

ਗੜ੍ਹੀ ਬਖਸ਼ਾ ਸਿੰਘ

ਲਾਲ ਸਿੰਘ



ਗੜੀ ਬਖਸ਼ਾ ਸਿੰਘ

(ਕਹਾਣੀ-ਸੰਗ੍ਰਹਿ)

ਇਸੇ ਕਲਮ ਤੋਂ

- ਮਾਰਬੋਰੇ (ਕਹਾਣੀ-ਸੰਗ੍ਰਹਿ) 1984
- ਬਲੋਰ (ਕਹਾਣੀ-ਸੰਗ੍ਰਹਿ) 1986
- ਧੁੱਪ ਛਾਂ (ਕਹਾਣੀ-ਸੰਗ੍ਰਹਿ) 1990
- ਕਾਲੀ ਸਿੱਟੀ (ਕਹਾਣੀ-ਸੰਗ੍ਰਹਿ) 1996
- ਅੱਧੇ ਅਧੂਰੇ (ਕਹਾਣੀ-ਸੰਗ੍ਰਹਿ) 2003

ਗੜ੍ਹੀ ਬਖਸ਼ਾ ਸਿੰਘ

(ਕਹਾਣੀ-ਸੰਗ੍ਰਹਿ)

ਲਾਲ ਸਿੰਘ



GARHI BAKHSHA SINGH

A collection of short stories

By

LAL SINGH

Near S.D.M. Office, Dasuya,

Distt. Hoshiarpur

Mobile : 94655-74866

Phone : 01883-285731

2009

Published by Lokgeet Parkashan

S.C.O. 26-27, Sector 34 A, Chandigarh-160022

India

Ph.0172-5077427, 5077428

Punjabi Bhawan Ludhiana, 98154-71219

Type Setting & Design PCIS

Printed & bound at Unistar Books (Printing Unit)

11-A, Industrial Area, Phase-2, Chandigarh (India)

98154-71219

© 2009

Produced and bound in India

All rights reserved

This book is sold subject to the condition that it shall not, by way of trade or otherwise, be lent, resold, hired out, or otherwise circulated without the publisher's prior written consent in any form of binding or cover other than that in which it is published and without a similar condition including this condition being imposed on the subsequent purchaser and without limiting the rights under copyright reserved above, no part of this publication may be reproduced, stored in or introduced into a retrieval system or transmitted in any form or by any means (electronic, mechanical, photocopying, recording or otherwise), without the prior written permission of both the copyright owner and the above-mentioned publisher of this book.

ਸਮਰਪਣ
ਇਨ੍ਹਾਂ ਕਹਾਣੀਆਂ ਅੰਦਰਲੇ
ਪਾਤਰਾਂ ਦੇ ਨਾਂ

ਤਤਕਰਾ

➤	ਥਰਸਟੀ ਕਰੋਅ	9
➤	ਚੀਕ-ਬੁਲਬਲੀ	25
➤	ਗੜ੍ਹੀ ਬਖਸ਼ਾ ਸਿੰਘ	54
➤	ਅਕਾਲਗੜ੍ਹ	79
➤	ਐਚਕਨ	105
➤	ਪਿੜੀਆਂ	119

ਥਰਸਟੀ ਕਰੋਅ

“ਵਨਸ ਦੇਅਰ ਵਾਜ਼ ਏ ਕਰੋਅ। ਇੱਟ ਵਾਜ਼ ਥਰਸਟੀ। ਹੀ ਲਿਬਡ ਇੰਨ ਜੰਗਲ। ਹਿਜ਼ ਫ਼ਾਦਰ ਵਾਜ਼ ਏ ਰਿੱਚ ਮੈਨ। ਹੀ ਵਾਜ਼ ਬੋਰਨ ਇੰਨ...।” ਅਗਲੇ ਹੀ ਛਿੰਨ ਅੰਗਰੇਜ਼ੀ ਮਾਸਟਰ ਦੀਨਾ ਨਾਥ ਦੀ ਖੂਟੀ ਮੇਰੇ ਮੌਰਾਂ 'ਤੇ ਆ ਵੱਜੀ। ਨਾਲ ਹੀ ਜ਼ੋਰਦਾਰ ਝਿੜਕ—“ਬੱਸ, ਬੱਸ. ਖੜਾ ਰਹਿ ਤੂੰ ਵੱਡਿਆ ਤਾਨਸੈਨਾਂ!...ਤਾਨਾਂ ਤੂੰ ਹਰੋਜ਼ ਦੀਆਂ ਦਸ ਕੱਢਦਾਂ, ਸਟੋਰੀ ਤੇਤੋਂ ਇਕ ਨਈ ਯਾਦ ਹੋਈ, ਦਸਾਂ ਦਿਨਾਂ 'ਚ...।”

ਮੌਰਾਂ 'ਤੇ ਲੱਗੀ ਸੱਟ ਨੂੰ ਪਲੋਸਦਾ ਮੈਂ ਅਬੜਵਾਹੇ ਉੱਠ ਬੈਠਦਾ ਹਾਂ। ਆਸ-ਪਾਸ ਦੇਖਦਾ ਹਾਂ। ਨਾ ਅੱਠਵੀਂ ਜਮਾਤ ਦਾ ਕਮਰਾ, ਨਾ ਅੰਗਰੇਜ਼ੀ ਮਾਸਟਰ ਦੀਨਾ ਨਾਥ, ਨਾ ਉਸਦੀ ਖੂਟੀ। ਪੜਕਦਾ ਦਿਲ ਕਾਬੂ ਕਰਕੇ, ਮੈਂ ਐਨੋਂ ਵਰ੍ਹਿਆਂ ਪਿੱਛੋਂ ਇਸ ਘਟਨਾ ਦੇ ਮੁੜ ਵਾਪਰਨ ਦਾ ਪਿੱਛਾ ਕੀਤਾ ਹਾਂ। ਛੋਟੀ ਹੀ ਇਸਦੀ ਮੋਟੀ-ਠੁੱਲੀ ਤੰਦ ਮੇਰੇ ਹੱਥ ਆ ਗਈ ਹੈ—ਕਲ੍ਹ ਸ਼ਾਮੀਂ ਟੀ. ਵੀ. ਸਾਹਮਣੇ ਬੈਠੀ ਮੇਰੀ ਛੋਟੀ ਬੇਟੀ ਪਿੰਕੀ ਮੇਰੇ ਜ਼ਿਹਨ 'ਚ ਉੱਤਰ ਆਈ ਹੈ। ਉਹ ਥਰਸਟੀ-ਕਰੋਅ ਨੂੰ ਘੋਟਾ ਲਾ ਰਹੀ ਸੀ। ਨਿਗਾਹ ਉਸਦੀ ਸਕਰੀਨ 'ਤੇ ਗੱਡੀ ਪਈ ਸੀ। ਉਸਦੇ ਕਮਰੇ 'ਚ ਦਾਖਲ ਹੋ ਕੇ ਮੈਂ ਉਸਨੂੰ ਪੋਲਾ ਜਿਹਾ ਘੂਰਦਿਆਂ ਆਖਿਆ ਸੀ—“ਪਹਿਲਾਂ ਹੋਮਵਰਕ ਕਰ ਲੈਅ, ਛੇਏ ਟੀ. ਵੀ. ਦੇਖ ਲਈ।” ਉਸ ਨੇ ਮੇਰੇ ਆਖੇ ਵਲ੍ਹ ਰਤੀ ਭਰ ਵੀ ਧਿਆਨ ਨਹੀਂ ਸੀ ਦਿੱਤਾ। ਮੈਂ ਵੀ ਉਸ ਨੂੰ ਬਹੁਤਾ ਤਾੜ ਕੇ ਨਹੀਂ ਸੀ ਕਹਿ ਸਕਿਆ। ਆਪਣੀ ਧੁੰਨ 'ਚ ਖੁੱਭੀ ਦੀਆਂ ਉਸਦੀਆਂ ਅੱਖਾਂ ਸਕਰੀਨ 'ਤੇ ਪ੍ਰਦਰਸ਼ਤ ਹੁੰਦੀਆਂ ਕੱਜੀਆਂ ਅੱਧ-ਕੱਜੀਆਂ ਕੁੜੀਆਂ ਦੇ ਤੋੜ-ਮਰੋੜ ਹੁੰਦੇ ਅੰਗਾਂ-ਪੈਰਾਂ 'ਤੇ ਟਿੱਕੀਆਂ ਰਹੀਆਂ। ਨਾਲ ਦੀ ਨਾਲ ਥਰਸਟੀ ਕਰੋਅ ਦਾ ਰਟਨ ਵੀ ਜ਼ਾਰੀ ਰਿਹਾ। ਮੈਂ ਉਸਨੂੰ ਦੋਬਾਰਾ ਰੋਕਣ-ਟੋਕਣ ਦਾ ਹੌਂਸਲਾ ਨਹੀਂ ਸੀ ਕਰ ਸਕਿਆ। ਮੇਰੇ ਸਾਹਮਣੇ ਮੇਰੇ ਅਪਣੇ ਸਕੂਲੀ ਦਿਨਾਂ ਨੇ ਪੈਰ ਪਸਾਰ ਲਏ ਸਨ।...ਹਾਲ ਮੇਰਾ ਵੀ ਇਵੇਂ ਦਾ ਹੀ ਰਿਹਾ ਸੀ, ਪਿੰਕੀ ਵਰਗਾ। ਸੁਰਤੀ-ਬਿਰਤੀ ਮੇਰੀ ਵੀ ਇਵੇਂ ਹੀ ਵੰਡੀ-ਖਿੰਡੀ ਰਹਿੰਦੀ ਸੀ, ਕਈ ਪਾਸੇ। ਇਸ ਦਾ ਵੱਡਾ ਹਿੱਸਾ ਸੁਰਾਂ

ਕੱਢਣ ਨਾਲ ਜੁੜਿਆ ਰਹਿੰਦਾ, ਥੋੜ੍ਹਾ ਕੁ ਪਾਠ-ਪ੍ਰਕ੍ਰਿਆ ਵਲੂ। ਬਾਕੀ ਬਚਦਾ ਐਧਰ-ਉਧਰ ਝਾਕਣ ਵਲੂ। ਜਮਾਤ 'ਚ ਪਿਛਲੇ ਬੈਂਚ 'ਤੇ ਬੈਠੇ ਦੀਆਂ ਉਂਗਲਾਂ ਵੇਲਾ ਤਾੜਦੀਆਂ ਰਹਿੰਦੀਆਂ—‘ਕਦ ਘੰਟੀ ਮੁੱਕੇ, ਕਦ ਮਾਸਟਰ ਕਲਾਸ ਤੋਂ ਬਾਹਰ ਜਾਏ, ਕਦ ਮੈਂ ਅਪਣੀ ਕਿਰਿਆ ਸ਼ੁਰੂ ਕਰਾਂ!’ ਤਾਲ ਕੱਢਣ ਦੀ ਕਿਰਿਆ। ਡੈਸਕ ਦਾ ਜਾਂ ਬੈਂਚ ਦਾ ਫੱਟਾ ਵਜਾ ਕੇ। ਪੜ੍ਹਨ-ਲਿਖਣ, ਸਵਾਲ ਕੱਢਣ, ਸਾਰੇ ਦੇ ਸਾਰੇ ਵਿਸ਼ਿਆਂ ਦੀਆਂ ਐਮ. ਬੀ. ਡੀਆਂ ਤੇ ਹੱਲ ਹੋਏ, ਕੁਲ-ਵਟਾ-ਕੁਲ ਪੁਸ਼ਨਾਂ 'ਚੋਂ ਘਰ ਦੇ ਕੰਮ ਲਈ ਦੱਸੇ ਦੋ-ਚਾਰ ਸਵਾਲਾਂ ਦੇ ਉੱਤਰਾਂ ਦਾ ਉੱਤਰ-ਕਾਪੀਆਂ 'ਤੇ ਉਤਾਰਾ ਕਰਨ ਦੀ ਵੀ ਮੈਂ ਕਦੀ ਬਹੁਤੀ ਚਿੰਤਾ ਨਹੀਂ ਸੀ ਕੀਤੀ। ਜੇ ਕਿਧਰੇ ਜੀਅ ਕੀਤਾ ਤਾਂ ਚਾਰ ਅੱਖਰ ਝਰੀਟ ਲਏ, ਨਹੀਂ ਤਾਂ ਖੈਰ ਸੱਲਾ!

ਉਸ ਵਾਰ... ਉਸ ਦਿਨ ਐਉਂ ਨਹੀਂ ਸੀ ਹੋਈ। ਵੱਡੇ ਦਿਨਾਂ ਦੀਆਂ ਛੁੱਟੀਆਂ ਲਈ ਮਿਲਿਆ ਅੰਗਰੇਜ਼ੀ ਦਾ ਕੰਮ ਮੈਂ ਅਪਣੀ ਵੱਲੋਂ ਮਨ-ਚਿੱਤ ਲਾ ਕੇ ਲਿਖ ਵੀ ਲਿਆ ਸੀ ਤੇ ਚੇਤੇ ਵੀ ਕਰ ਲਿਆ ਸੀ। ਨਵੇਂ ਸਾਲ ਦਾ ਦੂਜਾ ਦਿਨ ਸੀ ਜਾਂ ਤੀਜਾ। ਅੰਗਰੇਜ਼ੀ ਮਾਸਟਰ ਨੇ ਜਮਾਤ 'ਚ ਆਉਂਦਿਆਂ ਸਾਰ ਸਾਡਾ ਜਾਣਿਆਂ-ਪਛਾਣਿਆਂ ਹੋਕਰਾ ਮਾਰਿਆ—“ਕਿਉਂ ਬਈ ਛੁੱਟੀਆਂ ਦਾ ਕੰਮ ਲੇਇੱਖ ਲਿਆਏ ਸਾਰੇ...?” ਅੱਗੋਂ ਪੂਰੀ ਦੀ ਪੂਰੀ ਜਮਾਤ ਨੇ ਪੂਰੀ ਤਰ੍ਹਾਂ ਸੁਰ-ਬੱਧ ਹੋ ਕੇ ਉੱਤਰ ਦਿੱਤਾ ਸੀ—“ਲਿਖ ਲਿਆਏ ਜੀਈ...!” ਇਨ੍ਹਾਂ ਵਿੱਚ ਉਹ ਵੀ ਸ਼ਾਮਿਲ ਸਨ, ਜਿਨ੍ਹਾਂ ਨੇ ਅੱਖਰ ਤੱਕ ਨਹੀਂ ਸੀ ਝਰੀਟਿਆ। ਸੱਭਨਾਂ ਦੀ ਇੱਕ-ਸਾਰ ਹੋਕ ਤੋਂ ਉਤਸ਼ਾਹਤ ਹੋਏ ਮਾਸਟਰ ਜੀ ਹੋਰ ਅੱਗੇ ਤੁਰੇ ਸਨ—“ਸਟੋਰੀਆਂ, ਐਸਏ-ਲੈਟਰ ਚੇਤੇ ਕਰ ਲਿਆਂਦੇ ਜਿੰਨੇ ਦੱਸੇ ਸੀਈ...?” ਜਮਾਤ ਨੇ ਪਹਿਲੀ ਨਾਲੋਂ ਵੀ ਉੱਚੀ-ਤਿੱਖੀ ਆਵਾਜ਼ 'ਚ ਤਰ੍ਹਾ-ਮਿਸਰਾ ਜੋੜਿਆ ਸੀ—“ਕਰ ਲਿਆਏ ਜੀਈ!”

ਇਸ ਦੋ-ਪਾਸੀ ਪ੍ਰਕਿਰਿਆ 'ਚ ਮੇਰੀ ਆਵਾਜ਼ ਸੱਭ ਤੋਂ ਤਿੱਖੀ ਉੱਭਰੀ ਸੀ।

“ਚੱਲ ਉਠ... ਪਹਿਲਾਂ ਤੂੰ ਉੱਠ, ਤਾਨਸੈਨਾਂ! ਤੂੰ...ਤੂੰ ਐਂ ਕਰ, ਸਟੋਰੀ ਸੁਣਾ ਥਰਸਟੀ ਕਰੋਅ ਆਲੀ...!” ਅੰਗਰੇਜ਼ੀ ਮਾਸਟਰ ਬਹੁਤੀ ਵਾਰ ਮੈਨੂੰ ਇਸੇ ਨਾਂ ਨਾਲ ਬੁਲਾਉਂਦਾ।

ਅਪਣੀ ਵੱਲੋਂ ਤਿਆਰ-ਬਰ-ਤਿਆਰ, ਮੈਂ ਉਸ ਦਿਨ ਜਿਵੇਂ ਛੱਤਪਾ ਮਾਰ ਕੇ ਉੱਠਿਆ ਸਾਂ। ਥਰਸਟੀ ਕਰੋਅ ਨੂੰ ਲਾਇਆ ਰੱਟਾ ਫਟਾ-ਫੱਟ ਉੱਗਲਣ ਲੱਗ ਪਿਆ ਸੀ, ਪਰ ਦੋ-ਤਿੰਨ ਵਾਕਾਂ ਪਿੱਛੋਂ ਚਾਚਾ ਨਹਿਰੂ ਦੇ ਪ੍ਰਸਤਾਵ ਦਾ ਮਸੌਦਾ ਪਤਾ ਨਹੀਂ ਕਿਵੇਂ ਸਟੋਰੀ ਦੀ ਅਬਾਰਤ ਵਿੱਚ ਆ ਫਸਿਆ। ਅਗਲੇ ਹੀ ਪਲ ਅੰਗਰੇਜ਼ੀ ਮਾਸਟਰ ਦੀਨਾ ਨਾਥ ਦੀ ਖੁੱਟੀ ਠਾਹ ਕਰਦੀ ਮੇਰੇ ਮੌਰਾਂ 'ਤੇ ਆ ਵੱਜੀ ਸੀ। ਨਾਲ ਹੀ ਜ਼ੋਰਦਾਰ ਝਿੜਕ—“ਬੱਸ, ਬੱਸ ਖੜਾ ਰੋਹ ਤੂੰ ਵੱਡਿਆ ਤਾਨਸੈਨਾਂ! ਤਾਨਾਂ ਤੂੰ ਹਰੇਜ਼ ਦੀਆਂ ਦਸ ਕੱਢਦਾਂ, ਸਟੋਰੀ ਤੇਤੋਂ ਦਸਾਂ ਦਿਨਾਂ 'ਚ ਇਕ ਨਈਂ ਯਾਦ ਹੋਈ।”

ਮੇਰਾ ਤੱਕ ਜਾ ਪੁੱਜੇ ਹੱਥ ਨੂੰ ਮੁੜ ਥਾਂ ਸਿਰ ਕਰਦਾ, ਮੈਂ ਸੁਪਨੇ ਦੀ ਜੱਦ 'ਚੋਂ ਬਾਹਰ ਆਉਂਦਾ ਹਾਂ। ਅਪਣਾ ਆਪ ਸੰਭਾਲਦਾ ਹਾਂ। ਪਰ ਅਗਲੇ ਹੀ ਛਿੰਨ, ਇਸ ਦੀ ਪਰਛਾਈ ਮੈਨੂੰ ਕਿੰਨੇ ਸਾਰੇ ਵਰ੍ਹੇ ਪਿਛਾਂਹ ਵਲ ਨੂੰ ਮੋੜ ਕੇ, ਮੈਨੂੰ ਬਾਲਪਨ ਦੇ ਅਤੀਤ ਨਾਲ ਜੋੜ ਦਿੰਦੀ ਹੈ।

ਇੱਟ ਫਾਉਂਡ ਏ ਜੱਗ ਇਨ ਦਾ ਗਾਰਡਨ...

ਮੇਰਾ ਬਾਪ ਅੰਬਾਂ ਦਾ ਬਾਗ 'ਮੁੱਲ' ਲਿਆ ਕਰਦਾ ਸੀ। ਸਾਉਣ-ਭਾਦੋਂ ਦੇ ਦਿਨੀਂ ਅਸੀਂ ਬਾਹਰ ਹੀ ਰਹਿੰਦੇ ਸਾਂ, ਬਾਗਾਂ 'ਚ। ਹੋਰ ਵੀ ਕਈ ਜਣੇ ਹੁੰਦੇ ਸਨ ਵਿਹੜੇ ਦੇ। ਭਾਗੂ ਚਾਚਾ, ਤਾਇਆ ਨਾਮਾਂ, ਮੀਕਾ, ਤਾਪੀ, ਤਾਰਾ ਅਤਰੀ ਦਾ, ਤਾਰੂ ਲੱਛੋ ਦਾ। ਸੱਭ ਦੀ ਅਪਣੀ ਅਪਣੀ ਕੁੱਲੀ ਹੁੰਦੀ, ਅਪਣਾ ਅਪਣਾ ਬਾਗ। ਕਿਸੇ ਪਾਸ ਦਸ ਬੂਟੇ, ਕਿਸੇ ਕੋਲ ਬਾਰਾਂ ਪੰਦਰਾਂ। ਸੱਭ ਦਾ ਟੱਬਰ-ਟੀਰ, ਪਸ਼ੂ-ਡੰਗਰ ਬਾਹਰ। ਪਿੰਡ ਵਾਲੇ ਕੱਚੇ-ਪੱਕੇ ਛੱਤੜੇ ਇਨ੍ਹੀਂ ਦਿਨੀਂ ਮੀਂਹ-ਪਾਣੀ ਹਵਾਲੇ। ਕਿਸੇ ਨੂੰ ਫੁਰਸਤ ਹੁੰਦੀ ਤਾਂ ਗੋੜਾ ਮਾਰ ਆਉਂਦਾ ਪਿੰਡ, ਨਹੀਂ ਤਾਂ ਨਹੀਂ। ਸਾਰੇ ਜਣੇ ਦਿਨ ਵੇਲੇ ਕੱਚੇ-ਪੱਕੇ ਅੰਬ ਲੈ ਕੇ ਫੇਰੀ 'ਤੇ ਨਿਕਲ ਜਾਂਦੇ। ਬਾਪੂ ਇਕ ਲੱਤੋਂ ਲੰਝਾਂ ਹੋਣ ਕਰਕੇ ਦੂਰ ਪਾਰ ਨਹੀਂ ਸੀ ਜਾ ਸਕਦਾ। ਉਹ ਥੋੜ੍ਹਾ ਕੁ ਹਟਵੇਂ ਵੱਡੇ ਰਾਹ ਕੰਢੇ ਬੋਰੀਆਂ ਵਿਛਾ ਕੇ 'ਹੱਟੀ' ਸਜਾ ਲੈਂਦਾ। ਇਕ ਟੋਕਰੀ 'ਚ ਅਚਾਰੀ ਅੰਬ, ਦੂਜੀ 'ਚ ਸੰਧੂਰੀ, ਤੀਜੀ 'ਚ ਛਾਂਟ, ਚੌਥੀ 'ਚ ਦੜਾ। ਉਹ ਕਰੀਬ-ਕਰੀਬ ਸਾਰਾ ਦਿਨ ਹੱਟੀ 'ਤੇ ਬੈਠਦਾ। ਬੀਬੀ ਰੋਟੀ-ਪਾਣੀ ਦਾ ਆਹਰ-ਪਾਹਰ ਵੀ ਕਰਦੀ, ਮੈਂਹ-ਗਾਂ ਲਈ ਘਾਅ-ਪੱਠਾ ਵੀ ਲਿਆਉਂਦੀ। ਅਸੀਂ ਤਿਨੋਂ ਭੈਣ-ਭਰਾ ਅੰਬਾਂ ਦੀ ਰਾਖੀ ਕਰਦੇ। ਹੋਕਰੇ ਮਾਰਦੇ, ਗੋਪੀਏ ਚਲਾਉਂਦੇ, ਪੀਪਾ ਖੜਕਾਉਂਦੇ ਵਾਰੀ ਸਿਰ। ਮੇਰੀ ਵਾਰੀ ਲੱਗਦੀ ਤਾਂ ਮੈਨੂੰ ਪੀਪੇ 'ਚ ਵੱਜਣ ਵਾਲੀ ਸੋਟੀ ਕਿਸੇ ਤਰਤੀਬ ਸਿਰ ਵੱਜਦੀ ਜਾਪਦੀ। ਇਸ ਤਰਤੀਬ ਅੰਦਰ ਕੋਈ ਸੁਰ ਸ਼ਾਮਿਲ ਸੀ, ਇਸ ਦੀ ਸਮਝ ਮੈਨੂੰ ਨਾਲ ਦੇ ਪਿੰਡ ਵੱਡੇ ਸਕੂਲੇ ਛੇਵੀਂ 'ਚ ਦਾਖਲ ਹੋਣ ਪਿਛੋਂ ਲੱਗੀ। ਸਵੇਰੇ ਪ੍ਰਾਰਥਨਾ ਥੜ੍ਹੇ 'ਤੇ ਵੱਜਦਾ ਵੱਡਾ ਢੋਲ ਮੈਨੂੰ ਅੰਬਾਂ ਦਿਨੀਂ ਬਜਾਏ ਪੀਪੇ ਦੇ ਤਾਲ ਨਾਲ ਰਲ੍ਹਦਾ-ਮਿਲ੍ਹਦਾ ਲੱਗਦਾ। ਅਗਲੇ ਵਰ੍ਹੇ ਮੇਰਾ ਇਹ ਪੀਪਾ-ਤਾਲ ਸਕੂਲੇ, ਥੜ੍ਹੇ 'ਤੇ ਵੱਜਦੇ ਢੋਲ ਦੀ ਡਗਾ-ਗਿਣਤੀ ਨਾਲ ਸਹਿ-ਸੁਭਾ ਹੀ ਇਕ-ਸੁਰ ਹੋ ਗਿਆ—ਤਿੰਨ ਵਾਰ ਤਿੰਨ-ਤਿੰਨ ਡਗੇ, ਚੌਥੀ ਵਾਰ ਸੱਤ, ਪੰਜਵੀਂ ਵਾਰ ਚੌਦਾਂ। ਪੰਜ ਵਾਰ ਚੌਦਾਂ-ਚੌਦਾਂ ਮਾਰ ਕੇ ਮੁੜਦੀ ਵਲ ਨੂੰ ਸੱਤ, ਫਿਰ ਤਿੰਨ ਵਾਰ ਤਿੰਨ-ਤਿੰਨ। ਇਹ ਇਕ ਗੋੜ ਹੁੰਦਾ। ਦੂਜੇ ਗੋੜ ਦੀ ਫਿਰ ਉਹੀ ਗਿਣਤੀ।

ਬਾਗ ਦੀ ਰਾਖੀ ਕਰਦੇ ਦੀ ਇਹ ਡਗਾ-ਤਰਤੀਬ ਹੋਰ ਵੀ ਸੁਰ-ਬੱਧ ਹੁੰਦੀ ਗਈ ਸੀ, ਅਪਣੀ ਪੁੰਨ 'ਚ ਮਸਤ ਹੋਇਆ ਮੈਂ ਹੋਕਰਾ ਮਾਰਨਾ ਵੀ ਭੁੱਲ ਜਾਂਦਾ। ਕੱਚੇ-ਪੱਕੇ ਅੰਬਾਂ ਨੂੰ ਟੁੱਕਦੇ ਸੁੱਟਦੇ ਜਨੌਰ-ਤੋਤੇ, ਅਪਣੇ ਕੰਮ 'ਚ ਰੁੱਝੇ ਰਹਿੰਦੇ। ਬਾਪੂ ਨੂੰ ਮੇਰੇ ਛਿੱਤਰ-ਪੌਲਾ ਫੇਰਨ ਲਈ ਇਕ ਹੋਰ ਮੱਦ ਲੱਭ ਗਈ। ਉਸ ਨੇ ਕਿਸੇ ਵੀ ਹੱਥ ਲੱਗੀ

ਸੋਟੀ-ਪਰੈਣੀ ਨਾਲ ਮੇਰੇ ਮੌਰ-ਕੁੱਲ੍ਹੇ ਕਈ ਵਾਰ ਸੇਕੇ ਸਨ। ਕਈ ਵਾਰ ਤਾਂ ਉਸਦਾ ਗੰਦਾ-ਮੰਦਾ ਗਾਲ੍ਹੀ-ਗਲੋਚ ਮੇਰੀ ਪੀਪਾ-ਸੁਰ ਤੋਂ ਵੀ ਉੱਚੀ ਸੁਰ 'ਚ ਗੜ੍ਹਕਿਆ ਸੀ। ਮੈਨੂੰ ਸਮਝ ਨਹੀਂ ਸੀ ਲੱਗਦੀ ਕਿ ਬਾਪੂ ਮੇਰੀ ਝਾੜ-ਝੰਡ, ਕੁੱਟ-ਮਾਰ ਟੁੱਕ ਹੋਏ, ਨੁਕਸਾਨੇ ਗਏ ਅੰਬਾਂ ਕਾਰਨ ਕਰਦਾ ਸੀ ਜਾਂ ਛੁੱਟੀਆਂ ਤੋਂ ਅੱਗੋਂ-ਪਿੱਛੋਂ ਸਕੂਲ ਜਾਣ ਵੇਲੇ ਮੇਰੀ ਪੰਜੀ-ਦਸੀ ਮੰਗਣ ਦੀ ਹਰ-ਰੋਜ਼ ਦੀ ਆਦਤ ਨੂੰ ਸੁਧਾਰਨ ਦਾ ਹੀਲਾ-ਵਸੀਲਾ ਕਰਨ ਲਈ।

ਦੀ ਵਾਟਰ ਵਾਜ਼ ਵੈਰੀ ਲੋਅ ਇੰਨ ਦੀ ਜੱਗ...

ਦਸੀ ਪੰਜੀ ਮੰਗਣ ਦੀ ਇੱਲਤ ਮੈਨੂੰ ਉਸੇ ਵਰ੍ਹੇ ਲੱਗੀ ਸੀ, ਸੱਤਵੀਂ ਜਮਾਤੇ ਚੜ੍ਹਦਿਆਂ ਹਕੀਮਾਂ ਦੇ ਨੰਦੂ ਨਾਲ ਰਲ੍ਹ ਕੇ। ਪਿਛਲੇ ਬੈਂਚ 'ਤੇ ਬੈਠਦਾ ਦੁਆਰਕੇ ਹਕੀਮ ਦਾ ਮੁੰਡਾ ਨੰਦੂ, ਅੱਧੀ ਛੁੱਟੀ ਹੁੰਦਿਆਂ ਸਾਰ ਛਾਬੜੀ ਵਾਲੇ ਤੀਰਥੇ ਕੋਲ ਅੱਪੜ ਜਾਂਦਾ, ਦੁੜੰਗੇ ਮਾਰਦਾ। ਘੜੀ ਕੁ ਪਿੱਛੋਂ ਮੁੜੇ ਆਉਂਦੇ ਦੇ ਉਸਦੇ ਹੱਥ 'ਚ ਕਦੀ ਗੁੜ ਦਾ ਮਰੁੰਡਾ ਹੁੰਦਾ, ਕਦੀ ਮਖਾਣੇ। ਕਦੀ ਉਸ ਦੀ ਮੁੱਠ 'ਚ ਸੀਲੂ ਦੇ ਲੱਭੂ ਹੁੰਦੇ, ਕਦੀ ਸੀਰਨੀ। ਉਸ ਨੂੰ ਹਪੜ-ਹਪੜ ਮੂੰਹ ਮਾਰਦੇ ਨੂੰ ਦੇਖਕੇ ਮੈਂ ਅਕਾਰਨ ਹੀ ਪਚਾਕੇ ਮਾਰਨ ਲੱਗਦਾ। ਮੇਰੀ ਜੀਭ ਮੇਰੇ ਮੂੰਹ ਅੰਦਰ ਅੱਗੋਂ-ਪਿੱਛੇ ਅੱਗੋਂ-ਪਿੱਛੇ ਘੁੰਮਣ ਲੱਗਦੀ। ਮੈਨੂੰ ਅਪਣੀ ਵਲੂ ਲਗਾਤਾਰ ਝਾਕਦਾ ਦੇਖ ਕੇ ਉਸਦੀਆਂ ਵਾਰ-ਵਾਰ ਝੱਪਕ ਹੁੰਦੀਆਂ ਅੱਖਾਂ, ਮੇਰੇ ਤੋਂ ਪੁੱਛਦੀਆਂ ਰਹਿੰਦੀਆਂ—“ਤੇਰੇ ਘਰ ਦੇ ਤੈਨੂੰ ਦਸੀ-ਪੰਜੀ ਵੀ ਨਈਂ ਦਿੰਦੇ ਖਰਚਣ ਨੂੰ...?” ਵਿਚ-ਵਾਰ ਮੇਰੇ 'ਤੇ ਤਰਸ ਜਿਹਾ ਯਾ ਕੇ ਉਹ ਗੁੜ ਦੇ ਮਰੁੰਡੇ ਦੀ ਚੱਪਰ ਦਾ ਕੰਢਾ ਭੋਰ ਕੇ, ਜਾਂ ਸੀਲੂ ਦੀ ਪਿੰਨੀ ਦੰਦਾਂ ਨਾਲ ਟੁੱਕ ਕੇ ਮੈਨੂੰ ‘ਖਾਣ’ ਨੂੰ ਦੇ ਵੀ ਦਿਆ ਕਰਦਾ। ਪਰ ਚਿੱਟੀ ਸੀਰਨੀ ਜਾਂ ਖੰਡ ਦੇ ਮਖਾਣੇ ਮੈਨੂੰ ਅਪਣੇ ਆਪ ਕਦੀ ਨਹੀਂ ਸੀ ਦਿੱਤੇ। ਸਾਡੇ ਘਰ ਕਦੀ-ਕਦਾਈਂ ਬਣਦੀ, ਪਰ ਬਾਗ ਅੰਦਰ ਕਰੀਬ ਕਰੀਬ ਹਰ ਰੋਜ਼ ਰਿੱਝਦੀ ਗੁੜ ਦੀ ਚਾਹ ਤਾਂ ਮੈਂ ਬਹੁਤ ਵਾਰ ਪੀਤੀ ਸੀ, ਚੀਨੀ ਪਾ ਕੇ ਬਣਾਈ ਚਿੱਟੀ ਚਾਹ ਕਦੇ ਨਹੀਂ ਸੀ ਪੀਤੀ। ਹਾਂ, ਛੇਵੀਂ 'ਚ ਪੜ੍ਹਦਿਆਂ ਅੰਬਾਂ ਦਿਨੀਂ ਕਈ ਦਿਨ ਲਗਾਤਾਰ ਚੜ੍ਹਦੇ ਰਹੇ ਤਾਪ ਦੀ ਭਖ ਮੱਠੀ ਕਰਨ ਲਈ ਖੰਡ ਦਾ ਸ਼ਰਬਤ ਇਕ ਵਾਰ ਜ਼ਰੂਰ ਮਿਲਿਆ ਸੀ ਪੀਣ ਨੂੰ। ਉਸ ਦਿਨ ਦੁਆਰਕੇ ਹਕੀਮ ਤੋਂ ਪਿੱਤਲ ਦੀ ਕੋਲੀ 'ਚ ਚੁਅਰਕਾ ਪੁਆ ਕੇ ਲਿਆਏ ਬਾਪੂ ਨੇ ਦੂਜੇ ਹੱਥ 'ਚ ਸਾਂਡ ਕੇ ਲਿਆਂਦੀ ਕਾਗਜ਼ ਦੀ ਪੁੜੀ, ਕੁੱਲੀ 'ਚ ਵਿਛੀ ਬੋਰੀ 'ਤੇ ਮੇਰੇ ਨਿਢਾਲ ਪਏ ਦੇ ਲਾਗੇ ਬੈਠੀ ਬੀਬੀ ਨੂੰ ਫੜਾਉਂਦਿਆਂ ਕਿਹਾ ਸੀ—“ਹਕੀਮ ਆਂਦ੍ਰਾ ਸੀ, ਦੁਆ ਕੌੜੀ-ਫੋਕਲੀ ਬਦਤੀ ਆ। ਆਹ ਖੰਡ ਦਾ ਚਮਚਾ ਕੁ ਘੋਲ ਕੇ ਪਲਾ ਦਈਂ ਪਿਛੋਂ, ਮੂੰਹ ਸੁਆਦ ਹੋ ਜਊ।”

ਉਸ ਦਿਨ ਪੀਤੇ ਚੀਨੀ ਦੇ ਸ਼ਰਬਤ ਦੀ ਮਿਠਾਸ ਮੈਨੂੰ ਕਈ ਚਿਰ ਚੇਤੇ ਰਹਿ ਕੇ ਫਿਰ ਜਿਵੇਂ ਭੁੱਲ-ਭਲਾ ਹੀ ਗਈ ਸੀ। ਸੱਤਵੀਂ 'ਚੋਂ ਫੇਲੂ ਨੰਦੂ ਨੇ ਪਿਛਲੇ ਬੈਂਚ 'ਤੇ ਮੇਰੇ ਨਾਲ ਢੁੱਕ ਕੇ ਬੈਠਦੇ ਨੇ ਇਕ ਦਿਨ ਫਿਰ ਚੇਤੇ ਕਰਵਾ ਦਿੱਤੀ।...ਭਰ ਗਰਮੀਆਂ

ਦੀ ਇਕ ਢੱਲਦੀ ਦੁਪਹਿਰ ਛੁੱਟੀ ਵੇਲੇ ਨੰਦੂ ਮੈਨੂੰ ਅਪਣੇ ਨਾਲ ਹੀ ਲੈ ਗਿਆ, ਅਪਣੀ ਹੱਟੀ 'ਤੇ। ਉਸਦਾ ਪਿਓ ਹੈ ਨਹੀਂ ਸੀ ਉਥੇ। ਗਿਆ ਹੋਇਆ ਸੀ ਕਿਧਰੇ ਦੂਰ-ਨੇੜੇ। ਨੰਦੂ ਦਾ ਜਾਣੋਂ ਹੋਰ ਦਾਅ ਲੱਗ ਗਿਆ। ਉਸ ਨੇ ਪਿਓ ਦੀ ਸੰਦੂਕੜੀ 'ਚੋਂ ਚੁਆਨੀ ਕੱਢੀ ਘਸਮੈਲੀ ਜਿਹੀ। ਮੈਨੂੰ ਕਿਹਾ—“ਜਾਅ ਜਾਗਰ ਦੀ ਹੱਟੀਓਂ ਖੰਡ ਲਿਆ ਸ਼ਰਬਤ ਪੀਏ।” ਮੈਨੂੰ ਸ਼ਰਬਤ ਦਾ ਨਾਂ ਸੁਣ ਕੇ ਚਾਅ ਚੜ੍ਹ ਗਿਆ। ਅਪਣਾ ਬਸਤਾ ਉਥੇ ਹੀ ਛੱਡ ਕੇ ਮੈਂ ਦੁੜਕੀ ਪਿਆ, ਜਾਗਰ ਦੀ ਹੱਟੀ ਜਾ ਪੁੱਜਾ ਸੀ, ਪਿੰਡ ਦੇ ਅੱਧ-ਵਿਚਕਾਰ। ਗਲੀਓ-ਗਲੀ ਹੁੰਦਾ, ਮੈਂ ਉਨ੍ਹੀਂ ਪੈਰੀਂ ਵਾਪਸ ਮੁੜ ਆਇਆ ਸੀ, ਛੋਟੇ ਜਿਹੇ ਲਿਫਾਫੇ 'ਚ ਲੱਪ ਭਰ ਚੀਨੀ ਸਾਂਭੀ। ਮੇਰੇ ਆਉਂਦੇ ਨੂੰ ਨੰਦੂ, ਪਿੱਤਲ ਦਾ ਵੱਡਾ ਕੰਗਣੀ ਵਾਲਾ ਗਿਲਾਸ ਪਾਣੀ ਦਾ ਭਰੀ ਬੈਠਾ ਸੀ, ਬੋਰੀ ਲਿੱਪਟੇ ਘੜੇ 'ਚੋਂ। ਉਸ ਨੇ ਝਬੂਟੀ ਜਿਹੀ ਮਾਰ ਕੇ ਮੇਰੇ ਤੋਂ ਫੜਿਆ ਲਿਫਾਫਾ ਇਕ ਦਮ ਗਲਾਸ 'ਚ ਉਲੱਟ ਦਿੱਤਾ ਸੀ। ਅਰਕ ਕੱਢਣ ਵਾਲੀ ਤਾਂਬੇ ਦੀ ਪਤਲੀ ਜਿਹੀ ਨਾਲੀ ਪਾਣੀ 'ਚ ਘੁਮਾਉਂਦੇ ਨੇ ਉਸ ਨੇ ਮੇਰੀ ਵਲੂ ਦੇਖਿਆ ਵੀ ਸੀ ਚਲਾਵਾਂ ਜਿਹਾ। ਫਿਰ ਝੱਟ ਹੀ ਦੋਨਾਂ ਹੱਥਾਂ ਨਾਲ ਫੜੇ ਗਲਾਸ ਨੂੰ ਡੀਕ ਲਾ ਕੇ ਪੀਂਦਿਆਂ, ਉਸ ਨੇ ਮੇਰੀ ਵਲੂ ਇਕ ਵਾਰ ਵੀ ਨਿਗਾਹ ਨਹੀਂ ਸੀ ਘੁਮਾਈ। ਮੇਰੀ ਆਸ-ਉਮੀਦ ਦੇ ਉਲਟ ਮੇਰੇ ਲਈ ਉਸ ਨੇ ਦੋ ਘੁੱਟ ਵੀ ਨਹੀਂ ਸੀ ਬਚਾਏ। ਚਿੱਟਾ ਸ਼ਰਬਤ ਪੀਣ ਦੇ ਚਾਅ ਨਾਲ ਮੂੰਹ ਅੰਦਰ ਗੋੜੇ ਕੱਢਦੀ ਰਹੀ ਮੇਰੀ ਜੀਭ, ਖਾਲੀ ਹੋਏ ਗਲਾਸ ਵਲੂ ਦੇਖ ਕੇ ਜਿਵੇਂ ਸੁੱਸਰੀ ਵਾਂਗ ਸੌਂ ਗਈ ਸੀ। ਨਿਮੋਝਾਣ ਹੋਇਆ ਮੈਂ ਬਸਤਾ ਚੁੱਕ ਅਪਣੇ ਘਰ ਵਲੂ ਨੂੰ ਨਿਕਲ ਤੁਰਿਆ ਸੀ, ਪੈਰ ਘਸੀਟਦਾ। ਲਾਚਾਰ ਜਿਹਾ ਹੋਇਆ ਮੈਂ ਸ਼ਰਬਤ ਨਾ ਮਿਲਣ ਕਾਰਨ ਅੰਦਰੋਂ-ਬਾਹਰੋਂ ਹਾਰਿਆ-ਹੰਭਿਆ ਮਹਿਸੂਸ ਕਰਦਾ ਰਿਹਾ ਸੀ। ਇਵੇਂ ਦੀ ਹੋਠੀ ਮੇਰੀ ਖਾਲੀ-ਖਾਲੀ ਰਹਿੰਦੀ ਜੇਬ ਕਾਰਨ ਹੋਈ ਸੀ ਜਾਂ ਪੱਕੇ ਮਿੱਠੇ ਲਈ ਵਧੀ ਲਾਲਸਾ ਕਾਰਨ, ਉਸ ਦਿਨ ਮੈਨੂੰ ਇਸ ਦੀ ਸਮਝ ਨਹੀਂ ਸੀ ਲੱਗੀ।

ਉਸ ਦਿਨ ਘਰ ਵਲੂ ਨੂੰ ਤੁਰੇ ਜਾਂਦੇ ਦੇ ਇਕ-ਅੱਧ ਵਾਰ ਮੇਰੇ ਚਿੱਤ 'ਚ ਆਈ ਵੀ ਕਿ ਅੱਧਾ ਕੁ ਸ਼ਰਬਤ ਰਹਿੰਦੇ 'ਤੇ ਮੈਂ ਨੰਦੂ ਹੱਥੋਂ ਗਲਾਸ ਫੜਿਆ ਕਿਉਂ ਨਾ। ਅੱਧੀ ਛੁੱਟੀ ਵੇਲੇ ਵੀ ਤਾਂ ਟੋਟਾ ਕੁ ਸੀਲੂ ਦੀ ਪਿੰਨੀ, ਖੰਡ ਦੇ ਮਖਾਣੇ ਜਾਂ ਦੋ ਕੁ ਦਾਣੇ ਚਿੱਟੀ ਸੀਰਨੀ ਉਸ ਹੱਥੋਂ ਖੋਹਣ ਵਾਂਗ ਮੰਗ ਹੀ ਲਿਆ ਕਰਦਾ ਸੀ। ਨਾਂਹ-ਨੁੱਕਰ ਕਰਦਾ-ਕਰਦਾ ਵੀ ਉਹ ਅੜੀ ਛੱਡ ਕੇ ਮੇਰੀ ਮੰਗ ਪੂਰਤੀ ਕਰ ਦਿੰਦਾ। ਉਸ ਨੂੰ ਡਰ ਹੁੰਦਾ ਕਿ ਸਾਡੇ ਵਿਚਕਾਰ ਬਣਿਆ ਚੁੱਪ ਦਾ ਅਹਿਦਨਾਮਾਂ ਕਿਧਰੇ ਟੁੱਟ ਨਾ ਜਾਏ। ਲਿੱਖਣ-ਪੜ੍ਹਨ ਪੱਖੋਂ ਉਹ ਮੇਰੇ ਤੋਂ ਵੀ ਦੋ ਰੱਤੀਆਂ ਹੇਠਾਂ ਸੀ। ਉਸ ਨੂੰ ਮੇਰੇ ਤੋਂ ਵੀ ਵੱਧ ਮਾਰ ਪੈਂਦੀ। ਮੇਰੇ ਨਾਲ ਤਾਂ ਥੋੜ੍ਹੀ ਬਹੁਤ ਲਿਹਾਜ਼ਦਾਰੀ ਹੋ ਵੀ ਜਾਂਦੀ, ਪ੍ਰਾਰਥਨਾ ਵੇਲੇ ਨੌਵੀਂ ਦੇ ਸੁਰਜੀਤ ਨੂੰ ਵੱਡਾ ਢੋਲ ਬਜਾਉਣ ਦੀ ਵਾਰੀ ਦਵਾਉਣ ਕਰਕੇ। ਨੰਦੂ 'ਤੇ ਕੋਈ ਵੀ ਅਧਿਆਪਕ ਤਰਸ ਨਹੀਂ ਸੀ ਕਰਦਾ। ਮੇਰੇ ਜੇ ਦੋ ਵੱਜਦੀਆਂ ਤਾਂ ਉਸਦੇ

ਚਾਰ। ਇਹ ਭਾਣਾ ਦੂਜੇ ਚੌਥੇ ਵਰਤਿਆ ਹੀ ਰਹਿੰਦਾ। ਤਾਂ ਵੀ ਅਸੀਂ ਇਕ ਦੂਜੇ ਨੂੰ ਪਈ ਕੁੱਟ-ਮਾਰ, ਇਕ ਦੂਜੇ ਦੇ ਘਰ ਨਹੀਂ ਸੀ ਦੱਸਦੇ। ਸਗੋਂ ਹੋਰਨਾਂ ਦਿਨਾਂ ਨਾਲੋਂ ਵੀ ਵੱਧ ਗੁੱਟਕਦੇ। ਨੱਚਦੇ-ਟੱਪਦੇ। ਉਸ ਦਿਨ ਤਾਂ ਸਾਡੀ ਸੋਟੀ-ਸੇਵਾ ਦੇ ਵਾਰੀ ਹੋਈ ਸੀ ਦੋਨਾਂ ਦੀ। ਇਕ ਵਾਰ ਹਿਸਾਬ ਦੀ ਘੰਟੀ, ਦੂਜੀ ਵਾਰ ਅੰਗਰੇਜ਼ੀ ਪੜ੍ਹਦਿਆਂ। ਤਾਂ ਵੀ ਮੇਰੇ ਤੋਂ ਨਾ ਨੱਚ-ਟੱਪ ਹੋਇਆ, ਨਾ ਗੁੱਟਕਿਆ ਗਿਆ ਸੀ ਨੰਦੂ ਵਾਂਗ। ਤਰਕਾਲਾਂ ਤੱਕ ਮੈਂ ਸੁੰਨ-ਵੱਟਾ ਹੋਇਆ ਰਿਹਾ ਸੀ, ਬੁਝਿਆ-ਬੁਝਿਆ। ਲੋਢੇ ਵੇਲੇ ਤੋਤੇ-ਕਾਂ ਉਡਾਉਂਦੇ ਦੀ ਵੀ ਮੇਰੀ ਸੁਰਤੀ ਖੰਡ ਦੇ ਸ਼ਰਬਤ ਨੇ ਹੀ ਮੱਲੀ ਰੱਖੀ। ਨਾ ਮੇਰੇ ਤੋਂ ਠੀਕ ਤਰ੍ਹਾਂ ਪੀਪਾ ਬਜਾਇਆ ਗਿਆ, ਨਾ ਗੋਪੀਆ ਚਲਾਇਆ ਗਿਆ।

ਸੂਰਜ ਡੁੱਬਦੇ ਕਰਦੇ ਨੂੰ ਬਾਪੂ ਬਾਗ 'ਚ ਪੁੱਜਾ ਤਾਂ ਪੱਕੇ, ਅੱਧ-ਪੱਕੇ ਅੰਬਾਂ ਦੇ ਹੋਏ ਨੁਕਸਾਨ ਨੇ ਉਸਦਾ ਪਾਰਾ ਫਿਰ ਸਤਵੇਂ ਅਸਮਾਨੇ ਚਾੜ੍ਹ ਦਿੱਤਾ। ਉਸਨੇ ਚੁਪੇੜਾਂ-ਚਾਂਟਾਂ ਮਾਰ ਮਾਰ ਕੇ ਮੇਰਾ ਜਿਵੇਂ ਮੂੰਹ ਭੰਨ ਦਿੱਤਾ। ਪਰ, ਉਸ ਦਿਨ ਮੈਨੂੰ ਬਾਪੂ ਵੱਲੋਂ ਪਈ ਮਾਰ-ਕੁੱਟ ਦੀ ਪੀੜ-ਚੀਸ ਰਤੀ ਭਰ ਵੀ ਨਹੀਂ ਸੀ ਰੜਕੀ। ਨਾ ਮੈਂ ਰੋਇਆ-ਚੀਕਿਆ ਸੀ, ਨਾ ਅੱਖਾਂ 'ਚੋਂ ਹੰਝੂ ਨਿਕਲੇ ਸਨ। ਮੇਰੀਆਂ ਅੱਖਾਂ ਅੰਦਰ ਤਾਂ ਜਿਵੇਂ ਨੰਦੂ ਲਈ ਜਾਗਰ ਦੀ ਹੱਟੀਉਂ ਲਿਆਂਦੀ ਚੀਨੀ ਦੀ ਮਿਠਾਸ ਘਰ ਬਣਾ ਕੇ ਬੈਠ ਗਈ ਸੀ। ਮੇਰਾ ਤਾਂ ਸਾਰੇ ਦਾ ਸਾਰਾ ਵਜੂਦ ਇਕ ਤਰ੍ਹਾਂ ਦੇ ਪਛਤਾਵੇਂ ਨੇ ਜਿਵੇਂ ਘੇਰ ਹੀ ਲਿਆ ਸੀ। ਅਪਣੇ ਆਪ ਨੂੰ ਮੈਂ ਵਾਰ-ਵਾਰ ਕੋਸੀ ਜਾਂਦਾ ਸੀ—“ਕਿਉਂ ਭਲਾ ਮੈਂ ਲੱਭ ਭਰ ਚੀਨੀ ਸਾਰੀ ਦੀ ਸਾਰੀ ਨੰਦੂ ਤੱਕ ਅੱਪੜਦੀ ਕਰ ਦਿੱਤੀ? ਕਿਉਂ ਨਾ ਮੈਂ ਇਸ ਵਿੱਚੋਂ ਇਕ ਦੋ ਛੱਕੇ ਗਲੀਓ-ਗਲੀ ਆਉਂਦੇ ਨੇ ਰਾਹ ਵਿਚ ਹੀ ਮਾਰ ਲਏ?”

ਇਵੇਂ ਦੀ, ਏਨੀ ਕੁ 'ਚੋਰੀ' ਕਰਨ ਦਾ ਵਿਚਾਰ ਮੇਰੇ ਮਨ 'ਚ ਪਹਿਲੋਂ ਕਦੀ ਨਹੀਂ ਸੀ ਆਇਆ। ਹੁਣ ਜਦ ਆਇਆ ਹੀ ਆਇਆ ਸੀ ਤਾਂ ਇਹ ਮੇਰਾ ਖਹਿੜਾ ਨਹੀਂ ਸੀ ਛੱਡਦਾ।

ਅਗਲੇ ਦਿਨ ਸਵੇਰੇ ਸਕੂਲ ਜਾਣ ਲੱਗੇ ਨੇ ਮੈਂ ਬੀਬੀ ਤੋਂ ਦਸੀ-ਪੰਜੀ ਮੰਗਣ ਦੀ ਜ਼ਿਦ ਨਹੀਂ ਸੀ ਕੀਤੀ। ਬਾਪੂ ਦੀ ਝਾੜ-ਝੰਡ ਸਹਿਣ ਦੀ ਲੋੜ ਵੀ ਨਹੀਂ ਸੀ ਪਈ। ਉਨ੍ਹਾਂ ਦੋਨਾਂ ਤੋਂ ਅੱਖ ਬਚਾ ਕੇ ਮੈਂ ਰਾਤੀਂ ਸੌਣ ਲੱਗਿਆਂ, ਕੁੱਲੀ ਦੀ ਛੱਤ 'ਚ ਖੜੋ ਕੇ ਰੱਖੀ ਪੈਸਿਆਂ ਵਾਲੀ ਗੁੱਬਲੀ ਵਿਚੋਂ ਚਿੱਟੀ ਚਮਕਦਾਰ ਚੁਆਨੀ ਅਛੋਪਲੇ ਜਿਹੇ ਕੱਢ ਕੇ ਜਮੈਟਰੀ ਬਕਸ ਵਿੱਚ ਲਕੋ ਲਈ ਸੀ। ਚੀਨੀ ਦਾ ਚਿੱਟਾ ਸ਼ਰਬਤ ਪੀਣ ਲਈ। ਨੰਦੂ ਦੇ ਸਾਹਮਣੇ ਬੈਠ ਕੇ।

ਅਪਣੀ ਇਸ ਪ੍ਰਾਪਤੀ 'ਤੇ ਉਸ ਰਾਤ ਮੈਂ ਕਿੰਨਾ ਚਿਰ ਸੁੱਤਾ ਸਾਂ ਕਿੰਨਾ ਚਿਰ ਜਾਗਿਆ, ਇਸ ਦੀ ਮੈਨੂੰ ਬਿਲਕੁਲ ਸੁਰਤ ਨਹੀਂ ਸੀ ਰਹੀ।

ਇੱਟ ਹਿੱਟ ਅਪਾਉਨ ਏ ਪਲੈਨ...

ਸੌਣ-ਜਾਗਣ ਦਾ ਹਿਸਾਬ-ਕਿਤਾਬ ਤਾਂ ਮੇਰਾ ਹੁਣ ਵੀ ਐਸਾ-ਵੈਸਾ ਹੀ ਐ। ਦਸ ਸਾਢੇ-ਦਸ ਵਜੇ ਤਾਂ ਮਸਾਂ ਘਰ ਹੀ ਪੁੱਜਿਆ ਜਾਂਦਾ। ਫਿਰ ਗਈ ਰਾਤ ਤੱਕ ਮੈਂ ਅਪਣੇ ਕਮਰੇ 'ਚ ਕੁਝ ਨਾ ਕੁਝ ਕਰਨ 'ਚ ਰੁਝਿਆ ਹੁੰਨਾਂ। ਥੋੜੀ ਕੁ ਬੀਤੀ ਸ਼ਾਮ ਦੀ ਸਮੀਖਿਆ ਕਰਨੀ ਹੁੰਦੀ, ਤੇ ਬਹੁਤਾ ਅਗਲੇ ਦਿਨ ਦਾ ਲੈਸਨ ਤਿਆਰ ਕਰਨਾ ਹੁੰਦਾ। ਵੱਖ-ਵੱਖ ਚੈਨਲਾਂ 'ਤੇ ਚਲਦੇ ਰੀਮਿਕਸ ਸ਼ਾਟ ਦੇਖਣੇ ਹੁੰਦੇ। ਅੱਛੀਆਂ-ਅੱਛੀਆਂ ਮੁਦਰਾਵਾਂ ਦੀ ਚੋਣ ਕਰਨੀ ਹੁੰਦੀ, ਯੰਗਸਟਰਜ਼ ਦੇ ਐਪਟੀਚੂਡ ਅਨੁਸਾਰ। ਅੱਜ ਕਲ੍ਹ ਮੈਂ ਇਕ ਸੰਗੀਤ ਅਕਾਦਮੀ ਨਾਲ ਜੁੜਿਆ ਹੋਇਆਂ। ਇਹ ਅਕਾਦਮੀ ਸਿੱਖਿਆਰਥੀਆਂ ਦੀ ਲੈਸਨਿੰਗ ਵੀ ਕਰਦੀ ਐ ਤੇ ਮਨੋਰੰਜਨ ਵੀ। ਹਰ ਤਰ੍ਹਾਂ ਦਾ ਮਨੋਰੰਜਨ। ਬੜਾ ਖੁੱਲ੍ਹਾ-ਭੁੱਲ੍ਹਾ ਮਾਹੌਲ ਐ ਇਸ ਦਾ। ਡਾਂਸ, ਕੈਬਰੇ, ਆਰਕੈਸਟਰਾ, ਰੀਹਰਸਲ-ਰੂਮ, ਮੇਕ-ਅੱਪ ਰੂਮ 'ਚ, ਕਿਸੇ ਨੂੰ ਵੀ ਜਾਣ-ਆਉਣ ਮਨਾਹੀ ਨਹੀਂ। ਸਾਰੇ ਦੇ ਸਾਰੇ ਟਿਊਟਰ ਅਪਣੇ-ਅਪਣੇ ਕਾਰ-ਕਿੱਤੇ 'ਚ ਪੂਰੇ ਨਿਪੁੰਨ ਨੇ। ਨਿਰਮਾਤਾ-ਨਿਰਦੇਸ਼ਕ ਤਾਂ ਸੱਭ ਦੀ ਉਸਤਾਦ ਸਮਝੋ। ਮੈਂ ਆਰਕੈਸਟਰਾ ਨਾਲ ਜੁੜਿਆ ਹੋਣ ਕਰਕੇ ਢੋਲਕ, ਤਬਲਾ, ਡਰੱਮ ਤੇ ਵਿਚ ਵਾਰ ਡਿਸਕਾਂ ਵਜਾਉਣਾ, ਮੇਰੇ ਪਾਰਟ-ਟਾਈਮ ਜਾਬ ਦਾ ਹਿੱਸਾ ਨੇ। ਉੱਝ ਤਾਂ ਮੈਂ ਅਪਣੇ ਕਾਲਜ ਦੇ ਹੋਰਨਾਂ ਸਟਾਫ਼ ਮੈਂਬਰਾਂ ਵਾਂਗ ਹਲਫ਼ੀਆ ਬਿਆਨ ਵੀ ਦਿੱਤਾ ਹੋਇਆ ਪ੍ਰਿੰਸੀਪਲ ਸਰ ਨੂੰ ਕਿ ਮੈਨਿਜ਼ਮੈਂਟ ਵੱਲੋਂ ਮਿਲਦੀ ਤਨਖ਼ਾਹ ਤੋਂ ਬਿਨਾਂ ਮੈਨੂੰ ਹੋਰ ਕਿਸੇ ਤਰ੍ਹਾਂ ਦੀ ਆਮਦਨ ਨਹੀਂ। ਮੈਂ ਕਿਸੇ ਵੀ ਕਿਸਮ ਦਾ ਟਿਊਸ਼ਨ-ਵਰਕ ਨਹੀਂ ਕਰਦਾ। ਪਰ ਮੈਡਮ ਦੀ ਮਿਸ਼ਨ-ਨੁਮਾ ਅਕਾਡਮੀ 'ਚ ਇਵੇਂ ਦਾ ਮਨੋਰੰਜਨ ਕਰਨਾ-ਕਰਾਉਣਾ ਕੋਈ ਟਿਊਸ਼ਨ ਵਰਕ ਥੋੜ੍ਹਾ! ਇਹ ਤਾਂ ਇਕ ਤਰ੍ਹਾਂ ਨਾਲ ਨੌਜਵਾਨ ਪੀੜ੍ਹੀ ਅੰਦਰਲੇ ਨਾਚ-ਟੇਲੈਂਟ ਨੂੰ ਉੱਤਰ-ਆਧੁਨਿਕ ਡਾਈਮੈਨਸ਼ਨ ਦੇਣ ਦਾ ਬਹਾਨਾ ਐ ਬਹਾਨਾ। ਇਸ ਬਹਾਨੇ ਮੇਰੀ ਤਜਰਬਾਕਾਰੀ ਵੀ ਅੱਪ-ਡੇਟ ਹੋਣ ਲੱਗ ਪਈ। ਕੀ ਪਤਾ, ਆਉਂਦੇ ਕਲ੍ਹ ਨੂੰ ਮੇਰੇ ਕਾਲਜ ਦਾ ਸੰਗੀਤ ਵਿਭਾਗ ਹੀ ਵੇਕਲ-ਕਲਾਸੀਕਲ ਨਾਚ-ਗਾਇਨ ਦੇ ਨਾਲ-ਨਾਲ ਰੀਮਿਕਸਿੰਗ ਨੂੰ ਵੀ ਇਲੈਕਟ੍ਰੋਨਿਕ ਜਾਂ ਆਪਸ਼ਨਲ ਵਿਸ਼ੇ ਵਜੋਂ ਸ਼ੁਰੂ ਕਰ ਲਵੇ! ਪ੍ਰਾਈਵੇਟ ਸੰਸਥਾਵਾਂ ਤਾਂ ਅਜਿਹੇ ਲਾਭਕਾਰੀ ਕੋਰਸਾਂ ਦੀ ਸਗੋਂ ਭਾਲ 'ਚ ਰਹਿੰਦੀਆਂ। ਇਸ ਉਦੇਸ਼ ਦੇ ਮੱਦੇ-ਨਜ਼ਰ ਮੈਂ ਕਾਲਜ ਪ੍ਰਿੰਸੀਪਲ ਨਾਲ ਅੰਦਰੋਂ-ਅੰਦਰ ਬਾਤ-ਚੀਤ ਵੀ ਕਰ ਦੇਖੀ। ਉਨ੍ਹਾਂ ਵੱਲੋਂ ਮੇਰੀ ਇਸ ਦੂਰ-ਦਰਸ਼ਤਾ ਨੂੰ ਕਾਫ਼ੀ ਸਾਰਾ ਸਮਰਥਨ ਵੀ ਮਿਲਿਆ। 'ਕੱਲਾ ਸਮਰਥਨ ਹੀ ਨਹੀਂ ਅੱਛਾ-ਖ਼ਾਸਾ ਹੁੰਗਾਰਾ ਵੀ ਮਿਲਿਆ। ਮੈਂ ਵੀ ਉਨ੍ਹਾਂ ਦੇ ਹੁੰਗਾਰੇ ਨੂੰ ਰਿਸਪੌਂਸ ਦਿੰਨਾਂ ਹੋਰਨਾਂ ਵਾਂਗ। ਹੋਰ ਵੀ ਕਿੰਨੇ ਸਾਰੇ ਅਧਿਆਪਕ ਇਵੇਂ ਦਾ ਰਿਸਪੌਂਸ ਦਿੰਦੇ ਆ, ਪ੍ਰਿੰਸੀਪਲ ਸਾਹਿਬ ਨੂੰ। ਪ੍ਰੋਫੈਸਰ ਸ਼ਰਮੇ ਦੀ ਆਟੋ-ਏਜੈਂਸੀ ਐ ਗਾਂਧੀ ਚੌਕ 'ਚ। ਸੇਖੋਂ ਸਾਬੂ ਦਾ ਟਰਾਂਸਪੋਰਟ ਬਿਜ਼ਨੈਸ ਐ। ਪੰਜ-ਛੇ-ਸੱਤੇ ਚਲਦੀਆਂ, ਵੱਖ-ਵੱਖ ਟੈਕਸੀ

ਸਟੈਂਡਾਂ ਤੇ। ਚੌਹਾਨ ਸਾਬੂ ਨੇ ਮਾਡਲ ਸਕੂਲ ਖੋਲ੍ਹ ਰੱਖੇ ਐ ਦੋ। ਮਲੋਹਤਰਾ ਭਰਾਵਾਂ ਨੂੰ ਸ਼ੇਅਰ-ਮਾਰਕੀਟ ਦੇ ਡਾਨ ਗਿਣਦੇ ਐ ਸਾਰੇ। ਅੰਗਰੇਜ਼ੀ, ਹਿਸਾਬ, ਸਾਇੰਸ ਵਾਲੇ ਖਾਲੀ ਘੰਟੀਆਂ ਦਾ ਵੀ ਪੂਰਾ ਲਾਹਾ ਲੈਂਦੇ ਆ ਟਿਊਸ਼ਨ ਵਰਕ ਲਈ। ਲੱਖਾਂ ਕਮਾਉਂਦੇ ਐ ਆਏ ਸੀਜ਼ਨ 'ਚ। ਪਤਾ ਸੱਭ ਨੂੰ ਐ ਇਕ ਦੂਜੇ ਦਾ, ਦੱਸਦਾ ਕੋਈ ਨਹੀਂ। ਸ਼ਕਾਇਤ ਕੋਈ ਨਹੀਂ ਕਰਦਾ। ਬੜੀ ਏਕਤਾ, ਇਸ ਪੱਖੋਂ।

ਅਜਿਹੀ ਨਿਰਵਿਵਾਦ ਸਥਿਤੀ 'ਚ ਮੈਂ ਵੀ ਸੰਗੀਤ-ਅਕਾਡਮੀ ਦੀ ਪਾਰਟ-ਟਾਈਮ ਜਾਬ ਦੌੜ-ਭੱਜ ਕੇ ਲੱਭ ਲਈ। ਇਸ ਨਾਲ ਕਲਾਸ ਵਰਕ 'ਚ ਥੋੜ੍ਹੀ ਬਹੁਤ ਢਿੱਲ-ਮੱਠ ਤਾਂ ਪੈਣੀ ਹੀ ਪੈਣੀ ਸੀ, ਪਰ ਪੁੱਛਿਆ ਕਿਸੇ ਨਾ। ਨਾ ਹੀ ਕੋਈ ਖਾਸ ਫਰਕ ਪਿਆ ਸੰਗੀਤ ਵਿਦਿਆਰਥੀਆਂ ਨੂੰ। ਉਹ ਕਿਹੜਾ ਸੱਚ-ਮੁੱਚ ਹੀ ਸੰਗੀਤ ਸਿੱਖਣ ਆਉਂਦੇ ਨੇ। ਨਾ ਮੁੰਡੇ, ਨਾ ਕੁੜੀਆਂ। ਉਹ ਤਾਂ ਜਿਵੇਂ ਮੌਜ-ਮਸਤੀ ਕਰਨ ਆਉਂਦੇ ਹੋਣ ਜਾਂ ਟਾਈਮ ਪਾਸ ਕਰਨ। ਦੂਜੇ ਪਾਸੇ ਅਕਾਡਮੀ 'ਚ ਆਉਂਦੇ ਮੁੰਡੇ-ਕੁੜੀਆਂ ਬਹੁਤ ਜਾਨਮਾਰੀ ਕਰਦੇ ਲੱਗੇ ਮੈਨੂੰ। ਅੰਗ-ਅੰਗ, ਤੋੜ-ਮਰੋੜ ਛੱਡਦੇ ਉਹ ਅਪਣੇ। ਕਿੰਨੇ-ਕਿੰਨੇ ਵਲ੍ਹ ਖਾ ਜਾਂਦੇ, ਪੌਪ 'ਤੇ ਨੱਚਦੇ। ਤਾਂ ਕਿਧਰੇ ਜਾ ਕੇ ਪੁਰਾਣੀ ਕਿਸੇ ਫਿਲਮ ਦਾ ਗੀਤ ਨਵੀਂ ਨਾਚ-ਸ਼ੈਲੀ 'ਚ ਢੱਲਦਾ। ਮੈਂ ਵੀ ਇਸ ਸ਼ੈਲੀ ਨਾਲ ਬਾ-ਬੱਸਤਾ ਹੋਣ ਲਈ ਕਿੰਨੇ ਸਾਰੇ ਚੈਨਲ ਦੇਖਦਾ। ਇਕੱਲੇ ਚੈਨਲ ਹੀ ਨਹੀਂ ਡਿਸਕਾਂ ਵੀ ਦੇਖਣੀਆਂ ਪੈਂਦੀਆਂ ਕੰਪਿਊਟਰ ਸਕਰੀਨ 'ਤੇ ਗਈ ਰਾਤ ਤੱਕ। ਮੇਰੇ ਇਸ ਗਹਿ-ਗੱਚ ਰੁਝੇਵੇਂ ਤੋਂ ਅੱਕੀ-ਥੱਕੀ ਪਤਨੀ, ਸੌਣ-ਕਮਰੇ 'ਚੋਂ ਉੱਠ ਕੇ ਬੇਟੀਆਂ ਦੇ ਕਮਰੇ 'ਚ ਚਲੇ ਜਾਂਦੀ। ਉਥੇ ਵੀ ਉਸ ਨੂੰ ਚੈਨ ਨਾ ਮਿਲਦਾ। ਬੇਟੀਆਂ ਦੇ ਕਮਰੇ ਦਾ ਸ਼ਰ-ਸੰਗੀਤ ਤਾਂ ਭਾਵੇਂ ਕਾਫੀ ਸਾਰਾ ਮੱਧਮ ਹੁੰਦਾ, ਪਰ ਟੀ. ਵੀ. ਸਕਰੀਨ 'ਤੇ ਦ੍ਰਿਸ਼-ਚਿੱਤਰ ਉਸ ਨੂੰ ਉਸੇ ਤਰ੍ਹਾਂ ਦੇ ਦੇਖਣ ਨੂੰ ਮਿਲਦੇ ਜਿਹੇ ਜਿਹੇ ਮੇਰੇ ਕਮਰੇ ਦੇ ਟੀ.ਵੀ. 'ਤੇ। ਉਸ ਤੋਂ ਨਾ ਜਾਗਿਆ ਜਾਂਦਾ, ਨਾ ਸੌਂ ਹੁੰਦਾ। ਖਿੜੀ-ਖਪੀ ਉਸ ਅਕਸਰ ਮੇਰੇ 'ਤੇ ਵਰ੍ਹਦੀ— “ਤੁਆਡੇ ਐਸ ਕੰਜਰਖਾਨੇ ਨੇ ਕੁੜੀਆਂ ਦਾ ਫੁੱਕਾ ਨਈਂ ਛੱਡਣਾ। ਓਧਰ ਜਾਨੀ ਆਂ, ਓਧਰ ਵੀ ਆਹੀ ਲੁੱਚਪੁਣਾ ਲੱਗਾ ਹੁੰਦਾ, ਐਧਰ ਆਉਨੀ ਆ ਐਧਰ ਵੀ ਉਹੀ। ਉਹ ਖ਼ਸਮਾਂ ਪਿੱਟੀਆਂ ਹੱਥਾਂ 'ਚ ਪੇਏ ਆਲੀਆਂ ਪੋਥੀਆਂ ਖੋਲ੍ਹੀ ਬੈਠੀਆਂ ਹੁੰਦੀਆਂ ਤੇ ਆਪੂੰ...! ਮੈਂ ਦੱਸ ਕੇੜੇ ਖੂਹ 'ਚ ਡਿੱਗਾਂ?” ਇਸ ਤੋਂ ਅੱਗੇ ਉਸ ਤੋਂ ਕੁਝ ਨਾ ਬੋਲਿਆ ਜਾਂਦਾ।

ਗੁੱਸੇ-ਰੋਸੇ 'ਚ ਹਫ਼ੀ-ਖ਼ਫ਼ੀ ਉਹ ਕਦੀ ਸੋਫ਼ੇ 'ਤੇ ਢੇਰੀ ਹੋ ਜਾਂਦੀ, ਕਦੀ ਹੇਠਾਂ ਹੀ ਫਰਸ਼ 'ਤੇ ਵਿਛੀ ਕਾਰਪੈਟ 'ਤੇ।

ਅਜਿਹੇ ਸਮੇਂ ਉਸਦਾ ਦਰਜਾ-ਹਰਾਰਤ ਨਾਰਮਲ ਕਰਨ ਲਈ ਮੇਰੇ ਸਾਹਮਣੇ ਦੋ ਵਿਕਲਪ ਹੁੰਦੇ। ਇਨ੍ਹਾਂ ਦੋਨਾਂ ਨੂੰ ਮੈਂ ਇਕ ਸਾਰ ਲਾਗੂ ਕਰ ਦਿੰਦਾ। ਪਹਿਲਾਂ, ਬੇਟੀਆਂ ਨੂੰ ਅੱਛਾ-ਖ਼ਾਸਾ ਝਿੜਕ ਕੇ ਉਨ੍ਹਾਂ ਦਾ ਟੀ. ਵੀ. ਬੰਦ ਕਰਕੇ, ਧਿਆਨ ਨਾਲ

ਪੜ੍ਹਨ ਦੀ ਹਿਦਾਇਤ ਕਰ ਆਉਂਦਾ ਤੇ ਫਿਰ...ਫਿਰ ਅਪਣੇ ਕਮਰੇ ਦੀ ਕੰਪਿਊਟਰ ਕਰੀਨ 'ਤੇ ਮੈਂ ਰੀਮਿਕਸ ਦੀ ਥਾਂ ਪੋਰਨੋ-ਦ੍ਰਿਸ਼ ਪ੍ਰਦਰਸ਼ਤ ਕਰਨ ਲੱਗਦਾ।

ਪਹਿਲੋਂ-ਪਹਿਲ ਤਾਂ ਪਤਨੀ ਲੁੱਚੇ ਲੁੱਤਫਕਾਰੀ ਕਾਰਜ, ਪ੍ਰਤੀਕਾਰਜ ਦੇਖਦੀ, ਸੰਗਦੀ-ਸੰਗਦੀ ਵਾਹਵਾ ਚਿਰ ਪਰਚੀ ਵੀ ਰਹੀ। ਡਿਸਕ ਬੰਦ ਹੋਣ ਪਿਛੋਂ ਉਹ ਕਮਰੇ ਦੀ ਡਿੰਮ-ਲਾਈਟ ਅੰਦਰ ਸਕਰੀਨ 'ਤੇ ਦੇਖੇ ਜਾਚੇ ਐਕਸ਼ਨਾਂ ਨੂੰ ਸੱਚ-ਮੁੱਚ ਦੀ ਕਿਰਿਆ 'ਚ ਬਦਲਣ ਦਾ ਅਨੰਦ ਵੀ ਲੈਂਦੀ ਰਹੀ। ਪਰ ਛੇਤੀ ਹੀ ਉਹ ਜਿਵੇਂ ਉੱਕਤਾ ਜਿਹੀ ਗਈ। ਗੱਲਾਂ-ਗੱਲਾਂ ਵਿਚ ਪੋਰਨੋਗਰਾਫਿਕ ਸਮੂਹਾਂ 'ਚ ਸ਼ਾਮਿਲ ਹੁੰਦੇ ਨੰਗ-ਧੜੰਗੇ ਜੋੜਿਆਂ ਨੂੰ ਸਿਰੇ ਦੇ ਬੇ-ਸ਼ਰਮ, ਪਰਲੇ ਦਰਜੇ ਦੇ ਕੰਜਰ ਆਦਿ ਵਿਸ਼ੇਸ਼ਣਾਂ ਨਾਲ ਨਿਵਾਜਣ ਲੱਗ ਪਈ। ਆਖਿਰ, ਉਸਨੇ ਐਹੋ ਜਿਹੀ ਕੋਈ ਵੀ ਗੀਲ੍ਹ-ਡਿਸਕ ਘਰ 'ਚ ਲਿਆਉਣੋਂ-ਰੱਖਣੋਂ ਮੈਨੂੰ ਪੱਕਾ-ਠੱਕਾ ਰੋਕ ਦਿੱਤਾ। ਮੈਂ ਅਕਾਡਮੀ ਦੇ ਕੰਮ-ਕਾਜ ਦੀ ਮਜ਼ਬੂਰੀ ਦੱਸ ਕੇ ਥੋੜ੍ਹੀ ਆਨਾ-ਕਾਨੀ ਕੀਤੀ ਤਾਂ ਉਹ ਕਈ ਦਿਨ ਮੇਰੇ ਨਾਲ ਬੋਲੀ ਤੱਕ ਨਾ।

ਦੋਨਾਂ ਬੇਟੀਆਂ ਦੇ ਪੜ੍ਹਨ-ਲਿਖਣ ਵੱਲੋਂ ਵਧੀ ਜਾਂਦੇ ਅਵੇਸਲੇਪਨ ਨੂੰ ਉਹ ਮੇਰੇ ਨਾਲੋਂ ਵੱਧ ਮੇਰੀ ਨਾਚ-ਅਕਾਡਮੀ ਨੂੰ ਕਸੂਰਵਾਰ ਮੰਨਣ ਲੱਗ ਪਈ ਸੀ। ਉਸਦੇ ਸੁਚੇਤ-ਅਚੇਤ ਮਨ 'ਚ ਇਹ ਸੰਸਾ ਜਿਵੇਂ ਘਰ ਬਣਾ ਕੇ ਬੈਠ ਗਿਆ ਕਿ ਅਕਾਡਮੀ ਲੈਸਨਾਂ ਬਹਾਨੇ, ਸਾਡੇ ਸੌਣ-ਕਮਰੇ ਅੰਦਰ ਚਲਦੇ ਸਾਰੇ ਦੇ ਸਾਰੇ ਅਮਲ-ਕਰਮ ਦੋ-ਤਿੰਨ ਕੰਧਾਂ ਚੀਰ ਕੇ ਦੋਨਾਂ ਬੇਟੀਆਂ ਦੇ ਕਮਰੇ ਤੱਕ ਹੂ-ਬ-ਹੂ ਅੱਪੜਦੇ ਨੇ।

ਉਸ ਦੇ ਇਸ ਤੌਖਲੇ ਨੂੰ ਧਿਆਨ-ਗੋਚਰੇ ਰੱਖਦਾ ਮੈਂ ਵਿਚਕਾਰ ਜਿਹੇ ਫਸ ਗਿਆ। ਇਕ ਪਾਸੇ ਅਕਾਡਮੀ ਦਾ ਵਧੀ ਜਾਂਦਾ ਕਾਰੋਬਾਰ। ਦੂਜੇ ਪਾਸੇ ਬੇਟੀਆਂ। ਦੋਨਾਂ ਵਿਚੋਂ ਕਿਸੇ ਨੂੰ ਵੀ ਅਣਗੌਲਿਆ ਨਹੀਂ ਸੀ ਕੀਤਾ ਜਾ ਸਕਦਾ।

ਥੋੜ੍ਹਾ ਕੁ ਚਿਰ ਹੋਰ, ਮੈਂ ਪਤਨੀ ਤੋਂ ਓਹਲਾ ਰੱਖ ਕੇ, ਉਸ ਦੇ ਸੌਂ ਜਾਣ ਪਿੱਛੋਂ ਰੀਮਿਕਸ-ਲੈਸਨ ਤਿਆਰ ਕਰਦਾ ਰਿਹਾ ਤੇ ਵਿਚਵਾਰ ਐਵੇਂ ਝੱਸ ਪੂਰਾ ਕਰਨ ਲਈ ਪੋਰਨੋ ਦ੍ਰਿਸ਼ ਵੀ ਦੇਖਦਾ ਰਿਹਾ। ਪਰ ਉਸ ਦਿਨ... ਉਸ ਰਾਤ ਕੰਪਿਊਟਰ ਸਕਰੀਨ 'ਤੇ ਚਲਦੀ ਡਿਸਕ ਏਨੀ ਕਮਾਲ ਦੀ ਲੱਗੀ, ਏਨੀ ਦਿਲਕਸ਼ ਨਿਕਲੀ ਕਿ ਪਤਨੀ ਦੇ ਜਾਗ ਪੈਣ ਦੇ ਡਰ ਦੇ ਬਾਵਜੂਦ ਵੀ ਬੰਦ ਨਹੀਂ ਸੀ ਹੋਈ ਮੇਰੇ ਤੋਂ। ਮੈਂ ਤਾਂ ਸਗੋਂ ਸਾਹਮਣੇ ਚਲਦੇ ਦ੍ਰਿਸ਼ਾਂ ਵਰਗੇ ਐਕਸ਼ਨ ਕਰਨ ਲਈ ਤਿਆਰ ਹੋਇਆ ਪਿਆ ਸੀ, ਤਨ-ਬਦਨ ਨੰਗਾ ਕਰਕੇ।...ਫਿਰ ਉਹੀ ਗੱਲ ਹੋਈ ਜਿਸਦਾ ਮੈਨੂੰ ਤੌਖਲਾ ਸੀ। ਪਤਨੀ ਅਬਝਬਾਹੇ ਉੱਠ ਕੇ ਬੈਠ ਗਈ, ਡਰੀ-ਘਾਬਰੀ। ਡਰੀ-ਘਾਬਰੀ ਨੇ ਉਸ ਨੇ ਐਧਰ-ਓਧਰ ਦੇਖਿਆ। ਉਸਨੂੰ ਜਿਵੇਂ ਕੋਈ ਬਹੁਤ ਭਿਆਨਕ ਸੁਪਨਾ ਆਇਆ ਹੋਵੇ। ਝੱਟ ਹੀ ਉਸਨੇ ਸਰੂਣੇ ਲਾਗੇ ਲੱਗਾ ਟਿਊਬ-ਲਾਈਟ ਦਾ ਸਵਿੱਚ ਆਨ ਕਰ ਦਿੱਤਾ। ਝੱਟ ਹੀ ਉਸਦੀ ਡੌਰ-ਡੌਰ ਹੋਈ ਨਿਗਾਹ ਮੇਰੇ ਅਲਫ-ਨੰਗੇ ਬਦਨ ਤੋਂ ਦੀ ਲੰਘਦੀ ਕੰਪਿਊਟਰ-

ਸਕਰੀਨ ਤੱਕ ਅੱਪੜ ਗਈ। ਉਸਨੂੰ ਜਿਵੇਂ ਇਕ ਤਰ੍ਹਾਂ ਦਾ ਝੱਲ ਜਿਹਾ ਚਿੱਮੜ ਗਿਆ ਹੋਵੇ। ਪਾਗਲਪਨ ਵਰਗਾ ਦੌਰਾ ਪੈ ਗਿਆ ਹੋਵੇ। ਡਿੱਕੋ-ਡੋਲੇ ਖਾਂਦੀ ਉੱਠੀ ਨੇ ਪਹਿਲਾਂ ਉਸ ਨੇ ਮੇਜ਼ 'ਤੇ ਪਿਆ ਮੋਨੀਟਰ ਵਗਾਹ ਕੇ ਪਰ੍ਹਾਂ ਸੁੱਟ ਦਿੱਤਾ ਫਰਸ਼ 'ਤੇ, ਫਿਰ ਪੈਅ ਕਰਦਾ, ਦੋਨਾਂ ਜੁੜਵੇਂ ਹੱਥਾਂ ਦਾ ਧੱਫਾ ਮੇਰੀ ਨੰਗੀ ਪਿੱਠ 'ਤੇ ਜੜਕੇ ਅਵਾ-ਤਵਾ ਬੋਲਦੀ ਕਮਰਿਉਂ ਬਾਹਰ ਨਿਕਲ ਗਈ।

ਸੱਮ ਪੇਬਲਜ਼ ਵਰ ਲਾਇੰਗ ਹੋਅਰ ਐਂਡ ਦੇਅਰ...

ਇਵੇਂ ਦੀ ਦੋ-ਹੱਥੜ ਮੇਰੀ ਬੀਬੀ ਨੇ ਵੀ ਮੇਰੀ ਅੱਧ-ਨੰਗੀ ਪਿੱਠ 'ਤੇ ਕਈ ਵਰ੍ਹੇ ਪਹਿਲਾਂ ਮਾਰੀ ਸੀ, ਅੰਬਾਂ ਦਿਨੀਂ। ਹਰੀ ਸੂੰਹ ਬਾਬੇ ਦੀ ਹਾਜ਼ਰੀ 'ਚ। ਉਸ ਦੀ ਘਟੀ ਰਕਮ ਕਾਰਨ, ਉਸ ਤੋਂ ਸ਼ਰਮਸਾਰ ਹੁੰਦਿਆਂ।...ਦੂਜੇ ਚੌਥੇ ਬਾਪੂ ਦੀ ਗੁੱਬਲੀ ਵਿਚੋਂ ਕੱਢ ਹੁੰਦੀ ਚੁਆਨੀ-ਅਠਿਆਨੀ ਥੋੜ੍ਹੇ ਕੁ ਦਿਨੀਂ ਫੜੀ ਗਈ। ਕਿੱਡੀ ਕੁ ਹਜ਼ਾਰਾਂ ਦੀ ਰੋਕੜ ਸੀ ਜਿਦ੍ਹੇ 'ਚੋਂ ਘੱਟਦੀ ਪੌਲੀ-ਧੋਲੀ ਦਾ ਪਤਾ ਨਹੀਂ ਸੀ ਲੱਗਣਾ! ਲੈ ਦੇ ਕੇ ਅਠਾਰਾਂ ਵੀਹ, ਹੱਦ ਬਾਈ-ਪੰਜੀ ਤਾਂ ਰੁਪਈਏ ਜੁੜਦੇ ਸਨ ਬਾਪੂ ਨੂੰ ਸਾਰਾ ਦਿਨ ਬੈਠ-ਬੈਠ ਕੇ ਰਾਹ ਕੰਢੇ। ਘਰ ਦਾ ਥੋੜ੍ਹਾ ਕੁ ਜਿੰਨਾ ਖਰਚ ਕੱਢ ਕੇ ਉਸ ਨੇ ਬਚਦੇ ਪੈਸੇ ਗਿਣ-ਚੁਣ ਕੇ ਨਾਲ ਦੀ ਨਾਲ ਗੁੱਬਲੀ 'ਚ ਸਾਂਭ ਰੱਖੇ ਸਨ, ਨਾਲ ਦੀ ਨਾਲ ਬਾਗ਼ ਦੀ ਰਕਮ ਚੁੱਕਤੀ ਕਰਨ ਲਈ। ਪੰਚਰੀਂ-ਵੀਹੀਂ ਦਿਨੀਂ ਹਰੀ ਸੂੰਹ ਬਾਬਾ, ਬਾਪੂ ਨਾਲ ਹੋਏ ਮੂੰਹ-ਜੁਬਾਨੀ ਦੇ ਇੱਕਰਾਰਨਾਮੇਂ ਮੁਤਾਬਿਕ ਬਾਗ਼ 'ਚ ਆ ਪੁੱਜਦਾ, ਪੈਸੇ ਲੈਣ। ਬਾਬਾ, ਲੈਣ-ਦੇਣ ਕਰਨ 'ਚ ਸੀ ਤਾਂ ਕੋਰਾ-ਕੱਕਰਾ ਪਰ ਲੀਚੜ ਜਿਹਾ ਨਹੀਂ ਸੀ ਬਹੁਤਾ। ਉਸਨੇ ਕਦੀ ਵਾਪੂ ਦੀ ਚੁੰ-ਚੜ੍ਹਕ ਨਹੀਂ ਸੀ ਕੀਤੀ, ਹੋਰਨਾਂ ਜੱਟਾਂ-ਜ਼ੀਮੀਂਦਾਰਾਂ ਵਾਂਗ। ਮੂੰਗਿਆਂ ਦਾ ਟੱਬਰ ਤਾਂ ਪੇਸ਼ਗੀ ਲੈਣ ਤੋਂ ਬਿਨਾਂ ਕਿਸੇ ਨੂੰ ਬਾਗ਼ ਦੇ ਲਾਗੇ ਖੰਘਣ ਵੀ ਨਹੀਂ ਸੀ ਦਿੰਦਾ। ਵੈਣੀਆਂ ਦੇ ਜੀਅ ਉਨ੍ਹਾਂ ਤੋਂ ਵੀ ਦੋ ਰੱਤੀਆਂ ਉੱਪਰ ਸਨ। ਅੱਧ-ਪਚੱਧੇ ਅੰਬ ਉਹ ਆਪੂ ਈ ਤੋੜ ਲੈ ਜਾਂਦੇ, ਸੌਦਾ ਹੋਣ ਤੋਂ ਪਿੱਛੋਂ ਵੀ। ਕਦੀ ਕਿਸੇ ਬਹਾਨੇ ਕਦੀ ਕਿਸੇ। ਅੰਬਰਸਰੀਏ ਸਾਰਿਆਂ ਦਾ ਹੀ ਸਿਰਾ। ਉਨ੍ਹਾਂ ਕਿਸੇ ਦੀ ਰੈਅ ਤਾਂ ਕੀ ਕਰਨੀ, ਉਹ ਤਾਂ ਵੱਢੀ ਉਂਗਲੀ 'ਤੇ ਕੀਤੇ ਪਿਸ਼ਾਬ ਦਾ ਵੀ ਮੁੱਲ ਮੰਗ ਲਿਆ ਕਰਦੇ ਸਨ। ਲੈ ਦੇ ਕੇ ਬਚਦੇ ਸਨ ਦੋ ਟੱਬਰ। ਇਕ ਸ਼ਾਹੀਆਂ ਦਾ, ਦੂਜਾ ਘੁੰਮਣਾਂ ਦਾ। ਉਹਨਾਂ ਪਾਸ ਬੂਟੇ ਤਾਂ ਗਿਣਤੀ-ਮਿਣਤੀ ਦੇ ਹੀ ਸਨ। ਸ਼ਾਹੀਆਂ ਪਾਸ ਅੱਠ ਬੂਟੇ, ਘੁੰਮਣਾਂ ਕੋਲ ਪੰਜ। ਉਝ ਬੂਟੇ ਭਾਰੇ ਸਨ। ਹਰ ਕੋਈ ਇਨ੍ਹਾਂ ਦੇ ਬਾਗ਼ ਖਰੀਦਣ ਨੂੰ ਪਹਿਲ ਦਿੰਦਾ। ਸੀਰੇ ਤਾਂ ਇਹ ਟੱਬਰ ਵੀ ਪੂਰੇ ਹਿਸਾਬੀ-ਕਿਤਾਬੀ, ਪਰ ਝੱਖੜ-ਸਾਂਜੇ ਕਾਰਨ ਹੋਏ ਨੁਕਸਾਨ ਦੇ ਉਹ ਭਾਈਵਾਲ ਜ਼ਰੂਰ ਬਣ ਜਾਂਦੇ। ਅਗਲੇ ਦੇ ਨੁਕਸਾਨ ਨੂੰ ਅਪਣਾ ਨੁਕਸਾਨ ਸਮਝਦੇ। ਲੱਗਦੀ ਵਾਹ ਥੋੜ੍ਹੀ ਬਹੁਤ ਛੋਟ ਵੀ ਕਰ ਦਿਆ ਕਰਦੇ ਸਨ ਮਿਥੇ ਮੁੱਲ 'ਚੋਂ। ਘੁੰਮਣ ਬਾਬਾ ਸ਼ਾਹੀਆਂ ਤੋਂ ਵੀ ਉੱਪਰ ਸੀ। ਉਸਨੇ ਕਦੀ ਬਾਪੂ ਤੋਂ ਬਹੁਤਾ ਮਿੰਨਤ-ਤਰਲਾ ਨਹੀਂ ਸੀ ਕਰਵਾਇਆ। ਬਾਪੂ ਹਰ ਵਾਰ ਵਿਹੜੇ ਦੇ ਹੋਰਨਾਂ

ਘਰਾਂ ਨੂੰ ਝਕਾਨੀ ਦੇ ਕੇ ਬਾਬੇ ਕੋਲ ਪਹਿਲੋਂ ਪਹੁੰਚ ਜਾਂਦਾ। ਉਸ ਵਾਰ ਵੀ ਬਾਪੂ, ਕਣਕ ਦੀ ਵਾਢੀ-ਟੋਕੀ 'ਚੋਂ ਵਿਹਲ ਕੱਢ ਕੇ ਹਰੀ ਸੂੰਹ ਬਾਬੇ ਨੂੰ ਜਾ ਮਿਲਿਆ ਸੀ। ਹਰ ਵਾਰ-ਵਾਂਗ ਬਾਬੇ ਨੇ ਪਿਛਲੇ ਸਾਲ ਨਾਲੋਂ ਵਧਾ ਕੇ ਨਿਰਧਾਰਤ ਕੀਤਾ ਮੁੱਲ ਬਾਪੂ ਨੂੰ ਦੋ-ਟੁੱਕ ਨਹੀਂ ਸੀ ਸੁਣਾਇਆ। ਸਗੋਂ ਉਸ ਨੂੰ ਲਾਗੇ ਬਿਠਾ ਕੇ ਬੜੇ ਸਹਿਜ-ਧੀਰਜ ਨਾਲ ਗੱਲ ਤੋਰੀ ਸੀ—“ਦੇਖ ਲਾਅ ਚਾਨਣਾ, ਮੈਂਗਭਾਈ ਕਿੱਦਾਂ ਸਿਰ ਨੂੰ ਚੜ੍ਹੀ ਆਉਂਦੀ ਆ। ਕਿਸੇ ਵੀ ਸ਼ੈਅ ਨੂੰ ਹੱਥ ਨਈਂ ਲੱਗਦਾ। ਤੂੰ... ਤੂੰ ਮੇਰਾ ਵੀਰ ਐਂ ਕਰ, ਬਹੁਤੇ ਨਈਂ ਤਾਂ ਇਕ-ਇਕ ਸੈਂਕੜਾ ਹਰੇਕ ਬੂਟੇ ਪਿੱਛੇ ਵਧਾ ਲੈ ਐਕਤੀ ਦੀ ਵਾਰੀ, ਅੱਗੇ ਤੂੰ ਆਪੂੰ ਸਿਆਣਾਂ...!”

ਪੰਜਾਂ ਬੂਟਿਆਂ ਪਿੱਛੇ ਪੰਜ ਸੌ ਦਾ ਵਾਧਾ ਸੁਣ ਕੇ ਤਾਂ ਬਾਪੂ ਜਿਵੇਂ ਸਿਰ ਤੋਂ ਲੈ ਕੇ ਪੈਰਾਂ ਤੱਕ ਸੁੰਨ ਹੋ ਗਿਆ ਸੀ। ਉਹ ਨਾ ਹਾਂ ਕਰਨ ਜੋਗਾ ਰਿਹਾ ਸੀ, ਨਾ ਨਾਂਹ। ਅਪਣੇ ਅੰਦਰ ਦੀ ਉਦੇੜ-ਬੁਣ 'ਚ ਘਿਰਿਆ ਉਹ ਥੋੜ੍ਹਾ ਕੁ ਚਿਰ ਉਵੇਂ ਦਾ ਉਵੇਂ ਬੈਠਾ ਰਿਹਾ ਸੀ ਚੁੱਪ ਦਾ ਚੁੱਪ। ਉਸਨੂੰ ਪੱਕ ਪਤਾ ਸੀ ਕਿ ਪੰਜ ਸੌ ਦੀ ਰੋਕੜ ਤਾਂ ਉਸਨੂੰ ਸਾਰੇ ਸੀਜਨ 'ਚ ਆਪੂੰ ਨੂੰ ਨਹੀਂ ਸੀ ਬਚਣੀ। ਹੋਰ ਕਿਸੇ ਜੱਟ-ਜੀਮੀਂਦਾਰ ਦਾ ਬਾਗ ਉਹ ਲੈਣਾ ਨਹੀਂ ਸੀ ਚਾਹੁੰਦਾ। ਹਾਰ ਕੇ ਉਸ ਪਾਸ ਇਕੋ-ਇਕ ਚਾਰਾ ਬਚਿਆ ਸੀ, ਮਿੰਨਤ-ਤਰਲਾ ਕਰਨ ਦਾ। ਉਸਨੇ ਲੋਲ੍ਹੜੀਆਂ ਕੱਢਣ ਵਾਂਗ ਹਰੀ ਸੂੰਹ ਬਾਬੇ ਨੂੰ ਕਿਹਾ ਸੀ—“ਐਨੀ ਗਰੀਬ ਮਾਰ ਨਾ ਕਰੋ ਬਾਬਾ ਜੀਈ! ਸਾਡਾ ਕੀ ਲੁਕਿਆ ਆ ਤੁਆਡੇ ਤੋਂ? ਅਸੀਂ ਪੰਜਾਂ ਜੀਆਂ ਨੇ ਰਾਤ-ਪੁਰ-ਦਿਨੇ ਟੁੱਟ-ਟੁੱਟ ਕੇ ਮਰਨਾ ਦੋ ਮੀਨ੍ਹੇ। ਫੇਅਰ ਕਿਤੇ ਜਾ ਕੇ ਟੁੱਕਰ-ਪਾਣੀ ਜੁੜਨਾ। ਉਹ ਵੀ ਤਾਂ ਜੇ ਉੱਪਰ ਆਲਾ ਖੈਰ-ਮੇਰੁ ਈ ਰੱਖੇ। ਇਕ ਝੱਖੜ- ਝਾਂਜੇ ਤੋਂ ਬਚਾ ਹੋਇਆ ਰਏ, ਦੂਜਾ ਸਾਡੇ 'ਚੋਂ ਕੋਈ ਜੀਅ ਬਮਾਰ-ਠਮਾਰ ਨਾ ਹੋ ਜਏ। ਅਪਣੀ ਅਲੋਂ ਤਾਂ ਬੰਦਾ ਸੌ ਤਰ੍ਹਾਂ ਦੇ ਓੜ੍ਹ-ਪੋੜ੍ਹ ਕਰਦਾ, ਪਰ ਕੁਜਰਤ ਅੱਗੇ ਕੋਈ ਵਾਹ ਪੇਸ਼ ਨੀਂ ਜਾਂਦੀ। ਮੀਂਹ-ਕਣੀ ਦੇ ਮੀਨ੍ਹੀ ਨਿੱਕੇ-ਨਿਆਣੇ ਆਹਟੇ ਡਗਾਰ ਹੁੰਦੇ ਆ। ਕਿਸੇ ਨੂੰ ਭੱਬੂ ਨਿਕਲ ਆਉਂਦੇ ਆ, ਕਿਸੇ ਨੂੰ ਤਾਪ-ਤੂਪ ਘੇਰੀ ਰੱਖਦਾ। ਪਿਛਲੀ ਵੇਰਾਂ ਤੁਆਨੂੰ ਪਤਾ ਈ ਆ ਗੱਭਲੀ ਕੁੜੀ ਕਿੰਨੀ ਬਮਾਰ ਹੋ ਗਈ ਸੀ। ਤੱਈਆ-ਤਾਪ ਈ ਨਈਂ ਸੀ ਟੁੱਟਦਾ। ਸਾਰੀ ਬਚਤ ਉਹ 'ਤੇ ਲੱਗ ਗਈ ਸੀ। ਡੱਕਦਰਾਂ-ਹਕੀਮਾਂ ਨੇ ਤੁਆਨੂੰ ਪਤਾ ਈ ਆ ਕਿੱਡੇ-ਕਿੱਡੇ ਮੂੰਹ ਅੱਡਿਓ ਆ...!”

“ਓ-ਓ ਭਲਿਆ ਲੋਕਾ, ਮੈਂ ਵੀ ਤਾਂ ਹਾਅ ਈ ਰੋਣੇ ਰੋਨਾਂ! ਹੁਣ ਤਾਂ ਚੁੱਲਾ-ਚੌਂਕਾ ਵੀ ਰੇੜ੍ਹਨਾ ਐਖਾ ਹੁੰਦਾ ਜਾਂਦਾ। ਸ਼ੈਅਰ ਜਾਓ ਤਾਂ ਪਤਾ ਆ ਲੱਗਦਾ ਕੀ ਭਾਅ ਵਿਕਦੀ ਆ। ਲੂਣ-ਤੇਲ, ਕੱਪੜਾ-ਲੱਤਾ, ਰੇਅਾਂ-ਖਾਦਾਂ ਇਕ ਦਿਨ ਇਕ ਭਾਅ ਹੁੰਦੀਆਂ, ਦੂਜੇ ਦਿਨ ਕਿਤੇ ਪੁੱਜੀਆਂ ਹੁੰਦੀਆਂ। ਪਤਾ ਆ ਨਈਂ ਕੀਈ ਹੋ ਜਾਂਦਾ ਰਾਤੋ-ਰਾਤ! ਹੱਟੀਆਂ ਆਲੇ ਤਾਂ ਜਾਣੋਂ ਕੱਪੜੇ ਲਾਹੁਣ ਨੂੰ ਫਿਰਦੇ ਹੁੰਦੇ ਆ ਸਾਡੇ ਲੋਕਾਂ ਦੇ।...ਓਦਾਂ ਮੇਰਾ ਵੀ ਕੇੜ੍ਹਾ ਚਿੱਤ ਕਰਦਾ ਆ ਤੈਨੂੰ ਤੰਗੀ ਦੇਣ ਨੂੰ! ਐਨੀ ਪੁਰਾਣੀ

ਸਾਂਝ ਆ ਆਪਾਂ ਦੀ। ਪਰ ਹਾਅ ਮਜ਼ਬੂਰੀ ਆ ਮੇਰੀ ਵੀ। ਬਣਦਾ-ਸਰਦਾ ਕੁਸ਼ ਨੀ।”

ਬਾਪੂ ਉਸਦੀ ਸੱਚ ਜਿੱਠੀ ਦਲੀਲ ਸੁਣ ਕੇ ਚੁੱਪ ਜਿਹਾ ਹੋਇਆ ਰਿਹਾ ਸੀ ਥੋੜ੍ਹਾ ਕੁ ਚਿਰ। ਫਿਰ, ਡੂੰਘਾ-ਭਾਰਾ ਹੜਕਾ ਭਰਦੇ ਨੇ, ਪੰਜ ਸੌ ਦੀ ਥਾਂ ਦੋ ਸੈਂਕੜੇ ਵਾਧੇ ਦੀ ਤਜਵੀਜ਼ ਅਪਣੇ ਆਪ ਮਨਜ਼ੂਰ ਕਰਦਿਆਂ, ਬਾਬਾ ਜੀ ਦੇ ਜਿਵੇਂ ਪੈਰ ਈ ਫੜ ਲਏ ਸਨ। ਅੱਗੋਂ ਘੁੰਮਣ ਬਾਬੇ ਨੇ ਵੀ ਅਪਣੇ ਸੁਭਾ ਮੁਤਾਬਿਕ ਕੋਈ ਬਹੁਤੀ ਅੜੀ ਨਹੀਂ ਸੀ ਕੀਤੀ। ਸੌਦੇ ਦੀਆਂ ਬਾਕੀ ਸ਼ਰਤਾਂ ਪਹਿਲਾਂ ਵਾਲੀਆਂ ਮਨਜ਼ੂਰ ਹੀ ਮਨਜ਼ੂਰ ਸਨ ਦੋਨਾਂ ਧਿਰਾਂ ਨੂੰ। ਢਾਈ ਮਣ ਪੱਕੇ ਅੰਬ, ਵੀਹ ਸੇਰ ਅਚਾਰੀ ਤੇ ਟੁੱਕੀ ਰਕਮ ਨਾਲ ਦੀ ਨਾਲ, ਪੰਦਰੀਂ ਵੀਹੀਂ ਦਿਨੀਂ।

ਹਰੀ ਸੁੰਹ ਬਾਬੇ ਲਈ ਗਿਣ-ਚੁਣ ਕੇ ਸਾਂਝੀ ਪੈਸਿਆਂ ਵਾਲੀ ਗੁੱਥਲੀ, ਬਾਪੂ ਨੇ ਕੁੱਲੀ ਦੀ ਛੱਤ 'ਚੋਂ ਪੂਰ ਕੇ ਉਸ ਦੇ ਸਾਹਮਣੇ ਢੇਰੀ ਕਰਦਿਆਂ ਕਿਹਾ ਸੀ—“ਲਓ ਬਾਬਾ ਜੀਏ, ਢਾਈ ਸੈਂਕੜੇ ਆ।” ਵੱਖਰੀ-ਵੱਖਰੀ ਵੰਨਗੀ ਦੇ ਨੋਟਾਂ ਤੇ ਸਿੱਕਿਆਂ ਦਾ ਕੁਲ ਜੋੜ, ਵੱਖ-ਵੱਖ ਗਿਣ ਕੇ ਕੀਤੇ ਜੋੜਾਂ ਨੂੰ ਜੋੜ ਕੇ ਉਸਨੇ ਇਕ ਵਾਰ ਕੀਤਾ ਸੀ, ਦੂਜੀ ਵਾਰ ਫਿਰ। ਪੂਰੇ ਨੌਂ ਰੁਪਏ ਘੱਟ ਸਨ। ਹਰੀ ਸੁੰਹ ਬਾਬੇ ਦੇ ਚਿਹਰੇ 'ਤੇ ਥੋੜ੍ਹੀ ਕੁ ਜਿੰਨੀ ਤਲਖੀ ਉੱਕਰੀ ਗਈ। ਉਸ ਨਾਲ ਪਹਿਲੋਂ ਕਦੀ ਇਵੇਂ ਨਹੀਂ ਸੀ ਹੋਈ। ਜਿੰਨੇ ਪੈਸੇ ਬਾਪੂ ਦੱਸਦਾ ਹੁੰਦਾ, ਪੂਰੇ ਦੇ ਪੂਰੇ ਨਿਕਲਦੇ ਸਨ। ਬਾਬੇ ਸਾਹਮਣੇ ਹੋਈ ਬਾਪੂ ਦੀ ਹੇਠੀ ਇਕ-ਦਮ ਪੰਜ ਪਹਾੜ ਗੁੱਸੇ 'ਚ ਬਦਲ ਗਈ। ਉਸਦਾ ਸਿੱਧਾ ਸ਼ੱਕ ਮੇਰੇ 'ਤੇ ਟਿੱਕ ਗਿਆ। ਮੇਰੇ ਅੰਦਰ ਦਾ ਚੋਰ ਵੀ ਮੇਰੇ ਅੰਗਾਂ-ਪੈਰਾਂ 'ਤੇ ਸਾਫ਼-ਸਾਫ਼ ਪੱਸਰ ਗਿਆ ਸੀ। ਬਾਪੂ ਵਿਚਲੀ ਗੱਲ ਫੱਟ ਤਾੜ ਗਿਆ। ਅਪਣੇ ਆਪ ਦਾ ਬਚਾ ਕਰਨ ਲਈ ਮੈਂ ਕੁੱਲੀਉਂ ਬਾਹਰ ਖਿਸਕਣ ਹੀ ਲੱਗਾ ਸੀ ਕਿ ਇਕ ਜ਼ੋਰਦਾਰ ਥੱਪੜ ਪਹਿਲਾਂ ਮੇਰੀ ਇਕ ਗਲੂ 'ਤੇ ਵੱਜਾ, ਦੂਜਾ ਦੂਜੀ 'ਤੇ। ਨਾਲ ਹੀ ਬਾਪੂ ਦੇ ਤਲਖੀ ਭਰੇ ਬੋਲ, ਮੇਰੇ ਕੰਨਾਂ ਨੂੰ ਜਿਵੇਂ ਸੁੰਨ ਹੀ ਕਰ ਗਏ—“ਮੈਂ ਨਾ ਕਹਾਂ ਏਸ ਕੁੱਤੇ ਦੀ ਪੂਛ ਨੇ ਪੰਜੀ-ਦਸੀ ਕਾਤੋਂ ਨਈਂ ਮੰਗੀ ਐਨੇ ਦਿਨਾਂ ਤੋਂ...!”

ਇਹ ਸ਼ਾਇਦ ਬਾਬਾ ਹਰੀ ਸੁੰਹ ਦੇ ਕੁੱਲੀ 'ਚ ਬੈਠਾ ਹੋਣ ਕਰਕੇ ਸੀ ਕਿ ਬਾਪੂ ਨੇ ਮੈਨੂੰ ਇਸ ਤੋਂ ਵੱਧ ਕੁਝ ਨਹੀਂ ਸੀ ਕਿਹਾ। ਨਾ ਸੋਟੀ-ਪਰੈਣੀ ਦੀ ਮਾਰ ਮਾਰੀ ਸੀ, ਨਾ ਲੱਤਾਂ-ਠੁੱਡਿਆਂ ਦੇ ਹੁੱਝੇ।...ਤਾਂ ਵੀ, ਬਾਪੂ ਦੀ ਸੋਟੀ ਪਰੈਣੀ ਤੋਂ ਵੱਧ ਦੁੱਖਦਾਈ ਮਾਰ ਦਾ ਸੰਤਾਪ ਉਸ ਦਿਨ ਮੈਨੂੰ ਸਹਿਨ ਕਰਨਾ ਪਿਆ ਸੀ। ਉਸ ਦਿਨ...ਗੁੱਥਲੀ 'ਚੋਂ ਘਟੇ ਪੈਸਿਆਂ ਦੀ ਅਪਰਾਧ ਭਾਵਨਾ ਨਾਲ ਡੰਗ ਹੋਇਆ ਮੈਂ ਕੁੱਲੀ ਦੇ ਅੰਦਰ-ਬਾਹਰ ਸੁੰਨ-ਵੱਟਾ ਹੋਇਆ ਖੜਾ ਸੀ। ਬਾਹਰ ਇੱਟਾਂ ਦੇ ਚੁੱਲੇ 'ਤੇ ਚਾਹ ਧਰੀ ਬੈਠੀ ਬੀਬੀ ਪਤਾ ਨਹੀਂ ਕਦੋਂ ਉੱਠਕੇ ਮੇਰੀ ਪਿੱਠ ਪਿੱਛੇ ਆ ਪੁੱਜੀ ਸੀ। ਬੱਝਵੇਂ ਹੱਥਾਂ ਦਾ ਦੋ-ਹੱਥੜ ਵਰਗਾ ਪੱਛਾ ਮੇਰੇ ਅੱਧ-ਨੰਗੇ ਪਿੱਛੇ 'ਤੇ ਪੂਰੇ ਜ਼ੋਰ ਦੀ ਮਾਰ ਕੇ ਉਹ ਮੁੜ ਚੁੱਲੇ ਅੱਗੇ ਜਾ ਬੈਠੀ ਸੀ। ਬਿਨਾਂ ਬੋਲੇ-ਚਾਲੇ। ਉਸਦੀ ਇਸ ਚੁੱਪ 'ਚ ਕਿੰਨਾ ਵੱਡਾ ਗ਼ਿਲਾ ਸੀ, ਕਿੰਨਾ ਭਾਰਾ

ਸ਼ਿਕਵਾ ਸੀ ਮੇਰੇ 'ਤੇ! ਕਿੰਨੀ ਵੱਡੀ ਨਿਮੋਸ਼ੀ, ਕਿੰਨੀ ਤਿੱਖੀ ਪੀੜ-ਚੀਸ ਬਰਦਾਸ਼ਤ ਕਰਨੀ ਪਈ ਸੀ ਉਸ ਨੂੰ ਆਪ ਨੂੰ? ਇਸ ਦੀ ਪੂਰੀ ਸਮਝ ਮੈਨੂੰ ਕਈ ਵਰ੍ਹੇ ਪਿੱਛੋਂ ਉਸ ਦਿਨ ਲੱਗੀ ਜਿਸ ਦਿਨ ਬਿਲਕੁਲ ਉਸੇ ਤਰ੍ਹਾਂ ਦਾ ਧੱਡਾ ਮੇਰੀ ਪਤਨੀ ਨੇ ਕਰੀਬ-ਕਰੀਬ ਉਸੇ ਥਾਂ ਅਰਸਾਲ ਕੀਤਾ, ਜਿਸ ਤਰ੍ਹਾਂ ਦਾ ਬੀਬੀ ਨੇ ਏਸੇ ਥਾਂ ਜੜਿਆ ਸੀ, ਕਈ ਵਰ੍ਹੇ ਪਹਿਲਾਂ।

ਇੱਟ ਥਰਿਉ ਦੀਜ਼ ਪੋਬਲਜ਼ ਇੰਨਟੂ ਦੀ ਜੱਗ...

ਰਾਤ ਅੱਧੀਉਂ ਵੱਧ ਟੱਪ ਚੁੱਕੀ ਹੈ। ਅੰਗਰੇਜ਼ੀ ਮਾਸਟਰ ਦੀਨਾ ਨਾਥ ਦੀ ਮੇਰੇ ਮੌਰਾਂ 'ਚ 'ਵੱਜੀ' ਖੁੰਟੀ ਨਾਲ ਉੱਖੜੀ ਨੀਂਦ ਜਿਵੇਂ ਪਰ ਲਾ ਕੇ ਉੱਪਰ ਅਕਾਸ਼ ਵਲ੍ਹ ਨੂੰ ਉੱਡ ਗਈ ਹੈ। ਜਿਵੇਂ-ਜਿਵੇਂ ਮੈਂ ਸੁਪਨੇ ਦੀ ਕਾਰ-ਵਲ੍ਹਗਣ 'ਚੋਂ ਬਾਹਰ ਆਉਣ ਦਾ ਯਤਨ ਕਰਦਾ ਹਾਂ ਉਵੇਂ-ਉਵੇਂ ਇਸ ਦਾ ਘੇਰਾ ਤੰਗ, ਹੋਰ ਤੰਗ ਹੋਈ ਜਾਂਦਾ ਹੈ। ਇਸ ਦੀ ਜਕੜ ਹੋਰ ਕੱਸ ਹੋਈ ਜਾਂਦੀ ਹੈ। ਮੁੜ ਘੜੀ ਮੇਰਾ ਇਕ ਜਾਂ ਦੂਜਾ ਹੱਥ, ਇਕ ਜਾਂ ਦੂਜੇ ਮੌਢੇ ਦੇ ਉੱਪਰ ਦੀ ਹੋ ਕੇ ਇਕ ਜਾਂ ਦੂਜੇ ਮੌਰ ਨੂੰ ਪਲੋਸਣ ਲੱਗਦਾ ਹੈ। ਇਉਂ ਲੱਗਦਾ ਜਿਵੇਂ ਮੇਰੇ ਤਬਲਾ-ਵਾਦਕ ਪੋਟੇ ਮਾਸਟਰ ਦੀਨਾ ਨਾਥ ਦੀ ਖੁੰਟੀ ਵਾਲੀ ਥਾਂ ਦੇ ਨਾਲ-ਨਾਲ ਬੀਬੀ ਦੀ ਪੌਲ ਵੱਜਣ ਵਾਲੀ ਥਾਂ ਅਤੇ ਪਤਨੀ ਦਾ ਜੁੜਵੇਂ ਹੱਥਾਂ ਦਾ ਧੱਡਾ ਵੱਜਣ ਵਾਲੀ ਥਾਂ ਦੀ ਠੀਕ-ਠੀਕ ਨਿਸ਼ਾਨਦੇਹੀ ਕਰ ਰਹੇ ਹੋਣ। ਇਨ੍ਹਾਂ ਥਾਵਾਂ ਤੋਂ ਨਿਕਲਦੀਆਂ ਪੀੜ-ਤਰੰਗਾਂ ਦਾ ਸਹੀ-ਸਹੀ ਨਾਪ-ਤੋਲ ਕਰ ਰਹੇ ਹੋਣ। ਇਕੱਲਾ ਨਾਪ-ਤੋਲ ਹੀ ਨਹੀਂ ਸਗੋਂ ਮੇਰੀ ਪਿੱਠ 'ਤੇ ਉੱਕਰ ਹੋਈਆਂ ਇਨ੍ਹਾਂ ਸਜ਼ਾਵਾਂ ਰਾਹੀਂ ਹੁਣ ਤਾਈਂ ਮੇਰੇ ਤੱਕ ਸੰਚਾਰ ਹੋਈ ਸਿੱਖਿਆ-ਸਿੱਖਸ਼ਾ ਦਾ ਵੀ ਜਾਇਜ਼ਾ ਲੈ ਰਹੇ ਹੋਣ।

...ਅੰਗਰੇਜ਼ੀ ਮਾਸਟਰ ਦੀਨਾ ਨਾਥ ਦੀ ਖੁੰਟੀ ਦਾ ਮੇਰੇ ਹੱਥਾਂ ਮੌਰਾਂ ਨਾਲ ਬਣਿਆ ਰਿਸ਼ਤਾ, ਨਾ ਤਾਂ ਹਕੀਮਾਂ ਦੇ ਨੰਦੂ ਨਾਲੋਂ ਮੇਰਾ ਇਲੱਤ-ਨੁਮਾ ਗੱਠ-ਜੋੜ ਹੀ ਤੋੜ ਸਕਿਆ ਸੀ, ਤੇ ਨਾ ਹੀ ਥਰਸਟੀ ਕਰੋਅ ਦੀ ਅਬਾਰਤ ਚਾਚਾ ਨਹਿਰੂ ਜਾਂ ਮਹਾਤਮਾ ਗਾਂਧੀ ਦੇ ਪ੍ਰਸਤਾਵਾਂ 'ਚ ਮਿਕਸ ਹੋਣੋਂ ਹਟੀ ਸੀ। ਸਕੂਲੀ ਪੜ੍ਹਾਈ ਪੂਰੀ ਹੋਣ ਤੱਕ ਮੇਰਾ ਇਹੋ ਹਾਲ ਰਿਹਾ। ਕਲਾਸ ਕਮਰਿਆਂ 'ਚ ਪਏ, ਹਿਲਦੇ, ਝੋਲੇ ਮਾਰਦੇ ਡੈਸਕਾਂ-ਬੈਂਚਾਂ ਉੱਤੇ ਠੱਕ-ਠੱਕ ਵੱਜਦੀਆਂ ਉਂਗਲਾਂ ਤਾਂ ਸਗੋਂ ਹੋਰ ਵੀ ਤੇਜ਼-ਤਰਾਰ ਹੁੰਦੀਆਂ ਗਈਆਂ ਸਨ। ਇਹ ਤਾਂ ਹੋਰ ਵੀ ਕਈ ਤਰ੍ਹਾਂ ਦੀਆਂ ਸੁਰਾਂ, ਕਈ ਤਰ੍ਹਾਂ ਦੀਆਂ ਤਾਨਾਂ ਕੱਢਣ ਲੱਗ ਪਈਆਂ ਸਨ। ਪ੍ਰਾਰਥਨਾ ਥੜ੍ਹੇ ਉੱਤੋਂ ਸ਼ਬਦ-ਗੀਤ ਗਾਉਂਦੇ ਕਿਸੇ ਵੀ ਕੁੜੀ-ਮੁੰਡੇ ਦੀ ਹੋਕ-ਸੁਰ ਨਾਲ ਸੁਰ-ਬੱਧ ਹੋਇਆ ਤਬਲਾ-ਤਾਲ, ਮੈਂ ਵੱਡਾ ਢੋਲ ਰੱਖਣ ਵਾਲਾ ਮੇਜ਼ ਵਜਾ ਕੇ ਹੀ ਕੱਢ ਲਿਆ ਕਰਦਾ। ਪਿੰਡ, ਮੇਰੇ ਇਸ ਅਭਿਆਸ ਨੂੰ ਹੋਰ ਪ੍ਰਚੰਡ ਕਰਨ ਲਈ ਸੂਬੇਦਾਰ ਖੇਮਸੂਹ ਦੀ ਹਵੇਲੀ ਪਏ ਨਾਕਾਰਾ ਹੋਏ ਗੱਡੇ ਦੇ ਫੱਟੇ ਸਨ, ਜਾਂ ਦਿਨੀਂ-ਤਿਉਹਾਰੀਂ ਗੁਰਦਵਾਰੇ ਵੱਜਣ ਵਾਲੀ ਢੋਲਕੀ। ਸੂਰਮ ਸਿੰਘ ਰਾਗੀ ਮੈਨੂੰ ਉਚੇਚ ਨਾਲ ਘਰੋਂ ਸੱਦ ਲਿਆਉਂਦਾ। ਉਸਦੀ ਸ਼ਬਦ-ਗਾਇਕੀ ਕਾਫੀ ਸਾਰੀ

ਰਸ-ਭਰਪੂਰ ਹੋ ਗਈ ਸੀ। ਕੀਰਤਨ ਭੇਂਟ ਬਹੁਤ ਸਾਰੀ ਵੱਧਣ ਲੱਗ ਪਈ ਸੀ, ਮੇਰੇ ਢੋਲਕ-ਵਾਦਨ ਨਾਲ। ਉਸਦੇ ਹਾਰਮੋਨੀਅਮ ਤੇ ਢੋਰੀ ਹੁੰਦੇ ਕਿੰਨੇ ਸਾਰੇ ਨੋਟ ਦੇਖ ਕੇ ਪਹਿਲੋਂ ਪਹਿਲ ਮੇਰਾ ਚਿੱਤ ਵੀ ਅੱਛਾ ਖਾਸਾ ਆਨੰਦ-ਪ੍ਰਸੰਨ ਹੁੰਦਾ ਰਿਹਾ। ਫਿਰ ਇਸ ਅੰਦਰ ਸੱਚੀ ਗੱਲ ਆ ਇਕ ਤਰ੍ਹਾਂ ਦੀ ਖੁਤਖਤੀ ਜਿਹੀ ਹੋਣ ਲੱਗ ਪਈ। ਇਕ ਤਰ੍ਹਾਂ ਦੀ ਅਚੋਆਈ ਲੱਗਣ ਲੱਗ ਪਈ ਮੈਨੂੰ। ਇਸ ਅਚੋਆਈ ਕਾਰਨ ਮੈਂ ਸੂਰਮ ਸਿੰਘ ਦੀ ਕਥਾ-ਵਾਚਨਾ, ਸ਼ਬਦ-ਗਾਈਨ ਨੂੰ ਹੁੰਦੀਆਂ ਅਰਦਾਸਾਂ ਦਾ ਜਮਾਂ-ਜੋੜ ਅਗਲਵਾਂਡੀ ਹੋ ਕੇ ਆਪੂੰ ਕਰਨ ਲੱਗ ਪਿਆ, ਆਨੀ-ਬਹਾਨੀ। ਅਰਦਾਸ ਹੋਈ ਮਾਇਆ 'ਚ ਬਹੁਤਾ ਕਰਕੇ ਇਕ-ਇਕ ਰੁਪੇਏ ਦੇ ਨੋਟ ਹੁੰਦੇ ਸਨ। ਕਿਸੇ ਕਿਸੇ ਸ਼ਰਧਾਵਾਨ ਨੇ ਦੋ-ਦੋ ਦੇ ਨੋਟ ਦੀ ਚੜ੍ਹਤ ਵੀ ਚਾੜ੍ਹੀ ਹੁੰਦੀ। ਪੰਜਾਂ ਦਾ ਨੋਟ ਤਾਂ ਕਿਧਰੇ ਵਰ੍ਹੇ ਛਿਮਾਈ ਹੀ ਦੇਖਣ ਨੂੰ ਮਿਲਦਾ, ਕਿਸੇ ਵੱਡੇ ਘਰੋਂ ਆਇਆ। ਸੂਰਮ ਸਿੰਘ ਨਾਂ ਦਾ ਵੀ ਸੂਰਮ ਸਿੰਘ ਸੀ ਤੇ ਅੱਖਾਂ ਤੋਂ ਵੀ ਸੂਰਮਾ ਸਿੰਘ। ਪਰ, ਉਸਨੇ ਵਾਜੇ ਤੱਕ ਪੁੱਜੇ ਪੈਰਾਂ ਦੀ ਆਹਟ ਨੂੰ ਨੋਟਾਂ ਦੀ ਗਿਣਤੀ ਨਾਲ ਇਕ-ਬਰਾਬਰ ਕਰਨ ਵਿਚ ਕਦੀ ਭੁਲੇਖਾ ਨਹੀਂ ਸੀ ਖਾਧਾ। ਉਸਦੇ ਇਸ ਤੀਜੇ ਨੇਤਰ ਸਾਹਮਣੇ ਮੇਰੇ ਪਾਸ ਇਕੋ-ਇਕ ਢੰਗ-ਤਰੀਕਾ ਬਚਦਾ ਸੀ, ਚੁਸਤੀ ਮਾਰਨ ਲਈ। ਮੈਂ ਸੂਰਮ ਸਿੰਘ ਤੋਂ ਲੈਣ ਵਾਲੀ ਬਖਸ਼ੀਸ਼ ਇਕ-ਇਕ ਰੁਪੇਏ ਦੀ ਥਾਂ ਦੋ-ਦੋ ਰੁਪੇਏ ਵਾਲੇ ਨੋਟਾਂ ਰਾਹੀਂ ਪ੍ਰਾਪਤ ਕਰਦਾ। ਉਸਦੇ ਹੱਥੀਂ ਗਿਣਵਾ ਕੇ। ਇਹ ਨੋਟ ਜੇ ਗਿਣਤੀ 'ਚ ਚਾਰ ਹੁੰਦੇ ਤਾਂ ਮੇਰੇ ਸਕੂਲ-ਖਰਚ ਲਈ ਇਨ੍ਹਾਂ ਦਾ ਮੁੱਲ ਅੱਠ ਰੁਪੇਏ ਹੁੰਦਾ। ਜੇ ਇਹ ਪੰਜ ਹੁੰਦੇ ਤਾਂ ਇਨ੍ਹਾਂ ਦੀ ਕੀਮਤ ਦਸ ਹੋ ਜਾਂਦੀ। ਸਕੂਲੇ, ਹੱਥ-ਰੇੜੀਆਂ, ਛਾਬੜੀਆਂ 'ਤੇ ਵਿਕਣ ਵਾਲੀ ਹਰ ਮਿੱਠੀ-ਨਮਕੀਨ ਸ਼ੈਅ, ਮੇਰੀ ਜੇਬ ਦੀ ਪਕੜ ਵਿਚ ਆਉਣ ਲੱਗ ਪਈ ਸੀ। ਬੀਬੀ ਤੋਂ ਪੰਜੀ-ਦਸੀ ਮੰਗਣ ਜਾਂ ਬਾਪੂ ਦੀ ਗੁੱਬਲੀ ਵਿਚੋਂ ਚੁਆਨੀ-ਅਠਿਆਨੀ ਚੋਰੀ ਕਰਨ ਦੀ ਹੁਣ ਕਦੀ ਨੌਬਤ ਹੀ ਨਹੀਂ ਸੀ ਆਈ। ਬਾਪੂ ਤਾਂ ਗੁਰਦਵਾਰੇ ਆਇਆ ਨਹੀਂ ਸੀ ਕਦੀ। ਬੀਬੀ ਨੂੰ ਮੈਂ ਇੱਥੋਂ ਕੀਤੀ ਕਮਾਈ ਦਾ ਅੱਧ-ਪਚੱਧ ਹੀ ਪਤਾ ਲੱਗਣ ਦਿੱਤਾ। ਉੱਝ ਵੀ ਉਹ ਗੁਰਦਵਾਰੇ ਦੇ ਹਾਲ ਕਮਰੇ 'ਚ ਕਦੀ ਅੰਦਰ ਨਹੀਂ ਆਈ। ਬਾਹਰੋਂ, ਬਰਾਂਡੇ 'ਚੋਂ ਨਿੰਮ ਕੇ ਮੱਥਾ ਟੇਕ ਕੇ, ਉਹ ਪਿੱਛੇ ਜਾ ਬੈਠਦੀ ਸੀ ਪੁੱਪੇ ਜਾਂ ਛਾਵੇਂ। ਵਿਹੜੇ ਦੇ ਹੋਰਨਾਂ ਤੀਵੀਆਂ-ਮਰਦਾਂ ਲਾਗੇ। ਸਾਨੂੰ ਕਮੀਂ-ਕਮੀਣਾਂ ਨੂੰ ਗੁਰਦਵਾਰੇ ਅੰਦਰ ਵੜਣ-ਬੈਠਣ ਦੀ ਪੱਕੀ-ਠੱਕੀ ਰੋਕ-ਰੁਕਾਵਟ ਤਾਂ ਕੋਈ ਨਹੀਂ ਸੀ ਕਿਸੇ ਵੱਲੋਂ, ਤਾਂ ਵੀ ਸਾਡੇ ਵਿਹੜੇ ਦੇ ਸਾਰੇ ਜੀਅ ਜੱਟਾਂ-ਜੀਮੀਂਦਾਰਾਂ, ਤਖਾਣਾਂ-ਲੁਹਾਰਾਂ, ਪੁਣਛੀਆਂ-ਕਰਾੜਾਂ ਦੇ ਨਿੱਕੇ ਨਿਆਣਿਆਂ, ਮਰਦਾਂ-ਇਸਤਰੀਆਂ ਤੋਂ ਕਾਫ਼ੀ ਸਾਰਾ ਹਟਵਾਂ ਬੈਠਦੇ ਸਨ। ਇਵੇਂ ਦਾ ਵੱਖਰੇਵਾਂ ਉਨ੍ਹਾਂ ਗਲੀਂ ਪਏ ਮਿੱਟੀ-ਲਿਬੜੇ, ਅਣਧੋਤੇ, ਗੰਦੇ-ਮੰਦੇ ਕੱਪੜਿਆਂ ਕਾਰਨ ਵੀ ਹੁੰਦਾ ਸੀ ਤੇ ਉਨ੍ਹਾਂ ਦੇ ਦਿਲਾਂ ਦਿਮਾਗਾਂ ਉਤੇ ਛਾਈ ਰਹਿੰਦੀ ਇਕ ਤਰ੍ਹਾਂ ਦੀ ਹੀਣ-ਭਾਵਨਾ ਕਾਰਨ ਵੀ। ਮੇਰੇ ਉੱਤੇ ਇਹ ਦੋਨੋਂ ਮੱਦਾਂ ਲਾਗੂ ਨਹੀਂ ਸਨ ਹੁੰਦੀਆਂ। ਮੈਂ ਸਕੂਲੇ ਜਾਣ ਲਈ ਧੋ-ਬਣਾ

ਕੇ ਰੱਖੀ ਸਾਫ਼ ਸੁਥਰੀ ਨਿੱਕਰ-ਕਮੀਜ਼ ਪਾ ਕੇ ਗੁਰਦਵਾਰੇ ਆਉਂਦਾ ਸਾਂ। ਦੂਜੇ, ਰਾਗੀ ਸੂਰਮ ਸਿੰਘ ਲਾਗੇ ਬੈਠਦਿਆਂ ਮੇਰੇ ਅੰਦਰਲੀ ਝਿਜਕ ਸਾਰੀ ਦੀ ਸਾਰੀ ਉੱਡ-ਪੁੱਡ ਗਈ ਸੀ। ਪਹਿਲੋਂ ਇਹ ਝਾਕਾ ਕਲਾਸ ਕਮਰੇ 'ਚ ਹਕੀਮਾਂ ਦੇ ਨੰਦੂ ਨਾਲ ਜੁੜ ਕੇ ਬੈਠਦਿਆਂ ਲੱਥਾ, ਫਿਰ ਸਕੂਲ ਦੇ ਪ੍ਰਾਰਥਨਾ ਥੜੇ 'ਤੇ ਵੱਡਾ ਢੋਲ ਵਜਾਉਂਦਿਆਂ। ਸੂਰਮ ਸਿੰਘ - ਰਾਗੀ ਦੀਆਂ ਹਾਰਮੋਨੀਅਮ ਸੁਰਾਂ ਨਾਲ ਢੋਲਕ-ਤਾਲ ਇਕ-ਸੁਰ ਕਰਦਿਆਂ ਮੈਨੂੰ ਇਉਂ ਲੱਗਣ ਲੱਗ ਪਿਆ ਸੀ ਕਿ ਉਸਦੀ ਸ਼ਬਦ ਗਾਇਕੀ ਮੇਰੇ ਢੋਲਕ ਤਾਲ ਤੋਂ ਬਿਨਾਂ ਬਿਲਕੁਲ ਐਵੇਂ-ਕਿਵੇਂ ਦੀ ਐ ਫਿੱਕੀ ਫਿੱਕੀ ਜਿਹੀ। ਉਸ ਨੂੰ ਵੀ ਇਹ ਗੱਲ ਇਵੇਂ ਹੀ ਜਾਪਦੀ ਸੀ। ਨਹੀਂ ਤਾਂ ਪੈਰਾਂ ਦੀ ਆਹਟ ਨਾਲ ਚੜ੍ਹਾਵੇ ਦੀ ਗਿਣਤੀ ਨੂੰ ਇਕ-ਬਰਾਬਰ ਕਰਨ ਵਾਲੇ ਸੂਰਮਾ ਸਿੰਘ ਤੋਂ ਛੋਟੇ-ਵੱਡੇ ਨੋਟਾਂ ਦਾ ਫ਼ਰਕ ਕਿਵੇਂ ਗੁੱਝਾ ਰਹਿ ਸਕਦਾ ਸੀ। ਮੈਨੂੰ ਇਸ ਗੱਲ ਦੀ ਛੇਤੀ ਹੀ ਸਮਝ ਪੈ ਗਈ ਕਿ ਮੇਰੀ ਦੋ-ਰੁਪੇਏ ਦੇ ਨੋਟਾਂ ਵਾਲੀ ਚਲਾਕੀ ਨੂੰ ਉਸਨੇ ਜਾਣ-ਬੁੱਝ ਕੇ ਹਉ-ਪਰ੍ਹੇ ਕੀਤੀ ਰੱਖਿਆ ਸੀ। ਵਿਚ ਵਾਰ ਮੈਂ ਉਹ ਵਿਚਾਰੇ, ਲਾਚਾਰ, ਜੋਤ-ਹੀਣ ਰਾਗੀ ਸਿੰਘ ਨਾਲ ਇਵੇਂ ਦਾ ਛੱਲ-ਫ਼ਰੇਬ ਕਰਨ ਤੋਂ ਰੋਕਿਆ ਵੀ ਅਪਣੇ ਆਪ ਨੂੰ। ਗੁਰੂ-ਘਰ ਦਾ ਭੈਅ-ਡਰ ਮੰਨਦਿਆਂ, ਜਾਂ ਬੀਬੀ ਦੇ ਜੁੜਵੇਂ ਹੱਥਾਂ ਦੇ ਵੱਜੇ ਪੱਛੇ ਦੀ ਸੱਟ ਅੰਦਰਲੇ ਸੁਨੇਹੇ ਨੂੰ ਸਮਝਿਆਂ। ਪਰ...ਪਰ ਅੱਧੀ ਛੁੱਟੀ ਵੇਲੇ ਨੰਦੂ ਵਾਂਗ ਚੱਟ-ਪਟੀਆਂ ਚੀਜ਼ਾਂ-ਵਸਤਾਂ ਖਾਣ ਦੀ ਮੇਰੀ ਹਿਰਸ ਨੇ ਮੇਰੇ ਅੰਦਰ ਦੀ ਇਸ ਆਵਾਜ਼ ਦੀ ਪੇਸ਼ ਨਹੀਂ ਸੀ ਜਾਣ ਦਿੱਤੀ।

ਦੀ ਵਾਟਰ ਰੋਜ਼ ਅੱਪ...ਇੱਟ ਡਰੈੱਕ, ਐਂਡ ਡਰੈੱਕ, ਐਂਡ ਡਰੈੱਕ...

ਇਹ ਅੰਦਰਲੀ ਆਵਾਜ਼ ਇਨ੍ਹੀਂ ਦਿਨੀਂ ਵੀ ਕਈ ਵਾਰ ਮੇਰੀ ਰੋਕ-ਟੋਕ ਕਰ ਚੁੱਕੀ ਹੈ। ਰੀਮਿੱਕਸ ਅਕਾਡਮੀ 'ਚ ਹੁੰਦੇ ਉੱਤਰ-ਆਧੁਨਿਕ ਕਾਰ-ਵਿਹਾਰ ਤੋਂ ਆਪਣਾ ਆਪ ਬਚਦਾ ਰੱਖਣ ਲਈ ਆਖ ਚੁੱਕੀ ਹੈ। ਪਲ ਦੇ ਪਲ ਲਈ ਮੇਰੇ ਸੁਰਾਂ ਦੀ ਥਾਂ ਸ਼ੋਰ-ਕੁਬਾੜ ਉੱਗਲਦੇ ਪੋਟੇ, ਮੇਰੀ ਵਰ੍ਹਿਆਂ ਭਰ ਦੀ ਸੰਗੀਤ ਸਾਧਨਾ ਸਾਹਮਣੇ ਸ਼ਰਮਸ਼ਾਰ ਹੋਏ, ਝੂਠੇ ਪੈਣ ਲੱਗਦੇ ਹਨ। ਪਰ ਅਗਲੇ ਹੀ ਛਿੰਨ ਮੇਰੇ ਸਾਥੀ ਸਾਜਿੰਦਿਆਂ ਦਾ, ਮੇਰੇ ਕਾਲਜ ਕੁਲੀਗਜ਼ ਦਾ ਸ਼ਾਹੀ ਠਾਠ-ਬਾਠ ਮੇਰੀਆਂ ਅੱਖਾਂ ਅੱਗੇ ਜਾ ਖਲੋਂਦਾ ਹੈ। ਮੈਂ ਸੋਚਣ ਲੱਗਦਾਂ—'ਇਨ੍ਹਾਂ ਸੁਰ-ਸੰਗੀਤ ਮਾਹਿਰਾਂ ਨੇ ਵੀ ਤਾਂ ਰਾਗਾਂ-ਸਾਜ਼ਾਂ ਦੀ ਸੌਂਹ-ਕਸਮ ਖਾਧੀ ਹੋਵੇਗੀ ਕਦੀ। ਕਾਲਜ ਅਧਿਆਪਕਾਂ ਨੇ ਵੀ ਤਾਂ ਕਿਸੇ ਇਸ਼ਟ-ਉਸਤਾਦ ਅੱਗੇ, ਕਿਸੇ ਨੌਕਰੀ-ਦਾਤਾ ਸਾਹਮਣੇ ਹਲਫ਼ ਲਿਆ ਹੀ ਹੋਵੇਗਾ। ਫਿਰ ਉਹ ਕਿੰਨਾ ਕੁ ਮਾਣ-ਤਾਣ ਦਿੰਦੇ ਐ ਐਹੋ ਜਿਹੀਆਂ ਸੌਂਹਾਂ-ਕਸਮਾਂ ਨੂੰ, ਹਲਫ਼-ਨਾਮਿਆਂ ਨੂੰ ਜਾਂ ਅਪਣੇ ਅੰਦਰ ਦੀਆਂ ਆਵਾਜ਼ਾਂ ਨੂੰ, ਕਈ ਵਾਰ ਮੈਨੂੰ ਲੱਗਦਾ ਕਿ ਉਨ੍ਹਾਂ ਵਾਂਗ ਅੰਦਰਲੀਆਂ ਆਵਾਜ਼ਾਂ ਤੋਂ ਭੈਅ-ਮੁਕਤ ਹੋ ਕੇ ਹੀ ਮੈਂ ਐਥੋਂ ਤੱਕ ਦਾ ਸਫ਼ਰ ਕੀਤਾ ਹੈ। ਹਰੀ ਸੁੰਹ ਬਾਬੇ ਦੇ ਬਾਗ਼ 'ਚ ਹਰ ਸਾਲ ਬਣਦੀ ਕੱਖਾਂ ਦੀ ਕੁਲੀ ਵਰਗੇ ਪਿੰਡ ਦੇ ਢਾਰਾ-ਨੁਮਾ ਘਰ 'ਚੋਂ ਨਿਕਲ ਕੇ ਇਸ ਆਲੀਸ਼ਾਨ ਕੋਠੀ ਤੱਕ ਅੱਪੜਿਆਂ। ਇਨ੍ਹਾਂ

ਸਾਰੇ ਵਰ੍ਹਿਆਂ 'ਚ ਮੇਰੀ ਢੋਲਕ-ਤਬਲਾ ਵਿੱਦਿਆ ਵੀ ਮੇਰੇ ਅੰਗ-ਸੰਗ ਰਹੀ ਐ ਤੇ ਵੇਲਾ ਸੰਭਾਲਣ ਦੀਆਂ ਜੁਗਤਾਂ ਵੀ। ਇਹ ਜੁਗਤਾਂ ਮੈਂ ਕਾਲਜ ਦੀ ਪੜ੍ਹਾਈ ਤੋਂ ਲੈ ਕੇ ਕਾਲਜ 'ਚ ਪੜ੍ਹਾਉਂਦਿਆਂ ਤੇ ਹੁਣ ਰੀਮਿੱਕਸ ਅਕਾਡਮੀ ਦੀ ਖੱਟੀ-ਕਮਾਈ ਕਰਦਿਆਂ ਲਗਾਤਾਰ ਵਰਤੀਆਂ। ਪਤਾ ਨਈ ਮੇਰੀ ਇਹ ਜੁਗਤ-ਖੇਲ ਮੇਰੇ ਮਾਂ-ਪਿਓ, ਮੇਰੀ ਪਤਨੀ ਨੂੰ ਪਸੰਦ ਕਿਉਂ ਨਹੀਂ? ਵਿਰਧ ਮਾਂ-ਪਿਓ ਮੇਰੇ ਇਸ ਕਾਰ-ਵਿਹਾਰ ਤੋਂ ਅੱਕ-ਚਿੜ੍ਹ ਕੇ ਪਿੰਡ ਚਲੇ ਗਏ, ਮੁੜ ਕੇ ਨਹੀਂ ਪਰਤੇ। ਪਤਨੀ ਹਰ ਰੋਜ਼ ਕਲਾ ਕਰਦੀ ਐ, ਉਸਦੇ ਗੁੱਸੇ ਦਾ ਹੱਦ-ਬੰਨਾ ਹੀ ਕੋਈ ਨਹੀਂ। ਦੋਨਾਂ ਬੇਟੀਆਂ ਦੇ ਆਪ-ਹੁੱਦਰੀਆਂ ਹੋ ਜਾਣ ਦਾ ਸਾਰਾ ਦੋਸ਼ ਉਹ ਮੇਰੇ ਸਿਰ 'ਤੇ ਮੜ੍ਹਦੀ ਐ। ਉਸਨੂੰ ਮੇਰੀ ਕਿਸੇ ਵੀ ਗੱਲ 'ਤੇ ਯਕੀਨ ਨਹੀਂ ਰਿਹਾ। ਉਸਦਾ ਪਾਰਾ ਦਿਨ-ਪ੍ਰਤੀ-ਦਿਨ ਉੱਪਰ ਵਲ੍ਹ ਨੂੰ ਚੜ੍ਹਦਾ ਜਾਂਦਾ। ਮੈਨੂੰ ਉਹ ਅਗਲੇ ਦਿਨ ਦਾ ਲੈਸਨ ਤੱਕ ਵੀ ਤਿਆਰ ਨਹੀਂ ਕਰਨ ਦਿੰਦੀ। ਅੰਤਾਂ ਦੀ ਖੜਾ ਹੁੰਦੀ ਐ ਮੇਰੇ ਤੇ। ਅਜਿਹੇ ਮੌਕੇ, ਮੇਰੇ ਪਾਸ ਦੋ ਹੀ ਵਿਕਲੱਪ ਬਚੇ ਹੁੰਦੇ ਐ। ਮੈਂ ਪੂਰੀ ਤਨਦੇਹੀ ਨਾਲ ਇਨ੍ਹਾਂ ਨੂੰ ਇਕੱਠਿਆਂ ਲਾਗੂ ਕਰਨ ਦਾ ਯਤਨ ਵੀ ਕਰਦਾਂ। ਪਰ, ਇਹ ਦੋਨੋਂ ਤਾਂ ਹੁਣ ਜਿਵੇਂ ਮੁੱਢੋਂ-ਸੁੱਢੋਂ ਹੀ ਠੁੱਸ ਹੋ ਕੇ ਰਹਿ ਗਏ ਹੋਣ। ਨਾ ਤਾਂ ਬੇਟੀਆਂ 'ਤੇ ਮੇਰੀ ਝਾੜ-ਝੰਡ ਦਾ ਕੋਈ ਅਸਰ ਹੁੰਦਾ ਤੇ ਨਾ ਪਤਨੀ ਹੀ ਪੌਰਨੋ ਦ੍ਰਿਸ਼ ਦੇਖਣ ਲਈ ਰਾਜ਼ੀ ਹੁੰਦੀ ਐ। ਦੇਖਣੇ ਤਾਂ ਇਹ ਪਾਸੇ ਰਹੇ ਉਸ ਨੇ ਤਾਂ ਇਨ੍ਹਾਂ ਦੀਆਂ ਗੀਲਾਂ-ਸੀਡੀਆਂ ਨੂੰ ਚੁੱਲ੍ਹੇ 'ਚ ਸੁੱਟ ਕੇ ਫੂਕਣ ਤੱਕ ਦਾ ਅਲਟੀਮੇਟਮ ਦੇ ਦਿੱਤਾ ਹੋਇਆ। ਇਹੋ ਜਿਹਾ ਅਲਟੀਮੇਟਮ ਉਹ ਮੈਨੂੰ ਅਕਾਡਮੀ ਦਾ ਪਾਰਟ-ਟਾਈਮ ਜਾਬ ਬੰਦ ਕਰਨ ਲਈ ਕਈ ਵਾਰ ਦੇ ਚੁੱਕੀ ਐ। ਪਰ... ਇਹ ਮੈਂ ਹੀ ਆਂ ਕਿ ਅਜੇ ਤੱਕ ਅਪਣੀ ਥਾਂ ਡਟਿਆ ਖੜਾਂ। ਖੜਾ ਹੀ ਨਹੀਂ ਸਗੋਂ ਅੱਗੇ ਤੋਂ ਅੱਗੇ... ਹੋਰ ਤੋਂ ਹੋਰ...। ਮੇਰੀ ਇਹ ਹਿਰਸ-ਪਿਆਸ ਬੁਝਣ ਦਾ ਨਾਂ ਹੀ ਨਹੀਂ ਲੈਂਦੀ! ਮੇਰੀ ਇਸ ਦੌੜ ਨੂੰ ਕੋਈ ਤਣ-ਪੱਤਣ ਹੀ ਨਹੀਂ ਥਿਆਉਂਦਾ...!!

ਮੌਰਲ- !?.....!?.....!!??.....!!??

ਚੀਕ-ਬੁਲਬਲੀ

ਲੈ, ਏਨ੍ਹਾਂ ਤੋਂ ਕੀ ਪੁੱਛਣਾ! ਮੇਰੇ ਤੋਂ ਪੁੱਛ। ਮੈਂ ਦਸਦੀ ਆਂ ਤੈਨੂੰ ਵਿਚਲੀ ਗੱਲ। ਮੈਂ
ਈ ਜ਼ੋਰ ਪਾ ਕੇ ਬੁਣਾਆਇਆ। ਸਾਡੇ ਏਹ ਤਾਂ ਮੰਨਦੇ ਈ ਨਈਂ ਸੀ। ਕਹਿੰਦੇ ਸੀ—‘ਛੱਡ
ਕਰ ਚਰਨ ਕੋਰੇ, ਏਹ ਕੇੜੇ ਕੰਮਾਂ ਚੋਂ ਕੰਮ ਆਂ। ਵਾਫ਼ਰ ਜਿਆ। ਵਾਧੂ ਦਾ ਖ਼ਰਚ-
ਖ਼ਰਾਬਾ। ਏਹ ਕਹਿਣ—ਓਹੀ ਪੈਰੇ ਹੋਰ ਕਿਤੇ ਲਾਅ। ਟੈਲਾਂ ਲੁਆ ਗੁਰਦੁਆਰੇ। ਵਾਗਲਾ
ਕੁਰਆ ਸ਼ਹੀਦੀਂ। ਹੋਰ ਥਾਮਾਂ ਥੋੜੀਆਂ ਪਿੰਡ 'ਚ ਸੁਆਰਨ ਨੂੰ। ਮਸਾਣਾਂ ਆਂ, ਸਕੂਲ
ਵੀ ਹੈਗਾ ਢੱਠਾ ਜਿਆ। ਕਮਰਾ ਬੁਣਆ ਦੇ ਓਥੇ। ਦੇਖਣ ਆਲੇ ਦੇਖਣਗੇ, ਯਾਦ
ਕਰਨਗੇ। ਪੁੰਨਦਾਨ ਹੋ ਜਾਊ, ਨਾਲੇ ਅੱਗਾ ਸੰਵਰੂੰ’। ਏਹ ਤਾਂ ਮੈਂ ਈ ਨੀਂ ਮੰਨੀ। ਮੈਂ ਈ
ਅੜੀ ਰਈ। ਮੈਂ ਖਿਆ—‘ਅੱਗਾ ਜਿਸਲੇ ਆਊ ਉਸਲੇ ਦੇਖੀ ਜਾਊ। ਪਹਿਲਾਂ ਆਹ ਜੂਨ
ਤਾਂ ਸੁਧਰੇ!’ ਮੈਨੂੰ ਤਾਂ ਜਾਣੋਂ ਜੀਣਾ ਹਰਾਮ ਲੱਗਦਾ ਸੀ ਓਦਣ ਦਾ। ਜਿੱਦਣ ਦੀ ਹਾਅ
ਖੋਹ ਘੋਲੀ ਆ ਕੰਜਰ ਦੇ ਬੀਅ ਨੇ। ਹਾ ਜੇੜਾ ਵੜਾ-ਵਕੀਲ ਜਿਆ ਬਣਿਆ ਫਿਰਦਾ,
ਪਾਲਾ ਘੜਾਲਾ ਜਿਆ। ਹੈਅ ਦੱਸ! ਨੀ ਸਾਡੇ ਈ ਘਰੋਂ ਖਾਂਦਾ ਰਿਆ। ਐਥੇ ਈ ਸੌਦਾ-
ਮਰਦਾ ਰਿਆ। ਹਜੇ ਕਲ੍ਹ ਦੀਆਂ ਗੱਲਾਂ। ਹੁਣ ਜੇ ਮਾੜੀ-ਮੋਟੀ ਸੁਰਤ ਆ ਈ ਗਈ ਆ,
ਤਾਂ ਆਕੜ ਦੇਖ ਲਾਅ ਔਂਤ-ਜਾਣੇ ਦੀ। ਮੈਂ ਤਾਂ ਕਹਿੰਨੀਂ ਆਂ ਨਿੱਜ ਹੋਮੇਂ ਐਹਾ
ਜਿਆ। ਮੈਂ ਤਾਂ ਪੱਛੋਤਾਓਨੀ ਆਂ ਓਸ ਘੜੀ ਨੂੰ ਜਿੱਦਣ ਹਾਂ ਕਰ ਬੈਠੀ। ਚੱਲ ਜੇ ਕਰ
ਈ ਬੈਠੀ ਆਂ ਤਾਂ ਹੇਠਾ-ਉੱਤਾ ਵੀ ਮੈਂ ਕੀ ਕਰੂੰ। ਸੁਧਾਰੂੰ ਵੀ ਮੈਂ ਈ। ਲੱਤ ਹੇਠੋਂ ਦੀ
ਲੰਘਾਊ ਵੱਡੇ ਲਾਟ ਸਾਬੂ ਨੂੰ। ਮੈਨੂੰ ਤਾਂ ਹਜੇ ਅਗਲੀਓ ਈ ਨਈਂ ਭੁੱਲਦੀ! ਮੈਂ ਤਾਂ ਓਦੋਂ
ਮੀਂ ਕਹਿੰਦੀ ਸੀ, ਏਹ ਸਾਰੀ ਕਾਰਸਤਾਨੀ ਹੈ ਈ ਏਸੇ ਗੋਲੀ-ਲੱਗੜੇ ਦੀ। ਨਈਂ, ਅੱਗੇ
ਨਈਂ ਹਿੱਲੀ ਸਰਪੰਚੀ! ਜਦ ਦੀ ਮੈਂ ਆਈ ਆਂ, ਪਹਿਲਾਂ ਏਨਾਂ ਦੇ ਬਾਪੂ ਜੀ ਹੁੰਦੇ ਸੀ
ਸਰਪੰਚ। ਫੇਏ ਏਹ ਆਪੂੰ ਰਏ ਐਨੀਂ ਫੇਰਾਂ। ਏਹ ਤਾਂ ਆਹ ਪਰੂੰ-ਪਰਾਰ ਜਦੇ ਪਤਆ
ਨਈਂ ਕੀ ਪਾਇਆ ਏਸ ਖੋਹ-ਪੈਣੇ ਨੇ ਸਾਰੇ ਪਿੰਡ ਦੇ ਸਿਰ 'ਚ, ਪਤਾ ਨਈਂ ਕੀ ਟੂਣਾ
ਕੀਤਾ, ਸਾਰਾ ਪਿੰਡ ਈ ਏਦੇ ਪਿੱਛੇ ਲੱਗ ਤੁਰਿਆ। ਉਹ ਲੰਡੀ ਜੇਈ ਬਣਾਤੀ ਸਰਪੰਚਣੀ।
ਕੀ ਨਾਂ ਓਦ੍ਹਾ ਈਸਰੀ-ਈਸਰੀ। ਸਾਡੇ ਏਹ ਤਾਂ ਓਦੋਂ ਮੀਂ ਹੈਦਾਂ ਈ ਆਖੀ ਜਾਣ ਮੈਨੂੰ।
ਕਹਿਣ—‘ਛੱਡ ਪਰੁਾਂ ਚਰਨ ਕੋਰੇ, ਕਿਉਂ ਕਲਪੀ ਜਾਨੀ ਆਂ। ਏਦੇ 'ਚ ਨਾ ਪਿੰਡ ਦਾ

ਕਸਰੂ ਆ ਨਾ ਓਦ੍ਰਾ। ਏਹ ਤਾਂ ਸਰਕਾਰੂ ਹੁਕਮ ਸੀ ਮੰਨਣਾ ਪੈਣਾ ਸੀ। ਨਾਲੇ ਜਾਤਾਂ ਪਾਤਾਂ 'ਚ ਕੀ ਰੱਖਿਆ। ਉਹ ਕੇੜਾ ਓਪਰੀ ਆ। ਅਪਣੀ ਦਿਹਾੜੀਦਾਰ ਈ ਆ। ਆਪਣਾ ਈ ਮੁੰਡਾ ਓਦ੍ਰੀ ਪਿੱਠ 'ਤੇ ਆ, ਪਾਲ ਸੁੰਹ। ਉਹ ਪੜ੍ਹਿਆ-ਲਿਖਿਆ ਆ। ਉਂ ਮੀਂ ਸਿਆਣਾ। ਕੰਮ ਤਾਂ ਉਨ੍ਹੇ ਕਰਨੇ। ਕ੍ਰਾਨੂੰ ਵਗਾੜਨੀ ਆਂ ਕਿਸੇ ਨਾਂ।' ਚੱਲੂ ਉਹ ਵੀ ਸਾਡੇ ਏਨ੍ਹਾਂ ਨੇ ਜਿੰਦਾਂ ਕੋਹੀ ਮੈਂ ਮੰਨ ਲਈ। ਸਬਰ ਕਰ ਲਿਆ ਔਖੀ-ਸੌਖੀ ਨੇ। ਹੁਣ ਦੇਖ ਲਾਅ ਕੀ ਚੰਦ ਚਾੜਿਆ! ਟੁੱਟ-ਪੈਣੇ ਨੇ। ਓਦਾਂ ਸੱਚੀ ਗੱਲ ਆ ਉਨ੍ਹੇ ਐਦਾ ਕਦੀ ਕੀਤੀ ਨਈਂ ਸੀ। ਅੱਜ ਤਾਈਂ ਨੀ ਕੀਤੀ। ਏਹ ਓਦ੍ਰੀ ਪਿੱਠ ਸੁਣਦੀ ਆ। ਜੇ ਉਨ੍ਹੇ ਨਈਂ ਕੀਤੀ ਤਾਂ ਮੈਂ ਮੀਂ ਉਦ੍ਰੇ ਨਾਲ ਕੋਈ ਤੇਰ-ਮੇਰ ਨਈਂ ਰੱਖੀ। ਅੱਜ ਤਾਈਂ ਨਈਂ ਰੱਖੀ। ਏਹ ਤਾਂ ਜਿੰਦਣ ਦੀ ਆਹ ਨਮੀਓਂ ਗੱਲ ਦੱਸੀ ਆ ਏਨ੍ਹਾਂ ਤਸੀਲੋਂ ਆਕੇ, ਮੇਰੇ ਤਾਂ ਅੰਦਰੋਂ ਬਲ-ਬਲ ਉਠਦੀਆਂ। ਸਾਡੇ ਏਹ ਤਾਂ ਹਜੇ ਵੀ ਕੋਹੀ ਜਾਂਦੇ ਆ—'ਚੱਲ ਜੇ ਕਰ ਈ ਬੈਠਾ, ਤਾਂ ਛੱਡ ਪਰ੍ਹਾਂ। ਹੈ ਤਾਂ ਫੇਏ ਵੀ ਤੇਰਾ ਈ।' ਮੈਂ ਖਿਆ—'ਨਾ ਜੀ ਨਾ, ਹੁਣ ਨਾ ਆਖੋ। ਹੁਣ ਤਾਂ ਮੈਂ ਸੁਣਨੀ ਨਈਂ ਇਕ ਵੀ। ਹੁਣ ਤਾਂ ਮੈਂ ਅੜੀ ਪੂਰੀ ਕਰਕੇ ਹਟੂੰ। ਹੁਣ ਤਾਂ ਕੁਢਆਉਂ ਮੈਂ ਨੱਕ ਨਾ' ਲਕੀਰਾਂ। ਓਸ ਕੱਲਗਦੇ ਤੋਂ ਮੀਂ, ਸਾਰੇ ਪਿੰਡ ਤੋਂ ਮੀਂ। ਹੁਣ ਦੇਖੀਂ ਤੂੰ ਨੱਕ ਨੀਮਾਂ ਹੁੰਦਾ ਕਿ ਨਈਂ ਹੁੰਦਾ! ਵਿਚੇਈ ਜੱਟਾਂ ਦਾ, ਵਿਚੇਈ ਚਮਾੜੂਲੀ ਦਾ, ਵਿਚੇਈ ਓਦ੍ਰਾ। ਉਹ ਜੇੜਾ ਵਕੀਲ-ਵਕੂਲ ਜੇਆ ਬਣਿਆ ਫਿਰਦਾ.....।'

“ਕੀ ਕਿਹਾ—ਵਕੀਲੋਂ ਉਂਪਰ ਹੋ ਗਿਆ। ਜੱਜ ਬਣ ਗਿਆ? ਛਾਰਪੁਰ ਚਲੇ ਗਿਆ।?” ਹਾਅ ਕੁੜੇ ਤੈਨੂੰ ਕਿੰਨੇ ਦੱਸਿਆ। ਸੱਚੀ ਗੱਲ ਆ, ਮਛਗੂਲਾ ਤਾਂ ਨਈਂ ਕਰਦੀ?...ਅੱਛਾਇਆ ਏਹ ਗੱਲ ਆ। ਮੈਂ ਨਾ ਆਖਾਂ ਚਮਾੜੂਲੀ ਆਡਰੀ ਕਾਤੋਂ ਫਿਰਦੀ ਆ। ਵੇਹੜਾ ਆਕੜ-ਆਕੜ ਕਾਹਤੋਂ ਤੁਰਦਾ ਆ ਪਰਸੋਂ ਚੌਥ ਤੋਂ। ਲਾਜੇ ਵੀ ਖਬਰਿਆ ਤਾਈਉਂ ਨੀ ਆਈ।...ਹੁੰਦਾ ਈ ਆ, ਭੈਣ ਮੇਰੀਏ ਚਾਅ ਤਾਂ ਹੁੰਦਾ ਈ ਆ। ਖੁਰਸੀ ਤਾਂ ਐਥੇ ਪਿੰਡ ਦੀ ਨਈਂ ਮਾਣ। ਉਹ ਤਾਂ ਭਲਾ ਹੈਗੀ ਈ ਅਫਸਰੀ। ਦੇਖ ਲਾਅ ਅੜੀਏ ਟੈਮ ਟੈਮ ਦੀਆਂ ਗੱਲਾਂ। ਨਿੱਕਾ ਹੁੰਦਾ ਏਹ ਐਥੇ ਈ ਪੈ ਜਿਹਾ ਕਰੇ, ਪੜ੍ਹ-ਪੜ੍ਹ ਕੇ। ਸੁੱਖੇ ਸਾਡੇ ਲਾਗੇ ਹਰੋਜ਼। ਹਾਰ ਕੇ ਇਕ ਦਿਨ ਮੈਂ ਗੁੱਸੇ ਹੋਈ ਸੁੱਖ ਨੂੰ। ਮੈਂ ਕਿਆ—'ਰਾਹ ਰਾਹ ਦੀ ਗੱਲ ਚੰਗੀ ਲੱਗਦੀ ਆ। ਏਦ੍ਰੇ ਬਿਨਾਂ ਜੇ ਪੜ੍ਹ ਨੀ ਸਕਦਾ ਤੂੰ, ਤਾਂ ਏਦ੍ਰਾ ਮਤਬੱਲ ਏਹ ਤਾਂ ਨੀ, ਪਈ, ਏਹ ਸੋਮੇਂ ਵੀ ਤੇਰੇ ਲਾਗੇ, ਬਰੋਬਰ ਮੰਜੀ ਡਾਹ ਕੇ।' ਮੁੰਡਾ ਮੇਰਾ ਤਾਂ ਕੁਸ਼ ਨੀ ਬੋਲਿਆ, ਸਾਡੇ ਏਨ੍ਹਾਂ ਮੈਨੂੰ ਓਸਲੇ ਟੋਕ ਦਿੱਤਾ। ਕਹਿਣ ਲੱਗੇ—“ਚਰਨ ਕੋਰੇ, ਤੂੰ ਮੀਂ ਹੱਦ ਕਰਦੀ ਆਂ। ਕਿੱਥੇ ਜਾਂਦੇ ਫਿਰੂ ਅੱਧੀ ਰਾਤੀਂ। ਸੌਣਾ ਈ ਹੁੰਦਾ ਦੋ ਘੜੀਆਂ। ਚੱਲ ਜੇ ਮੰਜੀ ਨਈਂ ਤਾਂ ਫੱਟਾ ਜੁ ਪਿਆ ਕੰਧ ਲਾਗੇ ਬੈਠਣ ਆਲਾ। ਉਹਤੇ ਪੈ ਜਿਆ ਕਰੂ। ਓਹ ਕੋਈ ਮਾੜਾ ਕੰਮ ਕਰਦਾ। ਚਾਰ ਅੱਖਰ ਦੱਸਦਾ ਈ ਨਲੈਕ ਤੇਰੇ ਨੂੰ। ਓ ਤਾਂ ਏਨੂੰ ਇੱਲ ਦਾ ਨਾਂ ਕੁੱਕੜ ਨੀ ਆਉਣਾ।” ਲੈ ਅੜੀਏ, ਉਹ ਦਿਨ ਜਾਏ ਅੱਜ ਦਾ ਆਏ, ਮੈਂ ਨੀਂ ਰੋਕਿਆ ਉਨੂੰ ਕਿਸੇ ਵੀ ਗੱਲੋਂ। ਸੱਚੀ ਗੱਲ ਆ। ਬੰਦੇ ਫੇਏ

ਵੀ ਬੰਦੇ ਹੁੰਦੇ ਆ। ਸਾਡੀ ਜਨਾਨੀਆਂ ਦੀ ਤਾਂ ਜ਼ਿੰਦਾਂ ਕਹਿੰਦੇ ਆ ਮੱਤ ਗੁੱਤ ਪਿੱਛੇ ਹੁੰਦੀ ਆ। ਸਾਨੂੰ ਨੀ ਅਹੁੜਦੀ ਲੰਮੀ ਚੌੜੀ। ਓਦਾਂ ਵੀ ਸਾਡੇ ਏਨ੍ਹਾਂ ਦਾ ਸੁਭਾ ਈ ਐਹਾ-ਜਿਹਾ। ਏਹ ਨੀ ਕਿਸੇ ਨੂੰ ਦੁੱਖ ਦੇ ਕੇ ਰਾਜ਼ੀ। ਓਦਣ ਮੈਂ ਜੇ ਹੁੜ-ਮੱਤ ਕਰਦੀ ਤਾਂ ਕੁਾਨੂੰ ਕਰ ਹੋਣੀਆਂ ਸੀ ਦਸ ਜਮਾਤਾਂ ਸੁੱਖੇ ਸਾਡੇ ਤੋਂ। ਸੱਚੀ ਦੱਸਾਂ, ਪਾਲੇ ਆਸਰੇ ਈ ਹੋਇਆ ਸੁੱਖਾ ਬਾਅਰ ਜਾਣ ਜੋਗਾ। ਨਈਂ ਦੂਜੇ ਹੋਗੇ ਈ, ਦੋਨੋ ਬੁਲਡਓਗ। ਸਾਡੇ ਏਹ ਟਿਟਕ ਕੇ ਮਰ ਗਏ ਏਨ੍ਹਾਂ ਪਿੱਛੇ। ਹਰੋਜ਼ ਕਿਹਾ ਕਰਨ, “ਕੰਜਰੇ, ਹਰਾਮ ਦਿਓ ਪੜ੍ਹ ਲਓ ਚਾਰ ਅੱਖਰ ਪੜ੍ਹ ਲਓ।” ਪਰ ਜੀ ਕਿੱਥੇ। ਸਮਝਾ-ਬੁਝਾ ਕੇ ਵੀ ਦੇਖਿਆ ਪੇਏ ਨੇ। ਪਰ ਨਈਂ। ਇਲਮ-ਵਿੱਦਿਆ ਜਾਣੋਂ ਏਨ੍ਹਾਂ ਦੇ ਕਰਮਾਂ 'ਚ ਈ ਹੈ ਨੀਂ ਸੀ। ਜੇ ਹੁੰਦੀ ਤਾਂ ਆਹੀ ਕੁਸ਼ ਕਰਦੇ। ਹੁਣ ਐਥੇ ਈ ਖੋਹ ਛਾਣਦੇ ਆ। ਸੌ ਐਥ ਲੱਗਇਆ ਆ। ਜੋ ਹੱਥ ਲਗਦਾ ਖਾਈ ਤੁਰੀ ਜਾਂਦੇ ਆ। ਫੀਮ, ਭੁੱਕੀ, ਜਰਦਾ। ਅੱਗ-ਲੱਗੜੀ ਛੜੀ ਛਰਾਬ ਨੇ ਤਾਂ ਜਾਣੋਂ ਏਨ੍ਹਾਂ ਦੀ ਪੱਟੀ ਈ ਮੇਸਤੀ। ਜੇ ਪੱਲੇ ਹੁੰਦੇ ਚਾਰ ਅੱਖਰ, ਤਾਂ ਹੁਣ ਨੂੰ ਕਿਸੇ ਸਿਰੇ ਲੱਗੇ ਹੋਣਾ ਸੀ। ਜ਼ਿੰਦਾਂ ਹੱਥ ਅੜਦਾ ਸੀ ਮੇਰਾ। ਤੈਨੂੰ ਪਤਾ ਈ ਆ, ਭਰਾ ਮੇਰੇ ਦੋਨੋਂ ਬਾਅਰ ਆ, 'ਮਰੀਕੇ-ਕਨੇਡੇ। ਗਾਹਾਂ ਨਿਆਣਾ ਨਿੱਕਾ ਵੀ ਉਨ੍ਹਾਂ ਓਥੇਈ ਸੱਦ ਲਿਆ ਸਾਰਾ। ਮੇਰੇ ਸੁੱਖੇ ਨੂੰ ਸੁੱਖ ਨਾ ਵੱਡਾ ਈ ਲੈ ਗਿਆ ਬਾਅਰ। ਓਦ੍ਹਾ ਬਓਤ ਤੇਹ ਆ ਸਾਡੇ ਸਾਰਿਆਂ ਨਾ'। ਉਹ ਤਾਂ ਮੈਨੂੰ ਵੀ ਕਹਿੰਦਾ—ਭੈਣ ਤੂੰ ਮੀਂ ਪੁੱਜ ਐਥੇ, ਭਾਈਏ ਸਮੇਤ। ਮੈਂ ਕਹਿੰਨੀ ਆਂ, ਪੱਕੇ ਪੈਰੀਂ ਹੋ ਕੇ ਜਾਮਾਂ। ਪਿੱਛੋਂ ਕੀ ਪਤਆ, ਸਾਰੀ ਖੋਹ ਖਰਾਬ ਕਰ ਸੁੱਟਣ, ਟੁੱਟ ਪੈਣੇ ਵੱਡੇ। ਇਕ ਗੱਲ ਦੱਸਾਂ, ਐਹੇ ਜਥੇ ਕੰਮਾਂ 'ਚ ਬੜੀ 'ਮਦਾਦ ਕੀਤੀ ਆ ਸਾਡੀ ਪਾਲੇ-ਗੁਲਾਲੇ ਨੇ। ਉਂ ਵੀ ਧੋਲਾ ਨੀ ਲਿਆ ਸਾਤੋਂ। ਹੁਣ ਤਾਈਂ ਨਈਂ ਲਿਆ। ਏਹ ਉਦ੍ਹੀ ਪਿੱਠ ਸੁਣਦੀ ਆ। ਮੈਂ ਤਾਂ ਕਹਿੰਨੀ ਆਂ ਜੇ ਉਨੂੰ ਜੱਜੀ ਮਿਲ ਗਈ ਆ, ਤਾਂ ਖ਼ਰਾ ਈ ਹੋਇਆ ਇਕ ਗੱਲੋਂ। ਛਾਰਪੁਰ ਕੇੜਾ ਦੂਰ ਆ! ਜਿੰਨਾ ਐਸ ਵੰਨੇ ਨਮਾਂ-ਸ਼ੈਅਰ, ਓਨਾਂ ਈ ਓਅਸ ਵੰਨੇ ਛਾਰਪੁਰ। ਮੈਂ ਕਹੂੰ, ਸਾਡੇ ਏਨ੍ਹਾਂ ਨੂੰ ਪਈ ਉਨੂੰ ਕੱਲ੍ਹ ਨੂੰ ਈ ਜਾ ਮਿਲੋ।...ਓਥੇ ਬੈਠਾ ਤਾਂ ਸਗੋਂ ਬਓਤੀ 'ਮਦਾਦ ਕਰੂ ਸਾਡੀ।

“ਕੀ ਕਿਹਾ! ਏਦਾਂ ਨਈਂ ਕਰਦੇ ਹੁੰਦੇ ਏਹ...?” ਕਿਉਂ ਨਈਂ ਕਰਦੇ? ਹੋਰ ਕਰਨ ਨਾ ਕਰਨ, ਮੇਰਾ ਪਾਲ ਸੁੰਹ ਬਰ-ਜ਼ਰੂਰ ਕਰੂ। ਸਾਡੇ ਏਹ ਕਹਿਣ ਨਾ ਕਹਿਣ, ਮੈਂ ਕਹੂੰ ਆਪੂੰ। ਮੈਂ ਦੱਸੂੰ ਸਾਰੀ ਗੱਲ। ਨਾਲੇ ਕਹੂੰ—ਏਹ ਕੰਮ ਕਰਨਾ ਈ ਕਰਨਾ। ਦੇਖੀਂ ਤਾਂ ਸਈ ਤੂੰ। ਮੈਨੂੰ ਪਤਆ ਉਦ੍ਹੇ ਸੁਭਾ ਦਾ। ਉਹ ਨੀਂ ਭੁੱਲਦਾ ਕਿਸੇ ਦੀ ਕੀਤੀ ਕੱਤਰੀ। ਏਹ ਉਦ੍ਹੀ ਪਿੱਠ ਸੁਣਦੀ ਆ। ਜਦ ਮੈਂ ਨੀਂ ਰੱਖੀ ਉਦ੍ਹੇ ਨਾ' ਕੋਈ ਤੇਰ ਮੇਰ, ਉਹ ਕਿਉਂ ਰੱਖੂ? ਜਿਹੋ ਜਿਆ ਮੇਰਾ ਸੁਖਵਿੰਦਰ, ਉਹੋ ਜਿਹਾ ਪਾਲਾ।...ਆ ਤਾਂ ਲੈਣ ਦੇ ਉਨੂੰ ਪਿੱਡ...ਮੈਂ ਵੜ੍ਹੇ ਉਨੂੰ ਕੰਨੋਂ...।

“ਰੋਅ...ਅਠਾਇਆ ਸੀਈ ਕੱਲ-ਪਰਸੋਂ...! ਵੱਡੀ ਸਾਰੀ ਮੋਟਰ ਕਾਰ ਹੇਠਾਂ ਸੀ ਈ...!! ਮੱਥਾ ਵੀ ਟੇਕ ਗਿਆ ਸ਼ਹੀਦੀਂ...!!!” ਹੈਤ ਤੇਰੇ ਰੱਖੇ ਜਾਣ ਕੁੱਤੀਏ ਜਾਤੇ।

ਨਿੱਜ ਹੋਮੋਂ ਤੂੰ ਐਹੋ ਜਿਆ। ਦਿਖਾ ਤਾਂ ਨਾ ਅਸਲ ਆਪਾ। ਐਮੋਂ ਨਈਂ ਕਿਆ ਸਿਆਣਿਆਂ! ਪਈ—ਡੰਗਰ, ਸੂਦਰ, ਢੋਅਰ, ਤੀਮੀ...। ਭਲ ਕਿੱਦਾਂ ਬੋਲੀਦਾ ਅਖਾਉਣ?...ਚੱਲ ਜਿੱਦਾਂ ਵੀ ਹੋਇਆ।...ਏਹ ਜਾਤ ਨਈਂ ਕਿਸੇ ਦੀ ਮਿੱਤ। ਏਹ ਤਾਂ ਅਸੀਂ ਆਂ ਜੱਟ-ਬੂਟ, ਸੌ ਮੂਰਖਾਂ ਦੇ ਮੂਰਖ। ਐਮੋਈ ਪੱਲਿਓਂ ਲਾਉਂਦੇ ਰਏ ਐਨਾ ਚਿਰ! ਨਾਲੇ ਏਨੂੰ ਤੁਸਦੇ ਰਏ, ਨਾਲੇ ਉਨੂੰ ਝਲਕਾ ਦਿੰਦੇ ਰਏ, ਕਮਜਾਤ ਜਈ ਨੂੰ, ਨਾਨੀ ਏਦੀ ਨੂੰ।...ਤੂੰ ਆਪੂੰ ਦੱਸ, ਕੰਮ ਕਰਨ ਜੋਗੀ ਹੈਂ ਸਈ ਉਹ। ਜਾਨ ਤਾਂ ਉਦੇ 'ਚ ਰਈ ਨਈਂ। ਉਮਰੋਂ ਪਤਾ ਨਈਂ ਕਿੱਥੇ ਪੁੱਜੀਓ ਆ! ਕੰਮ ਉਹਤੋਂ ਸੁਆਹ ਹੁੰਦਾ ਨਾਲੇ ਖੇਹ। ਏਹ ਤਾਂ ਸਾਡੇ ਏਨ੍ਹਾਂ ਦਾ ਸੁਭਾ ਈ ਐਹਾ ਜਿਆ। ਏਹ ਨੀਂ ਦੇਖ ਸਕਦੇ ਕਿਸੇ ਨੂੰ ਰੋਂਦਾ-ਚੀਕਦਾ। ਫੱਟ ਤਰਸ ਕਰ ਬਹਿੰਦੇ ਆ। ਫੱਟ ਪੱਲਾ ਖੋਲ੍ਹ ਦਿੰਦੇ ਆ। ਏਹ ਕਹਿੰਦੇ ਹੁੰਦੇ ਆ—ਗਰੀਬ-ਗੁਰਬੇ ਨੂੰ ਦਿੱਤਿਆਂ ਸੀਸਾਂ ਐਥੇ ਮਿਲਦੀਆਂ, ਕੀਤਾ ਪੁੰਨਦਾਨ ਅਗਲੇ ਜਰਮ 'ਚ। ਖਬਰੇ ਕਿੰਨੇ ਗੁਣਾਂ ਵਧ ਕੇ ਦੱਸਦੇ ਹੁੰਦੇ ਆ।...ਲੈ ਕੁੜੇ ਸਾਡੇ ਏਹ ਤਾਂ ਸੀ ਈ ਐਹੋ ਜੇਏ। ਮੈਂ ਮੀਂ ਸੁਦੇਣ ਬਣ ਰਈ। ਏਨ੍ਹਾਂ ਪਿੱਛੇ ਲੱਗ ਕੇ ਘਰ ਉਜਾੜਦੀ ਰਈ। ਖਾਣ-ਪੀਣ, ਪਹਿਨਣ-ਪਰਚਣ ਜਿਹੋ ਜਿਆ ਸੁਖੇ ਲਈ, ਉਹੋ ਜਿਆ ਪਾਲੇ ਲਈ। ਦੱਸ ਕੀ ਲੱਭਾ?...ਛਿੱਕੂ! ਅਗਲਾ ਦੇਖ ਲਾਅ ਕੀ ਕਰ ਗਿਆ। ਗੂਠਾ ਦਿਖਾ ਕੇ ਗਿਆ ਕਿ ਨਈਂ, ਐਂ ਕਰਕੇ। ਹੈਤ ਤੇਰੇ ਰੱਖੇ ਜਾਣ। ਨਿੱਜ ਹੋਮੋਂ ਤੂੰ ਐਹਾ ਜਿਹਾ। ਦੱਸ ਕੁੜੇ ਦੇਖਦਾ-ਸੁਣਦਾ ਦੀ ਕਹਿੰਦਾ ਹੋਊ! ਆਹੀ ਪਈ—ਲੱਬੜ ਦਾ ਲਾਡਲਾ, ਉਨੂੰ ਮਿਲ ਕੇ ਵੀ ਨਈਂ ਗਿਆ। ਪਾ ਤੀ ਕਨਾ ਕੀਤੀ ਕਰਾਈ ਖੂਹ 'ਚ, ਖੇਹ ਪੈਣੇ ਨੇ। ਹਾਲੀਂ ਮੈਂ ਸੋਚਦੀ ਸੀ, ਹੁਣ ਜਿਦੱਣ ਵੀ ਆਊ, ਮੈਂ ਤੈਨੂੰ ਸੱਦੂੰ ਘਰੋਂ। ਫੇਅਰ ਆਖੂੰ—ਲੈ ਦੇਖ ਆਹ ਆ ਮੇਰਾ ਛਿੰਦ। ਹੈ ਕਿ ਨਈਂ ਗੋਰਾ ਚਿੱਟਾ, ਗਰੇਜਾਂ ਅਰਗਾ। ਜਮਾਂ ਈ ਸੁੱਖੇ ਸਾਡੇ ਅਰਗਾ। ਕਹਿੰਦਾ ਕੋਈ ਏਨੂੰ ਚਮਾਰ!...ਹੁਣ ਦੇਖ ਲਾਅ, ਕਰਤੀ ਨਾ ਓਹੀ ਗੱਲ ਚਮਾਰਾਂ ਆਲੀ। ਹੈਅ ਦੱਸ, ਆਇਆ ਵੀ ਤਾਂ ਬਾਅਰੋਂ ਬਾਅਰ ਮੁੜ ਗਿਆ। ਚੱਲ ਕੋਈ ਨਾ, ਆ ਲੈਣ ਦੇ ਏਨ੍ਹਾਂ ਨੂੰ ਸ਼ੈਅਰੋਂ। ਮੈਂ ਦੱਸੂੰ ਠੋਕ-ਵਜਾ ਕੇ। ਨਾਲੇ ਕਰਦੀਂ ਆਂ ਟੱਲੀਫੂਨ ਸੁੱਖੇ ਨੂੰ ਕਨੇਡੇ। ਉਨੂੰ ਦੱਸੂੰ, ਪਈ ਆਹ ਚੰਦ ਚਾੜ੍ਹਿਆ ਬੁਲਡਓਗ ਜਿਏ ਨੇ। ਨਾ ਮੂੰਹ ਨਾ ਮੱਥਾ, ਜਿੰਨ ਪਹਾੜੋਂ ਲੱਥਾ। ਮੈਂ ਤਾਂ ਕਹਿਨੀ ਆਂ, ਰੈਅ ਕਰਨੀ ਈ ਨਈਂ ਚਾਹੀਦੀ। ਕੰਮੀਆਂ-ਕਮੀਣਾਂ ਦੀ ਤਾਂ ਭੁੱਲ ਕੇ ਨਈਂ ਕਰਨੀ ਚਾਹੀਦੀ। ਦੇਖ ਈ ਲਿਆ ਤੂੰ!... ਚੱਲ ਕੋਈ ਨਾ, ਉੱਪਰ ਆਲੇ ਨੂੰ ਸਭ ਪਤੇ ਆ-ਕੌਣ ਚੰਗਾ, ਕੌਣ ਮੰਦਾ। ਉਹ ਦੇਖਦਾ ਸਾਰਾ ਕੁਸ਼।।.....ਚਾਰ ਮਣ ਦਾਣੇ ਈ ਸੀ, ਵਰ੍ਹੇ ਛਮਾਹੀ। ਚਿੜੀਆਂ-ਚੂਹੇ ਵੀ ਕਰਦੇ ਈ ਆ ਖੇਹ ਖਰਾਬੀ। ਕੁੱਤੇ ਬਿੱਲੀਆਂ ਨੂੰ ਵੀ ਪਾਈਦਾ ਆ ਟੁੱਕ। ਮੈਂ ਸਮਝੂੰ ਏਹ ਦੋਨੋਂ ਵੀ.....! ਆ ਲੈਣ ਦੇ ਬੁੱਢੜੀ ਨੂੰ। ਉਚੀ ਮੈਂ ਪੱਟੂੰ ਚੁੰਢੀ।

“ਕੀ ਕਿਹਾ...? ਨਾਲੇ ਲੈ ਗਿਆ ਬੁੱਢੀ ਨੂੰ...!” ਹੈਹਾ ਵੇ ਤੇਰੇ ਰੱਖੇ ਜਾਣ ਐਹੋ ਜੇਏ ਦੇ। ਮੈਂ ਨਾ ਆਖਾਂ ਬੁੱਢੜੀ ਆਉਂਦੀ ਕ੍ਹਾਤੋਂ ਨਈਂ ਪਰਸੋਂ ਚੋਥ ਦੀ।...ਹਾਅ ਦੇਖ

ਲਾਅ ਕੋਠੀ ਦਾ ਹਾਲ। ਕਿੱਦਾਂ ਪੂੜ-ਘੱਟਾ ਚੜ੍ਹਿਆ ਪਿਆ। ਖਬਰੇ ਕਿੰਨੇ ਦਿਨ ਹੋ ਗਏ ਆ ਖ਼ਰਕਾ ਵੱਜੇ ਨੂੰ। ਪੋਚਾ ਤਾਂ ਨੀ ਲੱਗਾ ਕਿਸੇ ਵੀ ਅੰਦਰ। ਓਹ ਦੇਖ, ਢੇਰ ਲੱਗਾ ਪਿਆ ਕਪੜਿਆ ਦਾ। ਸਾਡੇ 'ਚੋਂ ਭਲਾ ਦੱਸ ਕੌਣ ਆ ਧੋਣ ਆਲੀ। ਮੇਰੇ ਤਾਂ ਅੱਗ-ਲੱਗੜੇ ਗੋਡੇ ਈ ਨੀਂ ਤੁਰਦੇ। ਨਈਂ ਤੈਨੂੰ ਪਤਾ ਆ ਈ ਆ ਕਿੰਨਾ ਕਰਦੀ ਹੁੰਦੀ ਸੀ ਮੈਂ ਪੇਕਿਆਂ ਦੇ। ਅੰਦਰ ਦਾ ਵੀ ਬਾਅਰ ਦਾ ਵੀ। ਖੇਤੀਂ ਪੁੱਜ ਕੇ ਸੌ 'ਮਦਾਦ ਕਰੀਦੀ ਸੀ। ਪੱਠੇ ਵੱਢੀਦੇ ਸੀ। ਗੋਡੀ-ਫਾਡੀ ਕਰੀਦੀ ਸੀ ਬਾਪੂ ਹੋਣਾਂ ਨਾ'। ਪਿੱਛਾ ਤਾਂ ਤੈਨੂੰ ਪਤਾ ਆ ਮੇਰਾ ਐਹਾ ਜਿਆ ਈ ਸੀ, ਪਹਿਲੋਂ। ਫੇਅਰ ਈ ਕਿਤੇ ਬਣਿਆ ਕੰਮ ਬਾਹਰਲੇ ਮੁਲਖ ਦਾ। ਇਕ ਭਰਾ ਗਿਆ ਦੂਜਾ ਵੀ ਮਗਰੇਈ। ਤਾਂ ਕਿਤੇ ਸੁਰਤ ਆਈ ਬਾਪੂ ਸਾਡੇ ਨੂੰ। ਫੇਏ ਨਈਂ ਸੱਚੀ ਗੱਲ ਆ ਹੱਥ ਲਾਉਣ ਦਿੱਤਾ ਉਨ੍ਹੇ ਮੈਨੂੰ ਕਿਸੇ ਵੀ ਕੰਮ ਨੂੰ। ਐਥੇ ਆਈ ਤਾਂ ਹਰ ਕੰਮ ਨੂੰ ਨੌਕਰ-ਚਾਕਰ। ਮੈਂ ਜੇ ਕਿਧਰੇ ਮਾੜਾ-ਪਤਲਾ ਕਰਾਂ ਵੀ ਤਾਂ ਸਾਡੇ ਏਹ ਓਸਲੇ ਈ ਰੋਕ ਦਿਆ ਕਰਨ। ਕਿਹਾ ਕਰਨ—'ਚਰਨ ਕੋਰੇ ਤੂੰ ਕੰਮ ਨੂੰ ਹੱਥ ਨੀਂ ਲਾਉਣਾ। ਕੰਮੀ-ਕਮੀਣ ਥੋੜੇ ਆ! ਤੇਰਾ ਤਾਂ ਪੈਰ ਈ ਭਾਗਾਂ ਆਲਾ। ਨੌਂ ਨਿਧਾਂ, ਬਾਰਾਂ ਸਿਧਾਂ ਹੋਈਆਂ ਪਈਆਂ ਜਦ ਦੀ ਤੂੰ ਆਈ ਆਂ।' ਤੈਨੂੰ ਪਤਾ ਆ ਈ ਆ, ਭਰਾਮਾਂ ਮੇਰਿਆਂ ਕੋਈ ਕਸਰ ਛੱਡੀ ਸੀ ਮੇਰੇ ਵਿਆਹ ਵੇਲੇ। ਸੁਖ ਨਾ' ਦੋ ਟਰੱਕ ਤੋਰੇ ਸੀ ਮੇਰੇ ਨਾ', ਭਰੇ-ਭਰੂਤੇ। ਐਥੇ ਆ ਕੇ ਅੜੀਏ ਮੈਂ ਤਾਂ ਜਮਾਂ ਈ ਹੱਡ-ਹਰਾਮ ਹੋ ਗਈ। ਕਰ-ਪੈਰ ਤਾਂ ਫੇਏ ਜੁੜਨੇ ਈ ਜੁੜਨੇ ਸੀ। ਅਗੋਂ ਆਹ ਭਾਗਾਂ ਆਲੀਆਂ ਨੌਹਾਂ ਮੇਰੀਆਂ, ਮੇਤੋਂ ਦੋ ਰੱਤੀਆਂ ਤਾਹਾਂ ਆਂ। ਏਨ੍ਹਾਂ ਤਾਂ ਕਦੀ ਸੁਆਹ ਨੂੰ ਹੱਥ ਨੀ ਲਾਇਆ। ਸਾਬਣ ਤਾਂ ਨੀਂ ਲਗਦਾ ਏਨ੍ਹਾਂ ਤੋਂ। ਨਾ ਭਾਂਡੇ-ਟੀਡੇ ਨੂੰ ਨਾ ਕੱਪੜੇ ਲੱਤੇ ਨੂੰ। ਕਹਿਣਗੀਆਂ—ਖਾਜ ਹੁੰਦੀ ਆ ਹੱਥਾਂ 'ਤੇ। ਥਾਪੀ ਏਹ ਉਂ ਨੀ ਮਾਰ ਸਕਦੀਆਂ। ਬਾਹਾਂ 'ਚ ਜਾਨ ਹੋਵੇ ਤਾਂ ਮਾਰਨ! ਆਹ ਖਸਮਾਂ ਖਾਣੇ ਡੱਬੇ ਜਏ ਦੋ ਆ ਕੱਪੜੇ ਧੋਣ ਆਲੇ। ਏਹ ਭਾਮਾਂ ਕਿਤੇ ਚਲਾ-ਚੁਲੂ ਕੇ ਕਰਨ ਕੁਸ ਹੇਠਾਂ ਉੱਤਾ। ਉਹ ਵੀ ਆਪਣੇ ਜੋਗਾ। ਮੈਨੂੰ ਅੱਗ-ਲੱਗੜਾ ਏਨ੍ਹਾਂ ਦਾ ਰੁਕ ਢੰਗ ਨੀਂ ਆਉਂਦਾ। ਨਈਂ ਮੈਂ ਤਾਂ ਰਹਿਣ ਨਾ ਦਿਆਂ ਰਤਾ ਵੀ ਮੈਲ-ਕੁਚੈਲ ਕਿਸੇ ਵੀ ਕੱਪੜੇ-ਲੀੜੇ 'ਤੇ। ਤੈਨੂੰ ਪਤਾ ਆ ਕੱਪੜਾ ਈ ਅੱਜ-ਕੱਲ੍ਹ ਇੱਜਤ ਮਾਣ ਆ। ਬਾਅਰ-ਅੰਦਰ ਗਏ ਬੰਦੇ ਦੀ ਸੌ ਬਾਈਂ ਸੋਭਾ ਬਣਦੀ ਆ। ਸਾਡੇ ਏਹ ਤਾਂ ਤੈਨੂੰ ਪਤਾ ਤੁਰੇ ਈ ਰਹਿੰਦੇ ਆ ਤਸੀਲੀਂ -ਕਚੈਰੀਂ!...ਹਜੇ ਦੋ ਦਿਨ ਨੀਂ ਆਈ ਰੰਡ, ਨਰਕ ਈ ਨਰਕ ਦੀਹਦਾ ਚਾਰੇ ਬੰਨੇ। ਮੈਨੂੰ ਤਾਂ ਹੁਣ ਅਗਲੀ ਚਿੰਤਾ ਚੁਮੜੀਓ ਆ, ਪਈ ਹੋਰ ਜੇ ਚਾਰ ਦਿਨ ਨਾ ਮੁੜੀ ਤਾਂ ਬਣੂ ਕੀ ਸਾਡਾ...!

“ਹੈਹਾ ਮੈਂ ਮਰ ਜਾਂ...ਹੁਣ ਨੀਂ ਆਉਣਾ ਉਨ੍ਹੇ...? ਤੈਨੂੰ ਕਿਨ੍ਹੇ ਦੱਸਿਆ...? ਨਾਮੋਂ ਪੰਚ ਨੇ...!” ਲੈ ਮੈਂ ਪੁੱਛਦੀ ਆਂ ਉਨੂੰ ਨੱਪਲ ਜੇਏ ਨੂੰ। ਨਾਲੇ ਮਾਰਦੀ ਆਂ ਉਦ੍ਹੇ ਚਾਰ ਲਿੱਤਰ ਐਥੇ ਸੱਦ ਕੇ। ਆਖੁੰ—ਤੂੰ ਤਾਂ ਬਾਅਲਾ ਈ ਚੱਕ ਹੋਇਆ ਆ ਸੀ। ਕਹਿੰਦਾ ਸੀ—ਬੁੱਢੀ ਦੀ 'ਮਦਾਦ ਜਰੂਰ ਕਰੋ। ਏਨੂੰ ਰੱਖੋ ਪਿੰਡ 'ਚ। ਏਹ ਸਾਂਭੂ ਪਾਲੇ ਨੂੰ।

ਤੁਆਡੇ ਘਰੀਂ ਗੋਹਾ-ਕੂੜਾ ਕਰ ਲੂ ਗੀ ਏਹ। ਭਾਈ ਨੂੰ ਕੱਢੋ ਬਾਅਰ। ਰੱਖੇ ਨੇ ਤਾਂ ਮੂੰਹ ਕਾਲਾ ਕਰਾਤਾ ਸਾਰੇ ਵਿਹੜੇ ਦਾ।

“ਹੈਅ...! ਕੀ ਕਹਿੰਨੀ ਆਂ...?” ਕੁੜੇ ਤੈਨੂੰ ਨੀਂ ਪਤਆ...? ਤੂੰ ਕਿੱਥੇ ਮਰੀਓ ਸੀ ਉਨੀਂ ਦਿਨੀਂ...? ਹਾਂਆਂ ਸੱਚ ਤੂੰ ਤਾਂ ਹਜੇ ਆਈ ਨੀਂ ਸੀ। ਤੇਰਾ ਤਾਂ ਵਿਆਹ ਈ ਚਿਰਕਾ ਹੋਇਆ...। ਲੈ ਮੈਂ ਦੱਸਦੀ ਆਂ ਤੈਨੂੰ। ਸੁਣਾਉਨੀ ਤੈਨੂੰ ਸਾਰੀ ਰਮੈਣ। ਹਾਅ ਜੇੜਾ ਪਾਲਾ-ਘੜਾਲਾ ਆ ਨਾ, ਏਹ ਹੈਸ ਬੁੜੀ ਦਾ ਦੋਹਤਾ ਆ। ਏਦੀ ਮਾਂ ਦਾ ਨਾਂ ਰਤਨੀ, ਖਬਨੀ ਰਤਨੋਂ ਸੀ। ਚੱਲੋ ਕੋਈ ਵੀ ਹੋਇਆ, ਸੀ ਬੜੀ ਸੋਹਲ ਜੇਈ। ਪਤਲੀ-ਪਤੰਗ, ਮਰੀਅਲ ਜੇਈ। ਉਂ ਰੰਗ ਰੂਪ ਸੋਹਣਾ ਫਬਦਾ ਸੀ ਉਹਤੇ। ਉਹ ਪਾਲੇ ਨੂੰ ਜਰਮ ਦੇਣ ਤੋਂ ਮੀਨ੍ਹਾ ਕੁ ਪਿੱਛੋਂ ਮਰ ਗੀ। ਕਿੱਦਾਂ ਮਰੀ? ਏਦੇ ਬਾਰੇ ਕੋਈ ਕੁਸ ਕਹਿੰਦਾ ਕੋਈ ਕੁਸ। ਕੋਈ ਕਹਿੰਦਾ—ਓਪਰੀ ਕਸਰ ਸੀ ਉਨੂੰ। ਕੋਈ ਕਹਿੰਦਾ—ਖੜਕੀ ਤਾਂ ਪਹਿਲੋਂ ਈ ਪਈ ਸੀ, ਉਪਰੋਂ ਮੁੰਡਾ ਜੰਮਣਾ ਪੈ ਗਿਆ, ਮੋਟਾ-ਤਾਜਾ ਪੇਏ ਅਰਗਾ। ਸੱਚੀਉਂ ਅੜੀਏ, ਭਾਈ ਰੱਖਾ ਮੂੰਹ ਸੀਗਾ ਬੜਾ ਤਕੜਾ। ਹੁਣ ਵੀ ਓਦਾਂ ਦਾ ਈ ਆ। ਧੜਕ-ਪੂਸ ਦਾ ਧੜਕ-ਪੂਸ। ਫੇਏ ਕੰਮ ਵੀ ਉਦ੍ਹਾ ਐਹਾ ਜਿਹਾ ਈ ਆ, ਵੇਹਲਿਆਂ ਅਰਗਾ। ਖਾਣ ਪੀਣ ਨੂੰ ਚੰਗਾ, ਘਰੋਂ ਨਈਂ ਬਾਅਰੋਂ। ਆਹੀ ਭਾਈ-ਪੁਣਾ ਕਰਦਾ ਉਹ, ਅੱਜ ਕਲ੍ਹ ਜੇਹੜੇ ਸੰਤ-ਬਾਬੇ ਬਣੇ ਫਿਰਦੇ ਆ। ਉਂ ਅੜੀਏ ਏਨ੍ਹਾਂ ਦੀ ਸੇਵਾ ਵੀ ਵਾਲੀਓ ਕਰਦੇ ਆ ਲੋਕੀਂ। ਸਾਡੇ ਏਹ ਨਈਂ ਏਹੇ ਜਹੇ। ਏਹ ਨਈਂ ਵਾਫਰ ਦਾ ਕਰਨ ਦਿੰਦੇ ਸਾਨੂੰ। ਤੈਨੂੰ ਪਤਆ ਈ ਆ ਆਏ ਸਾਲ ਤਾਂ ਖੰਡ-ਪਾਠ ਧਰਾਉਂਨੇ ਆਂ। ਅਸੀਂ ਤਾਂ ਜਿਹੋ ਜਿਆ ਆਪੂੰ ਖਾਨੇ ਆਂ ਹਰੋਜ਼, ਉਹੋ ਜਿਆ ਭਾਈਆਂ ਨੂੰ ਦੇਈਦਾ। ਲੋਕੀਂ ਤਾਂ ਮਾਰ ਫੜ ਕੇ ਤੂਸ ਚਾੜੀ ਰੱਖਦੇ ਆ, ਏਨ੍ਹਾਂ ਮੂਹਰੇ। ਪੀਣ-ਡੱਫਣ ਨੂੰ ਦੁੱਧ-ਸਰਦਾਈਆਂ, ਲੋਂਗਾਂ-ਲੈਚੀਆਂ ਆਲੀਆਂ ਚਾਹਾਂ। ਮਿਸਰੀ, ਕਾਜੂ, ਬਦਾਮ, ਖਰੋਟ ਚੱਬਣ ਨੂੰ। ਤਾਜਾ ਦਸੋਰੀ ਘੇਏ ਦਾਲਾਂ-ਭਾਜੀਆਂ 'ਚ ਤਰਮਾਂ। ਕੋਈ ਮਾੜ੍ਹਤ-ਤੁਮ੍ਹਾਤੜ ਕਿਧਰੇ ਢਿੱਲ-ਮੱਠ ਕਰੇ ਵੀ ਤਾਂ ਭਾਈ-ਪਾਠੀ ਮੂੰਹੋਂ ਮੰਗ ਲੈਂਦੇ ਆ। ਕਹਿੰਦੇ ਆ—'ਵਾਜ ਰਮਾਂ ਨੀਂ ਹੁੰਦੀ। ਹੇਕ ਨੀਂ ਲਗਦੀ। ਰੋਲ 'ਤੇ ਬੈਠਿਆਂ। ਤੂੰ ਆਪਣੇ ਜੱਟਾਂ ਆਲੇ ਭਾਈ ਅਲਾਂ ਦੇਖ ਲਾਅ। ਹੈ ਕਿ ਨਈਂ ਢੋਲ ਦਾ ਢੋਲ। ਜਿੱਥੋਂ ਜੋ ਲੱਭਦਾ ਸਭ ਅੰਦਰ। ਏਦੇ ਅਰਗਾ ਈ ਰੱਖਾ ਆ। ਸੇਵਾ ਉਦ੍ਹੀ ਵੀ ਬੜੀ ਕਰਦੀਆਂ ਸੀ ਚਮਾਰੀਆਂ। ਆਪੂੰ ਨੂੰ ਭਾਮੋਂ ਲੱਭੇ ਨਾ ਲੱਭੇ, ਉਦ੍ਹੇ ਖਾਣ-ਪੀਣ 'ਚ ਫਰਕ ਨਈਂ ਸੀ ਆਉਣ ਦਿੰਦੀਆਂ। ਮੰਗ-ਚੁੰਗ ਕੇ ਵੀ ਕਰਦੀਆਂ ਸੀ, ਇਕ ਤੋਂ ਇਕ ਵਧ ਕੇ। ਆਪੂੰ ਨੂੰ ਸਭਿਆਰ ਨੂੰ ਭਾਮੋਂ ਸੁੱਥਣ-ਝੱਗਾ ਮਿਲੇ ਨਾ ਮਿਲੇ। ਤੂੰ ਐਨ੍ਹਾਂ, ਆਪਣੇ ਪਿੰਡ ਦੇ ਘਰਾਂ ਅਲ ਈ ਦੇਖ ਲਾਅ, ਕਿੱਦਾਂ ਸਾਰਦੀਆਂ ਡੰਗ-ਬੁੱਤਾ। ਨਾ ਖਾਣ ਦੀ ਸੁਰਤ ਏਨ੍ਹਾਂ ਨੂੰ, ਨਾ ਪਹਿਨਣ ਦੀ, ਨਾ ਨਾਹੁਣ-ਧੋਣ ਦੀ। ਹੋਵੇ ਵੀ ਕਿੱਦਾਂ! ਸਵੇਰੇ ਤਕਾਲੀਂ ਤਾਂ ਏਹ ਸਾਡੇ ਤੂਡੇ ਘਰੀਂ ਹੁੰਦੀਆਂ ਜਾਂ ਖੇਤੀਂ। ਗੋਹਾ-ਕੂੜਾ, ਝਾੜੂ-ਬਹਾਰੀ, ਧੋਣ-ਪੋਚਣ ਤੋਂ ਲੈ ਕੇ ਦਿਹਾੜੀ-ਦੱਪੇ ਤੱਕ ਦਾ ਕਰਦੀਆਂ

ਕਿ ਨਈਂ ਕਰਦੀਆਂ! ਐਂ ਤੇਰੇ-ਮੇਰੇ ਆਂਗੂ ਘਰੀਂ ਵਿਹਲੇ ਬੈਠਿਆਂ ਥੋੜਾ ਸਰਦਾ ਏਨਾਂ ਦਾ। ਓਦਾਂ ਜਿਹੋ ਜੇਈਆਂ ਏਹ ਆ, ਏਨਾਂ ਦੇ ਬੰਦੇ ਨੀ ਐਹੋ ਜੇਏ। ਲਾਵੀਆਂ-ਡਗਾਰੇ ਕਰਦੇ ਤਾਂ ਹੈਗੇ, ਪਰ ਵੈਲੀ ਸੌਹਰੇ ਸਿਰੇ ਦੇ ਆ। ਨਿੱਕੇ ਤਾਂ ਲੈਕੇ ਵੱਡੇ ਤੱਕ। ਕੋਈ ਸਿਰਗਟਾਂ ਬੀੜੀਆਂ ਚੁੰਘੀ ਜਾਊ, ਕੋਈ ਤਮਾਖੂ ਖਾਈ ਜਾਊ। ਆਹ ਦੇਸੀ-ਦਸੋਰੀ ਦਾਰੂ ਤਾਂ ਜਾਣੇ ਏਨਾਂ ਦੇ ਹੱਡਾਂ 'ਚ ਬਹਿ ਗਿਆ ਲੱਗਦਾ। ਸਾਡੇ ਅਲ੍ਹ ਨੂੰ ਲਾਂਘਾ ਆ ਨਾ ਏਨਾਂ ਦਾ। ਅੜੀ-ਬੁੜੀ ਨੂੰ ਐਥੇ। ਹਰੋਜ਼ ਦੇਖਦੀ ਆਂ ਮੈਂ, ਸਵੇਰੇ ਤਕਾਲੀਂ। ਹਰੋਜ਼ ਸੁਣਦੀ ਆਂ ਚੀਕਾਂ-ਕਿਲਕਾਰੀਆਂ। ਸੁੱਧ-ਬੁੱਧ ਗੁਮਾਈਂ ਕੋਈ ਐਥੇ ਪਿਆ ਹੁੰਦਾ ਕੋਈ ਓਥੇ। ਪਤਾ ਨਈਂ ਕਦੋਂ ਸੁਰਤ ਕਰਦੇ ਆ, ਕਦ ਘਰੀਂ ਜਾਂਦੇ ਆ। ਮੈਂ ਤਾਂ ਬਥੇਰਾ ਕਹਿੰਨੀ ਆਂ, ਏਨਾਂ ਕੰਜਰਾਂ ਦਾ ਹੁੱਕਾ-ਪਾਣੀ ਬੰਦ ਕਰੇ। ਐਮੇਂ ਨਾ ਦੇਈ ਜਾਇਆ ਕਰੇ ਹੱਥ-ਹੁਪਾਰ। ਸਾਡੇ ਏਹ ਨੀ ਮੰਨਦੇ। ਕਹਿਣਗੇ—“ਭਾਗਵਾਨੇ, ਰੰਗ-ਤਮਾਸ਼ਾ ਦੇਖੀ ਜਾ, ਰੰਗ-ਤਮਾਸ਼ਾ। ਏਨਾਂ ਔਲ ਗਿਆ ਮਰਦਾ ਨਈਂ। ਦੂਣੀ-ਚੋਣੀ ਹੋ ਕੇ ਮੁੜਦੀ ਆ ਰਕਮ। ਓਦਾਂ ਵੀ ਕਿਸੇ ਨੂੰ ਕਹਿਣ-ਟੋਕਣ ਦਾ ਸਮਾਂ ਨਈਂ। ਕੋਈ ਨੀ ਸੁਣਦਾ। ਰਹਿਣ ਦੇ ਏਨਾਂ ਨੂੰ ਜਿੱਥੇ ਕੁ ਹੈਗੇ। ਸੁਰਤ ਸਿਰ ਹੋ ਕੇ ਏਨਾਂ ਤੇਰੇ-ਮੇਰੇ ਸਿਰ ਨੂੰ ਆਉਣਾ।” ਪਹਿਲਾਂ ਤਾਂ ਮੈਂ ਤਰਸ ਕਰ ਲਿਆ ਕਰਦੀ ਸੀ, ਵਿੱਚੇ ਬੰਦਿਆਂ 'ਤੇ, ਵਿੱਚੇ ਈ ਏਨਾਂ ਦੀਆਂ ਬੁੜੀਆਂ 'ਤੇ। ਫੇਏ ਸੱਚੀ ਗੱਲ ਆ ਮੈਨੂੰ ਸਮਝ ਆ ਗਈ ਛੋਤੀ, ਪਈ ਏਹ ਜਾਤ ਹੈ ਈ ਐਸੇ ਥਾਂ ਰੱਖਣ ਆਲੀ। ਏਹ ਲੋਕ ਨੀਂ ਕਿਸੇ ਦੇ ਮਿੱਤ। ਆਹ ਦੇਖ ਈ ਲਿਆ ਤੂੰ। ਹਜੇ ਇਕ ਦਾ ਭਲਾ ਕੀਤਾ ਮੈਂ। ਲੱਭਾ ਕੁਸ਼! ਐਨਾ ਚਿਰ ਰੱਖੀ ਰੱਖਿਆ ਮੈਂ ਆਪਣੇ ਕੋਅਲ। ਟਹਿਲ ਸੇਵਾ ਵੱਧ ਕਰਦੀ ਰਈ। ਕੀ ਕਦਰ ਪਾਈ?...ਆਪੂੰ ਲਾਟ ਸਾਬੂ ਦਾ ਪੁੱਤ ਖੁਰਸੀ 'ਤੇ, ਤੇ ਸਾਡੇ ਏਨਾਂ ਲਈ ਲੱਕੜ ਦਾ ਬੈਂਚ। ਮੈਂ ਕਹਿੰਨੀ ਆਂ 'ਸਮਾਨ ਕਿਉਂ ਨਈਂ ਡਿੱਗਿਆ ਉਪਰੋਂ! ਧਰਤੀ ਕਿਉਂ ਨਈਂ ਪਾਟ ਗਈ ਹੇਠੋਂ...!!

“ਕੇਦੀ ਗੱਲ ਕਰਦੀ ਆਂ...?”

ਉਸੇ ਪਾਲੇ-ਘੜਾਲੇ ਦੀ...। ਹਾਅ ਕੁੜੇ, ਮੇਰਾ ਖਬਨੀ ਡਮਾਕ ਈ ਹਿੱਲ ਗਿਆ। ਮੈਂ ਕੁੜੇ ਪਾਸੇ ਤੁਰ ਪਈ। ਦੱਸਣ ਤਾਂ ਲੱਗੀ ਸੀ, ਖਸਮਾਂ ਖਾਣੇ ਪੋਏ ਏਦੇ ਬਾਰੇ।...ਅੜੀਏ ਉਹ ਨਈਂ ਸੀ ਐਦਾਂ ਕਰਦਾ, ਐਸ ਚਮਾੜਲੀ ਆਂਗੂ। ਉਦਾ ਖਾਣ-ਪੀਣ, ਪਹਿਨਣ-ਪਰਚਣ ਚੰਗਾ ਸੀ, ਸਾਫ ਸੁਥਰਾ। ਉਨ੍ਹੇ ਅੰਮ੍ਰਿਤ ਵੇਲੇ ਉੱਠਣਾ, 'ਸ਼ਨਾਨ ਕਰਨਾ। ਰਵਦਾਸ ਡੇਰੇ ਪੁੱਜ ਕੇ ਪੰਜ ਤਾਂ ਨਈਂ ਤਿੰਨਾਂ ਕੁ ਬਾਣੀਆਂ ਦਾ ਪਾਠ ਜਰੂਰ ਕਰਨਾ। ਸਵੇਰੇ ਤਕਾਲੀਂ। ਦਿਨੇ ਸਾਰਾ ਦਿਨ ਵੇਹਲਾ। ਓਦਾਂ ਵੇਹਲਾ ਵੀ ਕੋਈ ਨਾ। ਪਾਠ-ਪੂਠ ਵਥੇਰੇ ਧਰਿਓ ਹੁੰਦੇ ਸੀ ਉਨ੍ਹੇ ਵੀ। ਕਈ ਸਾਰੇ ਫੌਜੀ ਹੈਗੇ ਆ ਏਨਾਂ ਵੇਹੜੇ। ਮਾਸਟਰ ਵੀ ਹੈਗੇ ਪੰਜ-ਚਾਰ। ਸ਼ੈਅਰੀਂ ਥਾਈਂ ਵੀ ਜਾਂਦੇ ਕਈ ਜਣੇ। ਛੋਟੀ-ਮੋਟੀ ਦੁਕਾਨਦਾਰੀ ਆ ਕਈਆਂ ਦੀ। ਏਨਾਂ 'ਚੋਂ ਕਿਸੇ ਦੇ ਘਰ ਖੁਸ਼ੀ, ਕਿਸੇ ਦੇ ਗਮੀ। ਕਿਸੇ ਦੇ ਜੰਮਣ, ਕਿਸੇ ਦੇ ਮਰਨ। ਕਈ ਜਣੇ ਉਈਂ ਦੇਖਾ ਦੇਖੀ। ਰੱਖਾਂ ਸੁੰਹ ਭਾਈ ਦੀਆਂ

ਸਾਰੀ ਗੱਲੀਂ ਪੈਂ-ਬਾਰਾਂ। ਵੇਹੜੇ ਆਲੀਆਂ ਉਦ੍ਰੀ ਸੇਵਾ ਵੀ ਰੱਜ ਕੇ ਕਰਦੀਆਂ ਰਹੀਆਂ। ਹੈਗਾ ਵੀ ਅੜੀਏ ਸੋਹਣਾ-ਸੁਨੱਖਾ ਉਹ। ਹੱਡ-ਪੈਰ ਮੋਕਲੇ, ਦੇਹ-ਜਾਨ ਤਕੜੀ ਆ ਉਦ੍ਰੀ। ਉੱਪਰੋਂ ਲੋਂਗਾਂ-ਲੋਚੀਆਂ, ਦੁੱਧਾਂ-ਬਦਾਮਾਂ ਦਾ ਤਾਅ ਹੋਰ ਵੀ ਚੜ੍ਹਦਾ ਹੋਣਾਂ। ਉਦ੍ਰਾ ਗੋਰਾ-ਨਿਛੋਰ ਰੰਗ ਜਾਣੋਂ ਲਿਸ਼ਕਾਂ ਮਾਰਿਆ ਕਰੇ ਚਾਰੇ-ਬੰਨੇ। ਚਮਾਰ-ਚਮੂਰ ਤਾਂ ਲੋਂਗਦਾ ਈ ਨਈਂ। ਅੱਵਲ ਹੈ ਈ ਨਈਂ। ਪੱਕੀ ਗੱਲ ਆ। ਸਾਡੇ ਏਨ੍ਹਾਂ ਦੇ ਬਾਪੂ ਹੋਣੀਂ ਹੁੰਦੇ ਸੀਗੇ ਐਨੇ ਗੋਰੇ। ਮੈਨੂੰ ਤਾਂ ਪੱਕੀ ਸ਼ਕਾ, ਕਿਧਰੇ ਓਹੀ ਗੱਲ ਹੋਈ ਹੋਣੀ ਆ।...ਏਹ ਤੀਮੀਂ ਜਾਤ ਨੀਂ ਕਿਸੇ ਦੇ ਸਾਂਭਣ ਦੀ।

“ਸੁਣਿਆ ਤੇਰੀ ਵੀ ਬੜੀ ਰੈਅ ਰਲਦੀ ਸੀ, ਰੱਖਾ ਸੂੰਹ ਨਾ’...।”

ਦੁਰ-ਫਿੱਟੇ ਮੂੰਹ...। ਤੈਨੂੰ ਕਿੰਨੇ ਦੱਸਿਆ ਲੁੱਚੀਏ...? ਜੇ ਲੰਘਦਾ-ਵੜਦਾ ਮੇਰੀ ਅਲ੍ਹ ਦੇਖ ਈ ਲੈਂਦਾ ਸੀਈ, ਤਾਂ ਢੁੰਦਾ ਮਤਬਲ ਏਹ ਤਾਂ ਨਈਂ ਪਈ...। ਲੈ, ਮੈਂ ਦੱਸਦੀ ਆਂ ਕਿੱਥੋਂ ਉਡੀ ਹਾਅ ਗੱਲ।...ਚਲ ਆਪੋ ਚੀ ਆਂ, ਐਥੇ ਕੇੜਾ ਕੋਈ ਸੁਣਦਾ। ਇਕ ਦਿਨ ਬੱਦਲ-ਬਾਈ ਜੇਈ ਸੀਗੀ, ਸਾਡੇ ਏਹ ਖਬਨੀ ਕਿੱਥੇ ਗਏਓ ਸੀ, ਸੈਂਤ ਤਰੀਕ-ਤਰੂਕ ਸੀ ਕੋਈ। ਭਾਈ ਰੱਖਾ ਸੂੰਹ ਸਾਮਣਿਉਂ ਤੁਰਿਆ ਆਵੇ। ਮੈਂ ਬਾਅਰ ਖੜ੍ਹੀ ਸੀ ਵਾੜੇ ‘ਚ। ਉਦੋਂ ਆਹ ਕੋਠੀ ਨਹੀਂ ਸੀ ਹੈਗੀ। ਮੈਥੋਂ ਪਤਾ ਨੀਂ ਕਿੱਦਾਂ ‘ਵਾਜ ਮਾਰੀ ਗਈ, ਕਿੱਦਾਂ ਐਡੀ ਵੱਡੀ ਗੱਲ ਆਖੀ ਗਈ, ਉਨੂੰ। ਕਿਹਾ ਪਤਾ ਕੀ?...ਮੈਂ ਕੇੜਾ ਆਪੂੰ ਆਖੀ ਸੀ, ਅਪਣੇ ਕੋਲੋਂ। ਰੰਨ ਉਦ੍ਰੀ ਨੇ ਜਿੱਦਾਂ ਦੱਸਅਇਆ ਸੀ, ਓਦਾਂ ਈ ਮੇਤੋਂ ਪੁੱਛਿਆ ਗਿਆ। ਮੈਂ ਵੀ ਹਜੇ ਨਮੀਂ-ਨਮੀਂ ਆਈ ਸੀ। ਓਦਾਂ ਵੀ ਮੇਰੇ ਹੱਡ-ਪੈਰ ਨਰੋਏ ਸੀ ਸੁਰੂ ਤੋਂ। ਪਹਿਲੋਂ ਪਹਿਲ ਭਾਮੋਂ ਗਰੀਬੀ ਸੀ ਮੇਰੇ ਪੇਕਿਆਂ ‘ਤੇ, ਪਰ ਪੇਏ ਸਾਡਾ ਦੁੱਧ-ਘੇਏ ਨਈਂ ਸੀ ਮੁੱਕਣ ਦਿੰਦਾ ਘਰੋਂ। ਐਥੇ ਪੁੱਜ ਕੇ ਤਾਂ ਵਾਹਲੀਓ ਖੁੱਲ੍ਹ ਹੋ ਗਈ। ਖਾਣ-ਪੀਣ ਖੁੱਲ੍ਹਾ, ਕੰਮ ਕਾਰ ਕੋਈ ਨਾ। ਮੇਰੀ ਧੜ ਰਹਿੰਦੀ ਵੀ ਭਾਰੀ ਹੋ ਗਈ। ਭਾਈਆਣੀ ਮੇਰੇ ਲਾਗੇ ਚਿੜੀ ਜਿਹੀਂ ਲੱਗਿਆ ਕਰੇ। ਸਰੀਰ ਐਹਾ ਜਿਹਾ ਪਈ ਫੂਕ ਮਾਰਿਆਂ ਉੜਦਾ ਫਿਰੇ। ਓਦਾਂ ਰੰਗ-ਰੂਪ, ਨੈਣ-ਨਕਸ਼ ਖਰੇ ਸੀ। ਮੈਂ ਉਨੂੰ ਐਨੀਂ ਗੱਲੀਂ ਛੇੜ-ਛੂੜ ਵੀ ਲਿਆ ਕਰਾਂ। ਉਹ ਅੱਗੋਂ ਆਪਣਾ ਈ ਬਿਲੀਪਾਧ ਲੈ ਬਿਆ ਕਰੇ। ਕਿਹਾ ਕਰੇ— ‘ਲੰਬੜਦਾਰਨੀਏ, ਕੀ ਕਰਾਂ ਮੈਂ ਤੇ ਕੀ ਕਰੇ ਮੇਰੀ ਦੇਹ। ਮੇਰੇ ਆਲਾ ਕੜਾਹ-ਖਾਣਾ ਤਾਂ ਚੱਤੇ-ਪੈਹਰ ਪੈਲਾਂ ਈ ਪਾਈ ਰੱਖਦਾ। ਨਾ ਰਾਤ ਦੇਖਦਾ ਨਾ ਦਿਨ। ਪਤਾ ਨੀਂ ਏਨਾਂ ਸੇਕ ਕਿੱਥੋਂ ਆ ਵੜਦਾ ਏਦ੍ਰੇ ‘ਚ। ਮੈਂ ਤਾਂ ਪਹਿਲਾਂ ਨਾਲੋਂ ਵੀ ਰਹਿ ਗਈ।’ ਲੈ ਅੜੀਏ ਮੈਨੂੰ ਜਾਣੀ ਤਰਸ ਆ ਜਾਇਆ ਕਰੇ ਉਹ ਤੇ। ਕਦੇ ਕਦੇ ਤਾਂ ਉਦ੍ਰੇ ਹੰਝੂ ਈ ਨਾ ਬੰਦ ਹੋਇਆ ਕਰਨ। ਲੈ...ਆਹੀ ਗੱਲ ਪਤਾ ਨੀਂ ਮੇਤੋਂ ਕਿੱਦਾਂ ਪੁੱਛ ਹੋ ਗਈ ਓਦਣ ਭਾਈ ਰੱਖੇ ਤੋਂ। ਆਉਣ ਜਾਣ ਤਾਂ ਹੈਗਾ ਈ ਸੀ ਸਾਡੇ, ਉਦ੍ਰਾ। ਲੰਘਦਾ-ਵੜਦਾ ਵੀ ਪੈਰੀਂ-ਪੈਣਾ ਆਖ ਜਾਂਦਾ ਸੀ ਸਾਨੂੰ ਦੋਨਾਂ ਨੂੰ। ਹੈ ਤਾਂ ਉਹ ਸਾਡੀ ਕੁ ਉਮਰ ਦਾ ਓਦਾਂ ਸਾਨੂੰ ਇਕ ਪੀੜੀ ਵਡੇਰੇ ਗਿਣਦਾ। ਸਾਡੇ ਏਨ੍ਹਾਂ ਦੇ ਬਾਪੂ ਜੀ ਨੂੰ ‘ਬਾਬਾ ਜੀ’ ਕਹਿੰਦਾ ਸੀ,

ਹੁਣ ਸਾਡੇ ਬੇਨ੍ਹਾਂ ਨੂੰ ਚਾਚਾ ਤੇ ਮੈਨੂੰ ਚਾਚੀ। ਓਦਣ ਵੀ ਕੋਲੋਂ ਲੰਘਣ ਨੇ ਉਨ੍ਹੇ ਪੈਰੀਂ-ਪੈਣਾ ਕਿਹਾ। ਓਦਣ ਜਾਣੋਂ ਮੇਰੇ ਉਨ੍ਹੇ ਜੀਦਾ-ਰਹੁ ਨੀ ਆਖਿਆ ਗਿਆ। ਮੇਰੇ ਮੂੰਹੋਂ ਪਤਾ ਨਈਂ ਕਿੱਦਾਂ ਨਿਕਲ ਗਿਆ—‘ਵੇ ਭਾਈ, ਚਾਚੀ ਮੈਂ ਤੇਰੀ ਕਿੱਦਾਂ ਬਣੀ। ਮੈਂ ਕੋਈ ਬੁੱਢੀ-ਠੇਰੀ ਆਂ। ਤੇਰੀ ਕੁ ਉਮਰ ਦੀ ਆਂ। ਸਾਲ ਖੰਡ ਘੱਟ ਹੋਊ, ਵੱਧ ਨਈਂ।’ ਐਦ੍ਰੇ ਨਾਲ ਈ ਮੇਰੇ ਦੂਜੀ ਗੱਲ ਜੋੜੀ ਗਈ। ਉਹ ਵੀ ਤਾਂ, ਉਨੇ ਮੇਰੇ ਕੰਨੀਂ ਹੋਰ ਈ ਤਰ੍ਹਾਂ ਦੇਖਿਆ ਸੀ ਓਦਣ। ਨਾਲੇ ਮਾੜਾ-ਮਾੜਾ ਹੱਸੀ ਜਾਵੇ, ਨਾਲ ਦੇਖੀ ਜਾਵੇ। ਓਸਲੇ ਜਾਣੀ ਉਹ ਮੈਨੂੰ ਵਾਅਲਾ ਈ ਓਹੋ ਜਿਆ ਲੱਗਾ, ਚੰਗਾ-ਚੰਗਾ ਜਿਆ। ਐਸੇ ਗੱਲੇ ਮੇਰੇ ਭਾਈਆਣੀ ਦੀ ਤਕਲੀਪ ਦੱਸੀ ਗਈ। ਮੇਰੇ ਕਹਿ ਹੋ ਗਿਆ—‘ਵੇਏ...ਤੂੰ ਬਾਅਰ ਤਾਂ ਬੜੀਆਂ ਸਿੱਖ-ਮੱਤਾਂ ਦਿੰਨਾਂ ਲੋਕਾਂ ਨੂੰ, ਬੜੀਆਂ ਹੋਕਾਂ ਲਾਉਨਾਂ ਕਥਾ-ਕੀਰਤਨ ਕਰਦਾ। ਆਪੂੰ ਵੀ ਸਬਰ ਕਰਿਆ ਕਰ ਕੁਸ਼...ਘਰ ਪੁੱਜ ਕੇ।’ ਅੜੀਏ, ਉਨ੍ਹੇ ਅੱਗੋਂ ਕਿਹਾ-ਕੁਹਾ ਤਾਂ ਕੁਸ਼ ਨੀ, ਬੱਸ ਉਦ੍ਰਾ ਮੂੰਹ ਦੇਖਣ ਆਲਾ ਸੀ ਓਸਲੇ, ਲਾਲ-ਸੁਰਖ। ਮੈਨੂੰ ਲੱਗਾ ਉਨ੍ਹੇ ਸੰਗਾ ਜੇਈ ਬਓਤ ਮੰਨੀ ਆਂ। ਨਾ ਉਤ੍ਰੋਂ ਕੁਸ਼ ਬੋਲਿਆ ਗਿਆ, ਨਾ ਅੱਖਾਂ ਤਾਹਾਂ ਚੁੱਕ ਹੋਈਆਂ। ਜਿੱਥੇ ਖੜ੍ਹਾ ਸੀ, ਕਿੰਨਾ ਚਿਰ ਖੜ੍ਹਾ ਰਿਆ। ਹਾਰ ਕੇ ਮੈਂ ਈ, ਉਨ੍ਹੇ ਕਿਹਾ—‘ਚੱਲ ਜਾਹ ਹੁਣ, ਡੀਕਦੀ ਹੋਣੀ ਆਂ ਤੈਨੂੰ....’ ਲੈ ਕੁੜੇ, ਹਾਅ ਗੱਲ ਹਜੇ ਵਿਚੇ ਹੀ ਸੀ, ਉਹ ਫੇਟ ਜੇਈ, ਕੀ ਨਾਂ ਉਦ੍ਰਾ ਰੱਖੇ ਦੀ ਗੁਆਂਢਣ, ਚਿੰਤੀ-ਚਿੰਤੀ ਉਹ ਪਤਾ ਨਈਂ ਕਿਧਰੋਂ ਨਿੱਕਲ ਆਈ, ਵੱਡੀ ਗਲੀ ਅੱਲੋਂ। ਰੱਬ ਜਾਣੇ ਉਨ੍ਹੇ ਸੁਣੀ ਕਿ ਨਈਂ ਸੁਣੀ ਗੱਲ, ਉਨ੍ਹੇ ਖੜ੍ਹਿਆਂ ਨੂੰ ਜ਼ਰੂਰ ਦੇਖ ਲਿਆ ਦੋਨਾਂ ਨੂੰ ਸਾਨੂੰ ਲਾਗੇ ਲਾਗੇ।...ਓਨ੍ਹੇ ਜਾਂਦੀ ਨੇ ਚੰਦ ਚਾੜ੍ਹ ਤਾਂ ਚਮਾਰਾਂ ਵੇਹੜੇ। ਕਿਸੇ ਨੇ ਸੱਚ ਮੰਨਿਆ ਹੋਊ, ਕਿਸੇ ਨੇ ਝੂਠ।...ਲੈ, ਹਾਅ ਗੱਲ ਸੀ ਤੇ ਹਾਅ ਬਾਤ।

“ਦੇਖਿਆ ਫੇਏ, ਵਿਚੋਂ ਗੱਲ-ਬਾਤ ਨਿਕਲ ਈ ਆਈ ਨਾ ਕੋਈ ਨਾ ਕੋਈ....”

ਸੁਆਹ ਨਿਕਲ ਆਈ ਤੇ ਨਾਲੇ ਖੇਹ...। ਓਦਾਂ ਸੱਚ ਦੱਸਾਂ, ਰੂਹ ਜੇਈ ਰਾਜੀ ਹੋ ਜਾਂਦੀ ਸੀ ਉਨ੍ਹੇ ਦੇਖ ਕੇ, ਬਾਕੀ ਐਮੇਂ ਰੋਲਾ-ਗੋਲਾ ਈ ਸੀ ਵਾਧੂ ਦਾ।

“ਚੱਲ ਛੱਡ ਐ ਤਾਂ ਹਰ ਕਿਸੇ ਨਾ’ ਹੁੰਦੀ ਆ, ਏਹ ਦੱਸ ਭਾਈ ਰੱਖਾ ਔਰੈਟ ਹੋਇਆ ਕਿ ਨਾ ਅੱਗੇ ਤੋਂ...?”

ਕਿੱਥੇ ਹੋਇਆ, ਜੋੜੀ ਇੱਲਤ ਪੈ ਜਏ ਉਹ ਹਟਦੀ ਕਿਤੇ। ਬਾਅਰ ਅੰਦਰ ਤਾਂ ਕਦੀ ਕੋਈ ਸੁਣੀ ਨੀ ਉਦ੍ਰੀ, ਘਰੇ ਉਦ੍ਰਾ ਉਹੀ ਹਾਲ ਰਿਆ। ਦਿਨਾਂ ‘ਤੇ ਪੁੱਜੀ ਨੂੰ ਵੀ ਉਨ੍ਹੇ ਘਰ-ਆਲੀ ਨੂੰ ਸਾਹ ਨੀ ਆਉਣ ਦਿੱਤਾ, ਬਚਾਰੀ ਨੂੰ। ਫੇਏ ਪਤਾਆ ਕੀ, ਇਕੋ ਮੁੰਡਾ ਜੰਮ ਕੇ ਚਲਦੀ ਹੋਈ। ਹਾਅ ਈ ਪਾਲਾ-ਘੜਾਲਾ...। ਲੈ ਸੱਚ, ਉਹ ਗੱਲ ਤਾਂ ਵਿਚੇ ਈ ਰਹਿ ਗਈ, ਦੱਸਣ ਆਲੀ! ਰਤਨੀ ਦੇ ਮਰਨ ਆਲੀ।...ਕੋਈ ਆਖੇ, ਸੂਤਕੀ ਤਾਪ ਲੈ ਡੁੱਬਾ। ਕੋਈ ਕਹਿੰਦਾ, ਉਦ੍ਰਾ ਅੰਦਰ ਈ ਬਾਅਰ ਆ ਗਿਆ ਸੀ ਮੁੰਡਾ ਜੰਮਦੀ ਦਾ। ਕੋਈ ਕੁਸ਼ ਬੋਲੇ, ਕੋਈ ਕੁਸ਼।...ਓਹ ਕੰਜਰੀ ਹੋਰ ਈ ਦੱਸਦੀ ਫਿਰੇ ਹਰੇਕ ਨੂੰ।

“ਉਹ ਕੌਣ...?”

“ਓਹੀ ਚਿੰਤੀ ਜੇਦੀ ਹੁਣੇ ਈ ਗੱਲ ਕਰਦੀਆਂ ਹਟੀਆਂ। ਉਨ੍ਹੇ ਦਿਨ ਚੜ੍ਹਦਿਆਂ ਸਾਰ ਕਈਆਂ ਤੱਕ ਅਪੜਦੀ ਕਰ 'ਤੀ, ਹੋਰ ਈ ਸ਼ੁਰਲੀ ਜੇਈ। ਨਾਲੇ ਸੌਹਾਂ ਖਾਈ ਜਾਏ। ਆਖੇ—“ਲੈ ਭੈਣ, ਮੂੰਹ ਸੜ ਜੇ, ਜੀਭ ਕੁਤਰੀ ਜਏ, ਮੈਂ ਜੇ ਖੂਠ ਬੋਲਾਂ ਤਾਂ। ਲੈਅ...ਮੈਂ ਆਪੂੰ ਦੇਖਿਆ ਝੀਥਾਂ ਥਾਣੀ। ਐਨ੍ਹਾਂ ਦੀਦਿਆਂ ਨਾ'। ਉਹ ਐਂ ਪਈ ਸੀ ਸਿੱਧੀ-ਸਤੀਰ। ਚਿੜੀ ਕੁ ਜਿੰਨਾ ਬੋਟ ਲਾਗੇ ਪਿਆ ਸੀ। ਓਸ ਸਾਈਂ ਲੋਕ ਨੂੰ ਭਲਾ ਕਾਦੀ ਸੁਰਤ। ਹਾਅ ਕੜਾਅ-ਖਾਣਾ ਧੈਅ ਕਰਦਾ ਜਾ ਪਿਆ ਉਪਰ। ਜਾਨ ਤਾਂ ਉਦ੍ਰੇ 'ਚ ਪਹਿਲੋਂ ਹੈ ਨਈਂ ਸੀ। ਅੰਦਰ-ਬਾਅਰ ਤਾਂ ਹਜੇ ਔਲਾ ਪਿਆ ਸੀ, ਛਿੱਲ ਹੋਇਆ। ਇਕ ਅੱਧ ਵਾਰੀ ਤਾਂ ਅਗਲੀ ਨੇ ਸਹਿ ਸਹਾਰ ਲਿਆ ਹੋਊ। ਓਦਾਂ ਸੱਚੀ ਗੱਲ ਆ, ਮੈਂ ਨਈਂ ਦੇਖਿਆ। ਮੈਂ ਕਿਉਂ ਖੂਠ ਮਾਰਾਂ! ਓਦਾਂ ਹਾਏ-ਹਾਏ ਹੁੰਦੀ ਜ਼ਰੂਰ ਸੁਣੀ ਰਾਤੀਂ ਸੌਣ ਲੱਗਿਆਂ। ਮੈਂ ਸੋਚਿਆ ਕੋਈ ਤਕਲੀਪ ਹੋਊ ਬਚਾਰੀ ਨੂੰ। ਏਹ ਤਾਂ ਫੇਅਰ ਸਮਝ ਆਈ ਵਿਚਲੀ ਗੱਲ। ਸਵੇਰੇ ਤੜਕਸਾਰ, ਭਾਈ ਹੋਣੀ ਫੇਅਰ ਪੈਲਾਂ ਪਾਉਂਦੇ ਫਿਰਨ। ਖੱਤੀ ਜਗਦੀ ਸੀ ਏਨ੍ਹਾਂ ਆਲੀ। ਮੈਂ ਆਪੂੰ ਦੇਖੀ ਝੀਥਾਂ ਥਾਣੀਂ। ਉਹ ਸ਼ੌਤ ਬਚ-ਬਚਾਅ ਕਰਨ ਲਈ ਉਠੀ ਹੋਊ, ਔਖੀ-ਸੌਖੀ ਹੋ ਕੇ। ਉਹ ਬਾਅਰ ਅਲੂ ਨੂੰ ਜਰੂਰ ਨੱਠਦੀ ਦੇਖੀ ਮੈਂ, ਨੰਗੇ-ਪੈਰ ਨੰਗਾ-ਸਿਰ। ਫੇਅਰ ਪਤਾ ਨੀਂ ਚੱਕਰ ਆਇਆ ਪਤਾ ਨਈਂ ਧੱਕਾ ਦਿੱਤਾ ਏਨ੍ਹੇ। ਸਮਝ ਨੀ ਲੱਗੀ। ਕਾੜ ਕਰਦਾ ਸਿਰ ਵੱਜਾ ਪੱਕੀ ਸਰਦਲ 'ਚ। ਲੈ ਭੈਣ, ਥਾਏਂ ਲੁੜਕ ਗਈ। ਫੇਅਰ ਨਾ ਬੋਲੀ ਨਾ ਉੱਠੀ।”

“ਹਾਅ ਕੁੜੇ, ਫੇਅਰ ਤਾਂ ਸੱਚੀਓ ਗੁੱਡ ਬੰਦਾ ਆ ਭਾਈ ਤੇਰਾ...ਫੇਅਰ ਤਾਂ ਤੈਨੂੰ ਵੀ ਮਿਲਦਾ-ਗਿਲਦਾ ਹੋਣਾ ਵੇਲੇ-ਕੁਵੇਲੇ...!”

ਛਿੱਟੇ ਮੂੰਹ ਤੇਰਾ ਲੁੱਚੀ ਦਾ...ਤੂੰ ਮੀਂ ਲੱਗ ਤੁਰੀ ਓਸੇ ਲੀਹੇ! ਮੈਂ ਤੈਨੂੰ ਭਾਈਆਣੀ ਦਾ ਦੁੱਖ-ਤਕਲੀਪ ਦੱਸੀ ਜਾਨੀ ਆਂ, ਤੂੰ...ਤੂੰ ਅਪਣੀਆਂ ਈ ਭੋਰੀ ਜਾਨੀ ਆਂ।...ਏਹ ਮਸ਼ਗੂਲਾ ਆ ਕੋਈ। ਹਰ ਕਿਸੇ ਨੇ ਜੰਮੇਂ ਆ ਧੀਆਂ ਪੁੱਤ। ਤੂੰ-ਮੈਂ ਨੀਂ ਜੰਮੇ। ਦੱਸ ਆਉਂਦੀ ਆ ਸੁਰਤ ਮੀਨ੍ਹਾ-ਦੋ ਮੀਨ੍ਹੇ। ਏਹ ਤਾਂ ਐਓਂ ਕੌਹ, ਅਸੀਂ ਨਮੀਂ ਜੂਨੇ ਪੈਨੀਆਂ। ਮੈਂ-ਤਾਂ ਕਹਿੰਨੀ ਆਂ, ਧੰਨ ਦੀਆਂ ਚਮਾਰੀਆਂ। ਉਨ੍ਹਾਂ ਨੂੰ ਜਾਣੋਂ ਸਬਰ ਈ ਨਈਂ ਆਉਂਦਾ। ਨਿਆਣੇ ਤੇ ਨਿਆਣਾ ਚੜ੍ਹਿਆ ਪਿਆ, ਘਰੇ ਘਰ। ਅੱਠ-ਅੱਠ, ਦਸ-ਦਸ। ਚਾਰ-ਪੰਜ-ਛੇ ਤੋਂ ਕੋਈ ਵੀ ਘੱਟ ਨਈਂ। ਪਤਾ ਨਈਂ ਕੀ ਬੀੜ ਹੋਇਆ ਆ ਅੰਦਰ। ਨਿਖਸਮੀਆਂ ਖੱਕਦੀਆਂ- ਰੱਜਦੀਆਂ ਈ ਨਈਂ। ਮੇਰੀ ਤਾਂ ਸੱਚੀ ਗੱਲ ਆ ਤਿੰਨਾਂ ਨੇ ਬੱਸ ਕਰਾਤੀ। ਤੇਰਾ ਮੈਨੂੰ ਪਤਾ ਨਈਂ...!

“ਲੈ ਮੇਰਾ ਕੀ ਨਈਂ ਪਤਾਆ! ਕੀ ਲੁਕਿਆ ਆ ਤੇਤੋਂ!! ਦੱਸਿਆ ਤਾਂ ਸੀ ਤੈਨੂੰ। ਮੈਂ ਤਾਂ ਇਕੋ ਇਕ ਜੰਮ ਕੇ ਪਰੇਸ਼ਨ ਕੁਰਆ ਲਿਆ। ਕੋਈ ਬੈਅਡ ਕੰਮ ਨਈਂ ਕੀਤਾ। ਕੁੜੀ ਆ ਕੁੜੀ ਸਈ। ਮੈਂ ਖਿਆ ਕੌਣ ਵਖਤਾਂ 'ਚ ਫਸਿਆ ਰਏ ਹਰ ਘੜੀ। ਤੇਰੀ ਭਾਈਆਣੀ ਨਾ' ਸੱਚੀਓ ਬੈਰੀ ਬੈਅਡ ਹੋਈ ਆ, ਜੱਗੋਂ ਬਾਅਰੀ।”

ਬਾਅਰੀ ਜਈ ਬਾਅਰੀ! ਮੈਂ ਤਾਂ ਕਹਿੰਨੀ ਆਂ, ਐਹੇ ਜਦੇ ਬੰਦਿਆਂ ਨੂੰ ਉਈਂ
 ਦੇਸ਼ ਨਕਾਲਾ ਦੇਣਾ ਚਾਹੀਦਾ, ਜਿੱਥੇ ਤੀਮੀਂ ਦਿਸੇ ਈ ਕੋਈ ਨਾ। ਜਾਂ ਫੇਏ ਪੱਕਾ 'ਲਾਜ
 ਕਰਾ ਦੇਣਾ ਚਾਹੀਦਾ, ਡੰਗਰ-ਡਾਕਦਰ ਸੱਦ ਕੇ।...ਏਹ ਬਚਾਰੀ ਬਥੇਰੀ ਵਿਲਕ ਹਟੀ,
 ਆਹੀ ਬੁੜੀ ਜੇੜੀ ਕੰਮ ਕਰਦੀ ਆ ਸਾਡੇ, ਲਾਜੇ। ਏਹ ਬਥੇਰਾ ਕਹਿ ਹਟੀ, ਪਈ ਏਨੂੰ
 ਮੇਰੇ ਨਾ' ਭੇਜ ਦੇ ਪੇਕੀਂ ਮੀਨ੍ਹਾ-ਦੋ ਮੀਨ੍ਹੇ ਪਹਿਲਾਂ। ਇਕ ਪਾਸੇ ਸਿਕਦੀ ਤਾਂ ਰੋਟੀ ਵੀ
 ਸੜ-ਸੁੱਕ ਜਾਂਦੀ ਆ, ਤਵੇ ਤੇ। ਪਰ, ਪੱਕੜ ਜਿਆ ਭਾਈ ਨੀਂ ਮੰਨਿਆ। ਅਖੇ ਰੋਟੀ-
 ਟੁੱਕ ਦੀ ਔਖ ਹੁੰਦੀ ਆ। ਫੇਏ ਦੱਸ ਏਹ ਬਚਾਰੀ ਕਰਦੀ ਵੀ ਕੀ! ਹਾਰ ਕੇ ਮੁੜਦੀ ਰਈ
 ਖਾਲੀ ਹੱਥ। ਪਿੰਡ ਜਾ ਕੇ ਵੀ ਓਦ੍ਹਾ ਚਿੱਤ ਜਿਆ ਟਿਕਿਆ ਨਾ ਕਰੇ। ਪੰਦਰੀਂ-ਵੀਹੀਂ
 ਗੋੜਾ ਜਰੂਰ ਮਾਰਿਆ ਕਰੇ। ਮਾਂ ਸੀ ਨਾ ਫੇਅਰ ਵੀ। ਮਾਂ ਤੋਂ ਬਿਨਾਂ ਹੋਰ ਕਰਦਾ ਵੀ ਕੋਣ
 ਆ। ਧੀ ਪੇਕੇ ਹੋਵੇ ਜਾਂ ਸੋਹਰੇ, ਚਿੰਤਾ ਜਰਮ ਦੇਣ ਆਲੀ ਮਾਂ ਨੂੰ ਈ ਹੁੰਦੀ ਆ।...ਏਹ
 ਤਾਂ ਚਿਰੀਂ ਜਾ ਕੇ ਪਤਾ ਲੱਗਾ ਪਈ ਉਨ੍ਹੇ ਬਓਤਾ ਜ਼ੋਰ ਪਾਇਆ ਵੀ ਨਈਂ ਸੀ। ਰਤਨੀ
 ਨੂੰ ਨਾਲ ਲੈ ਜਾਣ ਲਈ। ਖਰਚਾ ਓਦ੍ਹੀ ਵਿਤੋਂ ਬਾਅਰਾ ਸੀ, ਪਹਿਲੇ ਜਣੇਪੇ ਦਾ। ਓਦ੍ਹੇ
 ਵਿਆਏ-ਵਰੇ ਪੰਜ-ਛੇ ਮੁੰਡੇ ਓਦ੍ਹੀ ਉਈਂ ਬਾਤ ਨਈਂ ਸੀ ਪੁੱਛਦੇ। ਟੱਬਰੀਆਂ ਸਾਂਭ ਕੇ,
 ਕੋਈ ਕਿਸੇ ਖੁੰਜੇ ਦੁਬਕਿਆ ਪਿਆ ਸੀ ਕੋਈ ਕਿਸੇ। ਲਾਜੇ ਦਾ ਰੋਟੀ ਪਾਣੀ ਵੰਡਮਾਂ।
 ਮੀਨ੍ਹਾ ਇਕ ਨਾਲ, ਮੀਨ੍ਹਾ ਦੂਜੇ ਨਾ'...। ਫੇਏ ਸੁਣਿਆ ਉਨ੍ਹੇ ਅਪਣਾ ਚੁੱਲ੍ਹਾ-ਚੌਂਕਾ
 ਵੱਖਰਾ ਈ ਕਰ ਲਿਆ। ਕੰਮ-ਕਾਰ ਨੂੰ ਤਕੜੀ ਸੀ ਹਜੇ। ਓਦਾਂ ਵੀ ਹੱਥ ਸੁਥਰਾ ਸੀ
 ਓਦ੍ਹਾ। ਥੋੜ੍ਹਾ ਬਓਤ ਦੂਜਾ ਹੁਨਰ ਵੀ ਹੈਗਾ ਸੀ ਓਦ੍ਹੇ ਹੱਥਾਂ 'ਚ। ਜੱਟਾਂ-ਜੀਮੀਂਦਾਰਾਂ
 ਘਰੀਂ ਕਾਰ-ਕਿੱਤਾ ਕਰਦੀ ਉਹ ਕਿੰਨਾ ਸਾਰਾ ਦਾਈਪੁਣਾ ਸਿੱਖ ਗਈ ਸੀ। ਉਦ੍ਹੇ ਪਿੰਡ
 ਦੇ ਕਰੀਬ ਸਾਰੇ ਈ ਘਰ ਉਦ੍ਹੇ ਸਾਨੁਮੰਦ ਸੀਗੇ। ਉਨ੍ਹੇ ਲੱਗਦੀ ਵਾਹ ਕਿਸੇ ਨੌਹ-ਧੀ ਨੂੰ
 ਸ਼ੈਅਰ ਨਈਂ ਸੀ ਜਾਣ ਦਿੱਤਾ। ਕੋਈ ਵਾਲੁਾਈ ਔਖਾ ਭਾਰਾ ਕੇਸ ਹੁੰਦਾ ਤਾਂ ਪਹਿਲੋਂ ਦੱਸ
 ਦਿਆ ਕਰਦੀ। ਸੀ ਤਾਂ ਉਦ੍ਹੀ ਰਤਨੀ ਦਾ ਕੇਸ ਵੀ ਐਹੇ ਜੇਹਾ ਈ, ਔਖਾ ਭਾਰਾ, ਪਰ
 ਕਿਸੇ ਨੂੰ ਦੱਸਿਆ ਨਾ। ਪੰਦਰਾਂ-ਵੀਹ ਦਿਨ ਪਹਿਲਾਂ ਈ ਪੁੱਜ ਗਈ ਐਥੇ। ਸੁਣਿਆ,
 ਉਨ੍ਹੇ ਪੁੱਜ ਕੇ ਸੇਵਾ ਕੀਤੀ ਧੀ ਦੀ। ਹੱਥ ਸਾਫ਼ ਸੀ ਉਦਾਂ। ਔਖੀ-ਸੌਖੀ ਹੋ ਕੇ ਉਨ੍ਹੇ
 ਹੱਡੀਆਂ ਦੀ ਮੁਠ 'ਚੋਂ ਜੀਂਦਾ-ਜਾਗਦਾ ਪਾਲਾ ਕੱਢ ਲਿਆ ਬਾਅਰ। ਮੁੰਡਾ ਰੱਖੇ 'ਤੇ ਸੀ।
 ਹੱਡੋਂ-ਪੈਰੋਂ ਮੋਕਲਾ, ਨਿਰਾ ਈ ਪੇਏ ਅਰਗਾ। ਉਹ ਤਾਂ ਛੋਤੀ ਈ ਲੱਤਾਂ ਬਾਹਾਂ ਮਾਰਨ
 ਲੱਗ ਪਿਆ, ਪਰ ਰਤਨੀ ਦੇ ਖੜਕਿਓ ਹੱਡ ਮੀਨ੍ਹਾ ਭਰ ਓਦਾਂ ਦੇ ਓਦਾਂ। ਇਕ ਦਿਨ
 ਸੁਭਾਕੀ ਲਾਜੇ ਬੁੜੀ ਘਰ ਚਲੇ ਗਈ, ਪਿੰਡ ਆਪਣੇ। ਉਸੇ ਰਾਤ ਰੱਖਾ ਸੁੰਹ ਭਾਈ ਨੇ
 ਹਾਅ ਚੰਦ ਚਾੜ੍ਹ ਤਾ। ਉਹ ਬਚਾਰੀ ਉਨ੍ਹੀਂ ਪੈਰੀਂ ਫੇਏ ਐਥੇ। ਉਨ੍ਹੇ ਸਮਝ ਨਾ ਲੱਗੇ ਕੀ
 ਕਰੇ ਕੀ ਨਾ। ਕੇਦ੍ਹੀ ਸੁਣੇ ਕੇਦ੍ਹੀ ਨਾ ਸੁਣੇ। ਭਾਂਤ-ਸੁਭਾਂਤੀ ਗੱਲਾਂ, ਭਾਂਤ-ਸੁਭਾਂਤੀ
 ਸਲਾਹਾਂ। ਕੋਈ ਕੁਸ਼ ਕਰੇ ਕੋਈ ਕੁਸ਼। ਹਾਰ ਕੇ ਉਨ੍ਹੇ ਦੜ ਈ ਵੱਟੀ ਰੱਖੀ ਕਿੰਨੇ ਦਿਨ।
 ਬੋਲੀ ਚਾਲੀ ਕੁਸ਼ ਨਾ, ਡਰਦੀ ਮਾਰੀ।

“ਦੜ ਵੱਟੀ ਰੱਖੀ! ਬੋਲੀ ਚਾਲੀ ਕੁਸ਼ ਨਾ ਡਰਦੀ...!? ਓਦੋਂ ਤੂੰ ਦੱਸਦੀ ਸੀ ਪਈ ਬੁੱਢੀ ਬੁੜੀ ਨੇ ਬੜਾ ਹੋਸਲਾ ਰੱਖਿਆ, ਬੜੀ ਦਲੇਰੀ ਕੀਤੀ। ਉਨ੍ਹੇ ਰਤੀ ਭਰ ਵੀ ਕਿਸੇ ਦੀ ਪ੍ਰਵਾਹ ਨੀ ਕੀਤੀ। ਧੀ ਦੀ ਮਿੱਟੀ ਸਮੇਟ ਕੇ ਉਨ੍ਹੇ ਥੋੜ੍ਹੇ ਕੁ ਦਿਨੀਂ ਚਮਾੜਲੀ ਸਮੇਟ ਪਿੰਡ ਦੇ ਕਈ ਸਾਰੇ ਗੱਲਕਾਰ ਬੰਦੇ 'ਕੱਠੇ ਕਰ ਲਏ। ਪਹਿਲਾਂ ਤਾਂ ਉਨ੍ਹੇ ਰੱਦੀ-ਫੁਸਕਦੀ ਨੇ ਪਿਛਵਾੜੇ ਰਹਿੰਦੀ ਚਿੰਤੀ ਦੀ ਆਖੀ-ਦੱਸੀ ਥੋੜ੍ਹਾ ਕੁ ਸਹਿਜ-ਪੀਰਜ ਨਾ' ਆਖ ਸੁਣਾਈ ਸਾਰੀ ਪਰਇਆ ਨੂੰ, ਫੇਅਰ ਰੱਖਾ ਸੂੰਹ ਬਾਰੇ ਲਿਆ ਫੈਸਲਾ ਪੂਰੇ ਗੜ੍ਹਕੇ ਨਾਲ ਐਲਾਨ ਕਰ ਮਾਰਿਆ। ਅਖੇ—‘ਏਨੂੰ ਆਖੋ, ਦੜਾ ਹੋ ਜਏ ਮੇਰੇ ਸਾਹਮਣਿਉਂ। ਪਿੰਡ ਛੱਡ ਕੇ ਦੂਰ-ਪਾਰ ਨਿਕਲ ਜਏ ਕਿਧਰੇ। ਕਿਸੇ ਡੇਰੇ-ਦੁਆਰੇ ਚਲਿਆ ਜਾਏ, ਜਾਂ ਖੂਹ-ਖਾਤੇ 'ਚ ਜਾ ਮਰੇ। ਨਈਂ ਮੈਂ ਅਗਲੀ ਕਾਰਵਾਈ ਪਾਉਂ ਸਿੱਧੀ ਹੋ ਕੇ। ਪਹਿਲਾਂ ਤੁੜਆਉਂ ਏਦੀਆਂ ਪੱਸਲੀਆਂ, ਵੱਡੇ ਸਾਬੂ ਕੋਅਲ ਪੇਸ਼ ਹੋ ਕੇ, ਫੇਏ ਕਰਆਉਂ ਏਨੂੰ ਫਾਂਸੀ, ਝੋਟੇ ਜਏ ਨੂੰ...!’

“ਤੂੰ ਆਪੂੰ ਈ ਦੱਸਦੀ ਸੀ ਪਈ ਏਨੂੰ ਸ਼ੇਰ ਦੀ ਬੱਚੀ ਨੇ ਐਹੋ ਜੇਈ ਗੱਲ ਬਣਾਈ, ਐਹੋ ਜਿਆ ਰਾਹ ਲੱਭਿਆ ਪਈ ਇਕ ਤਾਂ ਏਦੇ ਜੁਆਈ ਦੀ ਜਾਨ ਬਚ ਗਈ, ਦੂਜੇ ਪਿੰਡ ਦੀ ਇੱਜਤ-ਪੱਤ ਰੱਖੀ ਗਈ। ਨਈਂ ਸੌ ਥਾਈਂ ਹੋਏ-ਹੋਏ ਹੋਣੀ ਸੀ। ਪਿੰਡ ਵੱਖ ਤਰੀਕਾਂ ਭੁਗਤਦਾ, ਆਪੂੰ ਏਹ ਵੱਖ ਖ਼ਜਲ-ਖੁਆਰ ਹੁੰਦੀ। ਹੋਰ ਤਾਂ ਹੋਰ ਭਾਈਆਂ-ਪਾਠੀਆਂ ਦੀ ਮਿੱਟੀ ਰਹਿੰਦੀ ਵੀ ਪੱਟੀ ਜਾਣੀ ਸੀ।...ਤੂੰ ਈ ਦੱਸਦੀ ਸੀ ਪਈ ਰੱਖਾ ਸੂੰਹ ਭਾਈ ਨੇ ਰਤੀ ਭਰ ਵੀ ਚੁੰ-ਚੜਿੱਕ ਨਈਂ ਕੀਤੀ। ਓਸਲੇ ਕਛੈਰਾ-ਪਰਨਾ ਚੁੱਕ ਕੇ ਪਤਾ ਨਈਂ ਕਿੱਧਰ ਨੂੰ ਚਲੇ ਗਿਆ।”

ਹਾਅ ਕੁੜੇ, ਮੈਂ ਪਹਿਲੋਂ ਵੀ ਦੱਸਿਆ ਸਾਰਾ ਕੁਸ਼ ਤੈਨੂੰ, ਪਿਛਲੀ ਵੇਰਾਂ ਆਈ ਨੂੰ। ਮੈਨੂੰ ਤਾਂ ਸੌਹ ਗੁਰੂ ਦੀ ਰਤਾ ਮਾਸਾ ਵੀ ਚੇਤਾ ਨਈਂ। ਮੇਰਾ ਤਾਂ ਅੱਗ-ਲੱਗੜਾ ਡਮਾਕ ਈ ਹਿੱਲ ਗਿਆ ਲੱਗਦਾ। ਤੂੰ ਲੁੱਚੀਏ ਪਹਿਲੋਂ ਕ੍ਰਾਤੋਂ ਨਈਂ ਬੋਲੀ। ਐਨਾ ਚਿਰ ਐਮੋਂ ਲਾਈ ਰੱਖਿਆ ਮੈਨੂੰ ਹੇਕਾਂ ਲਾਉਣ।

“ਤਾਂ ਕੀ ਹੋਇਆ ਫੇਏ, ਮੈਂ ਕੋਈ ਦੁੱਪਰਆਰੀ ਆਂ। ਆਪੋ ਵਿਚਦੀ ਆਂ ਆਪਾਂ ਦੋਨੇ ਜਣੀਆਂ। ਨਾਲੇ ਹਾਅ ਗੱਲ ਤੂੰ ਪਹਿਲੋਂ ਓਦਾਂ ਨਈਂ ਦੱਸੀ, ਜਿੱਦਾਂ ਐਤਕੀਂ ਦੱਸੀ ਆ। ਰੱਖਾ ਸੂੰਹ ਦੇ ਲਵ ਆਲੀ। ਪਈ ਰੱਖਾ ਸੂੰਹ ਭਾਈ ਨਾਲ ਮੇਰੀ ਗਿੱਟ-ਮਿੱਟ ਅੰਦਰੋਂ ਅੰਦਰ ਸੱਚੀਂ ਹੈਗੀ ਸੀ।”

ਫੇਅਰ ਬਸ਼ਰਮਣ ਨਾ ਹੋਏ ਤਾਂ। ਤੂੰ ਤਾਂ ਗਰੇਜੀ ਈ ਬੜੀ ਭੋਰਨ ਲੱਗ ਪਈ ਆਂ। ਲੈ ਦੱਸ...ਏਦੇ 'ਚ ਰੱਖਾ ਸੂੰਹ ਨਾ' ਗਿੱਟ-ਮਿੱਟ ਕਿੱਥੋਂ ਆ ਵੜੀ। ਉਹ ਤਾਂ ਜਿੱਦਾਂ ਬੁੜੀ ਨੇ ਕੀਤੀ ਸੀ, ਓਦਾਂ ਈ ਦੱਸੀ ਹੋਣੀ ਆਂ। ਮੈਂ ਨੀ ਮੁੱਕਰਦੀ। ਮੁੱਕਰਾਂ ਵੀ ਕਿਉਂ? ਮੈਂ ਕ੍ਰੇੜਾ ਓਥੇ ਸੀ। ਏਹ ਤਾਂ ਸਾਡੇ ਏਨਾਂ ਜਿੱਦਾਂ ਦੇਖਿਆ, ਓਸਲੇ ਆ ਦੱਸਿਆ ਮੈਨੂੰ। ਪਈ, ਪਰਇਆ ਸਾਰੀ ਬੁੜੀ ਦੇ ਗੜ੍ਹਕੇ ਅਲ੍ਹ ਉੱਠ ਉੱਠ ਦੇਖੇ। ਉਹ ਕਹੇ—‘ਮੈਂ ਨੀ ਪੈਣ

ਦੇਣਾ ਪਰਛਾਮਾਂ ਧੱਕੜ ਜਦੇ ਦਾ ਐਸ ਪੁੱਤ 'ਤੇ। ਨਾ ਮੈਂ ਖੜਨਾ ਏਨੂੰ ਐਥੋਂ ਹੋਰਥੇ। ਏਹ ਤੁਆਡੇ ਪਿੰਡ ਦੀ ਅੰਸ ਆ, ਐਥੇ ਰਹੂ। ਆਹ ਸੁਣਦਾ ਸਾਰਾ ਪਿੰਡ। ਮੇਰੇ ਹਜੇ ਕਰ-ਪੈਰ ਚਲਦੇ ਆ। ਮੈਂ ਮੰਗਣ ਨੀ ਜਾਂਦੀ ਕਿਸੇ ਦੇ ਵੀ। ਹਾਂ, ਕਾਰ-ਕਿੱਤਾ ਜੇਹੋ ਜੇਆ ਵੀ ਕੋਈ ਦੇਊ, ਕਰ ਲਿਆ ਕਰੂੰ। ਘਰ-ਬਾਰ ਦਾ ਹੋਵੇ, ਭਾਮੋਂ ਖੇਤ ਬੰਨ੍ਹੇ ਦਾ। ਲੈ ਭੈਣ, ਸਾਡੇ ਏਹ ਆ ਕੇ ਦੱਸਣ ਪਈ ਚਮਾੜਲੀ ਤਾਂ ਉਈਂ ਹਿੜ-ਹਿੜ ਕਰੀ ਜਾਏ। ਸਾਡੇ ਜੱਟਾਂ 'ਚੋਂ ਬਖ਼ਸ਼ੀ ਹੋਣੀ, ਤਾਰੇ ਹੋਣੀ, ਸੁਰੈਣੇ ਦਾ ਟੱਬਰ ਸਾਰੇ ਨੀਮੀਂ ਪਾਈ ਬੈਠੇ, ਐਧਰ ਓਧਰ ਦੇਖੀ ਜਾਣ। ਫੇਏ ਕਹਿੰਦੇ, ਪਈ ਸੱਚੀ ਗੱਲ ਆ ਮੇਤੋਂ ਰਿਹਾ ਨੀਂ ਗਿਆ। ਮੈਂ ਓਸਲੇ ਈ ਭਰੀ ਪਰ੍ਹੇ 'ਚ ਆਖ ਦਿੱਤਾ—'ਕੱਲ੍ਹ ਤੋਂ ਲਾਜੋ ਬੁੜੀ ਸਾਡੇ ਕੰਮ ਕਰੂ, ਝਾੜੂ ਬਹਾਰੀ, ਲਿੱਪਾ-ਪੋਚੀ, ਹੋਰ ਜੇਹੇ ਜੇਆ ਵੀ ਘਰਾਂ 'ਚ ਹੁੰਦਾ ਆ।' ਸਾਡੇ ਏਹ ਮੈਨੂੰ ਆ ਕੇ ਦੱਸਣ, ਪਈ ਸੱਦੇ ਤਾਂ ਉਨ੍ਹੇ ਟਾਮੋਂ-ਟਾਮੋਂ ਬੰਦੇ ਸੀ ਪਿੰਡ ਚੋਂ। ਪਰ ਉਦ੍ਹੇ ਘਰ ਸਾਹਮਣਲੇ ਖੁੱਲ੍ਹੇ ਤੋੜ 'ਚ ਹਰ ਕੋਈ ਆ ਪੁੱਜਿਆ। ਨਾ ਕੋਈ ਵੱਡਾ ਪਿੱਛੇ ਰਿਆ, ਨਾ ਛੋਟਾ। ਨਾ ਕੋਈ ਬੰਦਾ ਨਾ ਤੀਮੀਂ। ਜਿੱਦਾਂ ਸਾਰੇ ਰਾਸ-ਲੀਲ੍ਹਾ ਦੇਖਣ ਆਇਓ ਹੋਣ। ਸਾਡੇ ਏਹ ਦੱਸਣ, ਚਿੰਤੀ ਰੰਡ ਤਾਂ ਓਥੇ ਕਿਤੇ ਦਿਸੇ ਨਾ, ਓਦਾਂ ਉਦ੍ਹੀ ਛੁਰਲੀ ਹਰੇਕ ਨੂੰ ਚੇਤੇ। ਪਚੈਤ ਜੁੜਨੋਂ ਪਹਿਲਾਂ, ਕਿੰਨਾ ਈ ਚਿਰ ਏਹੋ ਮਸ਼ਗੂਲਾ ਚਲਦਾ ਰਿਆ। ਕੋਈ ਕਹੇ—'ਚੱਕਰ-ਚੱਕਰ ਆਉਣ ਦੀ ਤਾਂ ਐਮੋਂ ਝੂਠੀ-ਮੂਠੀ ਦੀਓ ਗੱਲ ਬਣਾਈ ਆ ਚਿੰਤੀ ਨੇ। ਅਸਲ 'ਚ ਭਾਈਆਣੀ ਤੋਂ ਰੱਖਾ ਸੁੰਹ ਦਾ ਭਾਰ ਈ ਨਈਂ ਝੱਲ ਹੋਇਆ ਹੋਣਾ। ਸਾਢੇ ਛੇ ਮਣੀ ਬੋਰੀ ਤਾਂ ਬਣਿਆ ਪਿਆ ਸੋਹਰੀ ਦਾ ਕੜਾਹ ਖਾ ਖਾ ਕੇ।' ਕੋਈ ਆਖੇ—'ਮੈਂ ਤਾਂ ਕਹਿਨਾਂ ਕਸੂਰ ਈ ਸਾਰਾ ਚਿੰਤੀ-ਘੜਿੰਤੀ ਦਾ ਆ। ਹੋਰ ਜੁ ਤੁਰੀਂ ਰਹਿੰਦੀ ਆ ਛੜਿਆਂ ਮਲੰਗਾਂ ਆਲੇ ਪਾਸੇ। ਭਾਈ ਕਿਤੇ ਦੂਰ-ਪਾਰ ਸੀਗਾ। ਗੁਆਂਢ ਮੱਥਾ ਆ। ਝੀਥਾਂ ਥਾਣੀ ਜੁ ਦੇਖਦੀ ਰਈ, ਗੀਣ ਕੁ ਤਾਂ ਕੱਧ ਆ ਵਿਚਾਲੇ। ਟੱਪ ਕੇ ਆਉਂਦੀ ਐਧਰ, ਭਾਈਆਣੀ ਨੂੰ ਦੁਆਉਂਦੀ ਸਾਹ। ਉਦ੍ਹੀ ਜਾਨ ਬਚਦੀ, ਏਦਾ ਡੰਗ ਸਰਦਾ...। ਕੋਈ ਕੁਸ਼ ਆਖੀ ਜਾਏ ਕੋਈ ਕੁਸ਼...।

ਲੈ ਭੈਣ ਮੇਰੀਏ, ਸਾਡੇ ਏਹ ਘਰ ਆ ਕੇ ਨਾਲੇ ਤਾਂ ਹੱਸਣ ਨਾਲੇ ਖੜਾ ਹੋਣ। ਆਖਣ—'ਹੋਈ ਤਾਂ ਭਾਮਾਂ ਚਮਾੜਲੀ ਵੰਨੇ ਈ ਆਂ, ਪਰ ਹੈਅ ਤਾਂ ਮਾੜੀ। ਲੋਕੀਂ ਕੀ ਕਹਿਣਗੇ? ਏਹੋ ਕਿ ਭਾਈ-ਛਾਈ ਹੁੰਦੇ ਹੀ ਐਹੋ ਜਦੇ ਆ। ਆਹੀ ਖੇਹ ਘੋਲਦੇ ਆ ਹਰ ਥਾਂ। ਲੱਚਕਰ ਤਾਂ ਬੜਾ ਕਰਨਗੇ ਜੁੜੇ 'ਕੱਠਾਂ ਨੂੰ। ਏਨਾਂ ਦੀ ਸਿੱਖ ਮੱਤ, ਆਪੂੰ 'ਤੇ ਅਸਰ ਨੀ ਕਰਦੀ।' ਸਾਡੇ ਏਹ ਹਿਰਖ ਕਰਨ ਪਈ—'ਰੱਖੇ ਨੂੰ ਤਾਂ ਮਾਰੋ ਗੋਲੀ। ਏਦ੍ਹੇ 'ਚ ਜੇੜੀ ਗੁਰੂ ਘਰ ਦੀ ਬਦਨਾਮੀ ਹੋਈ ਆ, ਸਾਡੀ ਹੋਈ ਆ। ਏਹ ਬਾਲੀਓ ਨਿਮੋਸ਼ੀ ਆਲੀ ਗੱਲ ਆ, ਸਾਡੇ ਜੱਟਾਂ ਲਈ। ਕਿਉਂ ਪਈ ਅਸੀਂ ਜੱਟ ਈ ਤਾਂ ਹੈਗੇ ਆਂ ਗੁਰੂ ਘਰ ਦੇ, ਸਿੱਖ ਕੌਮ ਦੇ ਅਸਲ ਵਾਲੀ-ਵਾਰਸ।'

“ਹਾਅ ਗੱਲ ਸੋਲਾਂ ਆਨੇ ਸੱਚ ਆਖੀ ਭਾਈਏ ਨੇ। ਦੇਖਣ ਨੂੰ ਤਾਂ ਜੇਠ ਮੇਰਾ ਐਹਾ ਜੇਈ ਲੱਗਦਾ ਝੱਲ ਵਲੱਲਾ ਜਿਆ, ਗੱਲ ਬੜੇ ਪਤੇ ਦੀ ਆਖੀ ਆ। ਲੈ ਮੈਂ ਹੋਰ

ਦੱਸਦੀ ਤੈਨੂੰ—ਸਾਡੇ 'ਮਰੀਕਾ'ਚ ਵੀ ਹਾਅ ਰਗੜਾ ਪਿਆ ਰਹਿੰਦਾ ਸੀ ਦੂਏ-ਚੋਥੇ। ਏਹ ਤਖਾਣ ਹੋਏ, ਲਬਾਣੇ ਹੋਏ, ਝੀਰ ਚਮਾਰ ਬਾਹਤੀ ਸੈਣੀ, ਹੋਰ ਪਤਆ ਨਈਂ ਕਿੰਨੀਆਂ ਵੱਢੀਆਂ-ਟੁੱਕੀਆਂ ਜਾਤਾਂ ਦਾ ਖ਼ਬਨੀ ਇਕ-ਇਕ ਬੰਦਾ ਬਾਅਰ ਆ, ਖ਼ਬਨੀ ਦੋ-ਦੋ ਤਿੰਨ-ਤਿੰਨ। ਸਾਡੇ ਤਾਂ ਜੱਟਾਂ ਦੇ ਟੱਬਰਾਂ ਦੇ ਟੱਬਰ ਓਧਰ ਆ। ਸਾਡੇ ਲੋਕੀਂ ਨਈਂ ਸੀ ਪ੍ਰਵਾਹ ਕਰਦੇ। ਏਹ ਨੀਮੀਆਂ ਜਾਤਾਂ ਆਲੇ ਪਤਾ ਕੀ ਕਰਦੇ ਸੀ? ਏਹ ਜਿੱਥੇ ਵੀ ਚਾਰ ਕੁ ਜਣੇ ਕੱਠੇ ਹੋਣ, ਨਮੇਂ ਤੋਂ ਨਮਾਂ ਗੁਰਦੁਆਰਾ ਬਣਾ ਕੇ ਆਪੋ ਆਪਣਾ ਪ੍ਰਧਾਨ ਜਿਹਾ ਬਣਾ ਬਹਿਣ। ਫੇਏ ਪਤਾ ਕੀ ਹੋਇਆ? ਫੇਅਰ ਜਦ ਆਹ ਰੋਲਾ-ਗੋਲਾ ਜਿਆ ਬਓਤਾ ਈ ਪੈ ਗਿਆ ਨਾ ਐਥੇ ਪੰਜਾਬ 'ਚ ਭਿੰਡਰਾਂਆਲੇ ਦਾ। ਸੁਣਿਆ ਬਓਤੇ ਮੁੰਡੇ ਤਾਂ ਐਧਰ ਈ ਫੜੇ ਫੜੇ ਗਏ, ਮਾਰ ਮੂਰ ਵੀ ਦਿੱਤੇ ਸੀ ਸੁਣਿਆ ਬਓਤੇ ਸਾਰੇ ਖਸਮਾਂ ਖਾਣੇ ਪੁਲਸੀਆਂ-ਫੌਜੀਆਂ ਨੇ। ਤਾਂ ਮੀਂ ਬਚ-ਬੁਚ ਕੇ ਜੇੜੇ ਪੁੱਜ ਗਏ ਸੀ ਕਿਸੇ ਨਾ ਕਿਸੇ ਤਰ੍ਹਾਂ ਸਾਡੇ ਕੋਲ, ਉਨ੍ਹਾਂ ਓਥੇ ਆਹੀ ਗੱਲ ਫੜ ਲੀ ਜਾਂਦਿਆਂ ਸਾਰ, ਪਈ-ਸਿੱਖ ਕੌਮ ਦੇ ਅਸਲੀ ਵਾਰਸ ਅਸੀਂ ਆ ਅਸੀਂ ਜੱਟ ਸਿੱਖ। ਗੁਰੂਘਰ, ਗੁਰਦੁਆਰੇ ਸੱਭ ਅਸੀਂ ਰੱਖਣੇ ਆਂ, ਕੰਮੀ-ਕਮੀਣਾਂ ਕੋਅਲ ਨਈਂ ਰਹਿਣ ਦੇਣੇ। ਫੇਏ ਭੈਣ ਸਾਡੇ ਬੰਦਿਆਂ, ਕਿਸੇ ਤੋਂ ਓਦਾਂ ਖੋਹ ਕੇ, ਕਿਸੇ ਨੂੰ ਫੈਂਟਾ ਚਾੜ੍ਹ ਕੇ ਸਾਰੇ ਈ ਕਾਬੂ ਕਰ ਲਏ। ਹੁਣ ਸਾਰੇਈ ਗੁਰੂ ਘਰ ਆਪਣੇ ਬੰਦਿਆਂ ਕੋਅਲ ਆ। ਮੈਂ ਵੀ ਹੈਗੀ ਆਂ ਇਕ ਦੀ ਮੋਬਰ। ਦੇਅਰ ਤੇਰਾ ਤਾਂ ਸੁੱਖ ਨਾ' ਸਾਰਿਆਂ ਨਾਲੋਂ ਵੱਡੇ ਗੁਰਦਵਾਰੇ ਦਾ ਪ੍ਰਧਾਨ ਵੀ ਆ, ਤੇ ਹੋਰਨਾ ਪ੍ਰਧਾਨਾਂ ਦਾ ਪ੍ਰਧਾਨ ਵੀ।”

ਆਏ ਹਾਏ...ਏ...। ਨੀਂ ਚੰਦਰੀਏ, ਏਹ ਗੱਲ ਤਾਂ ਤੂੰ ਦੱਸੀ ਈ ਨਈਂ ਕਦੀ, ਐਨੀ ਵੇਰਾਂ ਆਈ ਆਂ!...ਹੁਣ ਜਾਂਦੀਓ ਮੁਮਾਰਕਾਂ ਦੇਈਂ ਮੇਰੀ ਅਲੋਂ। ਨਾਲੇ ਆਖੀ ਭਾਬੀ ਯਾਦ ਕਰਦੀ ਸੀ।

“ਓਏ ਮੈਂ ਮਰ ਜਾਂ, ਹੁਣੇ ਹੁਣੇ ਤਾਂ ਭਾਬੀ ਰੱਖਾ ਸੂੰਹ ਭਾਈ 'ਤੇ ਡੁੱਲੀ ਪਈ ਸੀ, ਹੁਣੇ ਹੁਣੇ ਦੇਅਰ ਅਪਣੇ 'ਤੇ ਲੋਟੂ ਹੋ ਗਈ।...ਚੱਲ ਕੋਈ ਨਾ ਐਸ ਉਮਰੇ ਏਦਾਂ ਈ ਹੁੰਦਾ। ਚਿੰਤਾ ਨਾ ਕਰ। ਮੈਂ ਜਾਂਦੀਓ ਸੁਨੇਹਾ ਦੇਉਂ। ਆਖੋਂ ਤਾਂ ਭੇਜ ਵੀ ਦੇਉਂ ਮੀਨੂੰ ਦੋ-ਮੀਨੂੰ ਲਈ। ਕਰ ਲਈਂ ਰੂਹ ਰਾਜੀ।”

ਕਰ ਲੂੰ ਗੀ, ਮੈਨੂੰ ਕੋਈ ਉਲੁਆਮਾ! ਓਹ ਕੋਈ ਓਪਰਾ ਬੋੜੀ ਆ। ਮੇਰਾ ਸੋਹਣਾ-ਛਿੰਦਾ ਦੇਅਰ ਆ। ਐਸੇ ਕਰਕੇ ਤਾਂ ਮੈਂ ਸਾਕ ਲਿਆਈ ਸੀ ਤੇਰਾ...!

“ਔਛਾਇਆ, ਮੈਂ ਨਾ ਆਖਾਂ ਕ੍ਰਾਤੋਂ ਨੀ ਆਉਂਦਾ ਮੇਰੇ ਨਾ' ਏਥੇ। ਜਦ ਆਉਂ 'ਕੱਲਾ ਈ ਆਉ। ਓਅਥੇ ਬੈਠਾ ਵੀ ਨਾਂ ਜਪਦਾ ਰਊ ਤੇਰਾ। ਕਦੀ ਆਖੂ, ਭਾਬੀ ਲਈ ਆਹ-ਆਹ ਥਿਰਾਂ ਜ਼ਰੂਰ ਭੇਜੀਂ। ਕਦੀ ਆਖੂ, ਓਹਅ-ਓਹਅ ਆਪੂੰ ਲੈ ਕੇ ਜਾਈਂ।...ਚੱਲ ਕੋਈ ਨਾ ਏਦੇ 'ਚ ਮਾੜੀ ਗੱਲ ਵੀ ਕੋਈ ਨੀ। ਦਿਲ ਮਿਲੇ ਦੀਆਂ ਗੱਲਾਂ...! ਚੱਲ, ਐਂ ਦੱਸ ਰੱਖਾ ਸੂੰਹ ਭਾਈ ਆਇਆ ਨੀਂ ਮੁੜ ਕੇ, ਨਾ ਪਿੰਡ ਨਾ ਤੇਰੇ ਕੋਅਲ...?”

ਆਇਆ ਕਿਉਂ ਨੀ, ਆਉਂਦਾ ਰਿਆ ਵਿਚ-ਵਿਚਾਲੇ। ਪਹਿਲੀ ਫੇਰਾਂ ਤਾਂ ਚਿਰਕੇ ਜੇਏ ਆਇਆ ਰੋਲਾ-ਰੱਪਾ ਮੁੱਕੇ ਤੇਏ। ਫੇਏ ਉਨ੍ਹੇ ਮੁੰਡੇ ਆਪਣੇ ਦੀ ਬੜੀ ਪੌਰਖ ਰੱਖੀ। ਬੁੜੀ ਨੂੰ ਬਓਤਾ ਮੂੰਹ ਨੀਂ ਲਾਇਆ। ਐਧਰ ਵੀ ਆ ਜਾਂਦਾ ਸੀ ਸਾਡੀ ਅਲਾਂ ਮਿਲ-ਗਿਲ ਜਾਂਦਾ ਸੀ। ਦੱਸਦਾ ਸੀ—ਸਿਰਸੇ ਆਂ ਮੈਂ, ਡੇਰੇ 'ਚ ਗੁੰਥੀ। ਕਹਿੰਦਾ ਸੀ—ਬੜਾ ਵੱਡਾ ਡੇਰਾ ਆ, ਬੜੀ ਆਮਦਣ ਆ, ਓਸ ਥਾਂ ਨੂੰ। ਪੈਰੇ ਮੈਨੂੰ ਵੀ ਚੰਗੇ ਬਣ ਜਾਂਦੇ ਆ। ਰਹਿਣ ਨੂੰ ਵੱਡਾ ਸਾਰਾ ਕਾਟਰ ਮਿਲਿਆ ਆ। ਟੱਬਰੀ ਨਾਲ ਰਹਿੰਦੀ ਆ। ਨਿਆਣੇ-ਨਿੱਕੇ ਵੀ ਦੱਸਦਾ ਸੀ ਹੈਗੇ ਆ ਦੂਜੀ 'ਚੋਂ।

“ਦੂਜੀ ਬਚੀਓ ਆ? ਉਹ ਤਾਂ ਨਈਂ ਤੌਰਤੀ ਉਨ੍ਹੇ ਪਹਿਲੀ ਆਂਗ੍ਹਾ! ਪੁੱਛਿਆ ਨੀਂ ਤੈਂ...?”

ਐਂ ਤਾਂ ਨੀਂ ਪੁੱਛਿਆ, ਜਿੰਦਾਂ ਤੂੰ ਕਹਿੰਨੀਂ ਆਂ। ਓਦਾਂ ਦੱਸਦਾ ਹੁੰਦਾ ਪਈ, ਭਾਈਆਣੀ ਉਦ੍ਹੇ ਜੋੜ-ਮੇਲ ਦੀ ਆ ਪੂਰੀ। ਉਹ ਵੀ ਸੇਵਾ ਕਰਦੀ ਆ ਡੇਰੇ ਝਾੜੂ-ਪੋਚੇ ਦੀ। ਪਹਿਲਾਂ ਤਾਂ ਉਨ੍ਹੇ ਗੱਲ ਨੀ ਕੀਤੀ। ਆਹ ਪਿੱਛੇ ਜਏ ਆਇਆ ਦੱਸਦਾ ਸੀ, ਪਈ ਉਹ ਵੀ ਐਉਂਈ ਨਿਕਲੀਉ ਆ ਘਰੋਂ, ਉਦ੍ਹੇ ਆਂਗ੍ਹਾ। ਪਹਿਲਾ ਬੰਦਾ ਉਦ੍ਹਾ ਐਹਾ ਜਿਆ ਈ ਸੀ ਮਰੀਅਲ ਜਿਆ। ਉਦ੍ਹੇ ਨਾਲ ਕਿਧਰੇ ਸਾਲ-ਖੰਡ ਰਈ ਹੋਊ, ਫੇਏ ਉਹ ਡੇਰੇ ਆਈ ਮੁੜੀ ਈ ਨੀਂ ਘਰ। ਉਦ੍ਹੇ ਬੰਦੇ ਨੇ ਉਦ੍ਹਾ ਮਿੰਨਤ-ਤਰਲਾ ਵੀ ਕੀਤਾ, ਵੱਡੇ ਸੰਤਾਂ ਕੋਅਲ ਫ਼ਰਿਆਦ ਲੈ ਕੇ ਵੀ ਗਿਆ। ਓਹ ਪੇਏ ਦੀ ਧੀ ਨੀਂ ਮੰਨੀ। ਆਖੇ—ਮਾਂਰਾਜੁ ਮੈਨੂੰ ਐਥੇ ਵੱਢ ਦਿਓ, ਮਾਰ ਦਿਓ। ਮੈਂ ਨੀਂ ਜਾਣਾ ਅਮਲੀ ਜਏ ਦੇ। ਦੱਸਦਾ ਸੀ, ਵੱਡੇ ਸੰਤਾਂ ਨੇ ਉਨ੍ਹੇ ਸਮਝਾਇਆ ਵੀ—ਬੀਬਾ, ਏਦ੍ਹੇ 'ਚ ਡੇਢੇ ਦੀ ਬਦਨਾਮੀਂ ਆਂ। ਤੇਰੀ ਔਲ ਨੂੰ ਸੌ ਉਂਗਲਾਂ ਉੱਠਣਗੀਆਂ, ਕਿੰਨੂੰ ਕਿੰਨੂੰ ਰੋਕੋਗੀ। ਉਨ੍ਹੇ ਔਗੋਂ ਫੇਏ ਜਿਗਰਾ ਕੀਤਾ। ਕਿਹਾ—ਮਾਂਰਾਜੁ ਜਦ ਐਹੀ ਜਈ ਨੌਬਤ ਆਈ, ਮੈਂ ਖੂਹ 'ਚ ਛਾਲ ਮਾਰ ਕੇ ਮਰ ਜਊ, ਡੇਰਾ ਦਾਗੀ ਨੀ ਕਰਦੀ। ਭਾਈ ਰੱਖਾ ਸੁੰਹ ਦੱਸੇ, ਪਈ ਮੈਨੂੰ ਉਦ੍ਹੀ ਆਹ ਗੱਲ ਬਓਤ ਈ ਚੰਗੀ ਲੱਗੀ। ਫੇਏ ਮੈਂ ਈ ਸੰਤਾਂ ਨੂੰ ਇਕ-ਦੋ ਬੇਨਤੀਆਂ ਕਰਕੇ ਆਪਣੇ ਲਈ ਮੰਗ ਲਈ।

“ਚੱਲ ਏਹ ਤਾਂ ਭਲਾ ਈ ਕੀਤਾ, ਆਪਣਾ ਵੀ ਅਗਲੀ ਦਾ ਵੀ...। ਮੈਂ ਤਾਂ ਕਹਿੰਨੀ ਆਂ ਬਾਹਲੀਓ ਅਕਲ ਕੀਤੀ ਭਾਈ ਤੇਰੇ ਨੇ। ਇੰਜਤ ਰੱਖ ਲੀ ਉਦ੍ਹੀ ਵੀ, ਆਪਣੀ ਵੀ। ਉਸ ਬਚਾਰੀ ਦਾ ਵੀ ਝੱਟ ਲੰਘਦਾ ਹੋ ਗਿਆ। ਓਦਾਂ ਵੀ ਔਖਾ ਈ ਹੁੰਦਾ, ਬੰਦਾ ਹੋਵੇ ਚਾਹੇ ਜਨਾਨੀ। ਲੈ, ਮੈਂ ਦੱਸਦੀ ਆਂ ਤੈਨੂੰ। ਸਾਡਾ ਜੇੜਾ ਗੁਰਦੁਆਰਾ ਆ ਨਾ ਮੇਰੀਕਾ। ਉਦ੍ਹੇ ਲਈ ਭਾਈ ਮੈਂ ਔਥੋਂ ਲੈ ਗਈ ਪਿਛਲੀ ਤੋਂ ਪਿਛਲੀ ਵੇਰਾਂ। ਉਹੀ ਜੀਦ੍ਹੀ ਘਰਆਲੀ ਨੇ ਸਕੂਲ ਖੋਲ੍ਹਿਆ ਮਾਲੂਪੁਰ। ਲੈ ਭੈਣ ਮੈਂ ਤਾਂ ਜਾਣੋਂ ਆਪਣੇ ਗਲੁ ਆਪ ਈ ਫਾਹਾ ਪਾ ਲਿਆ। ਮੈਂ ਸੋਚਿਆ ਬਾਲ-ਬੱਚੇਦਾਰ ਆ, ਪੋਤਿਆਂ ਪੜੋਤਿਆਂ ਆਲਾ, ਏਦ੍ਹਾ ਨੀ ਉਲਾਮਾ ਆਉਂਦਾ। ਪਰ ਕੀ ਦੱਸਾਂ ਉਹ. ਉਹ ਪੈਲਿਆਂ ਨਾਲੋਂ ਵੀ

ਦੋ ਰੱਤੀਆਂ ਤਾਹਾਂ। ਪਹਿਲੇ ਤਾਂ ਮੰਨਿਆਂ ਮੁੰਡੇ-ਖੁੰਡੇ ਸੀਗੇ। ਐਧਰੋਂ ਖ਼ਬਰੀ ਕਿੱਦਾਂ ਗਇਓ ਸੀ ਜੈਜ਼ ਨਜੈਜ਼। ਉਨ੍ਹਾਂ ਪਤਾ ਕੀ ਕਰਨਾ! ਦੇਹ ਤੇਰੇ ਦੀ ਗਾਉਂਡੀ ਤੇ ਗਾਉਂਡੀ ਸਾਰਾ ਦਿਨ। ਕਦੀ ਇਕ ਅੱਡੇ ਕਦੀ ਦੂਜੇ। ਕੰਮ ਸਾਡੇ ਕੋਈ ਹੁੰਦਾ ਨੀ ਭਾਈ ਨੂੰ ਬਓਤਾ। ਬੱਸ, ਸਵੇਰੇ ਮਾਂਗਾਜ਼ ਦਾ ਪ੍ਰਕਾਸ਼ ਕਰਨਾ ਸ਼ਾਮੀਂ ਸਤੋਖਣਾਂ। ਪਾਠ-ਪੂਠ ਕਰਨ ਨੂੰ ਹੋਰ ਵਥੇਰੇ ਹੁੰਦੇ ਆ ਬੁੱਢੇ ਠੇਰੇ। ਅਵੱਲ ਮਾਈਆਂ-ਬੀਬੀਆਂ ਨੀਂ ਸਾਹ ਲੈਣ ਦਿੰਦੀਆਂ। ਫੇਏ ਦੇਅਰ ਤੇਰਾ ਪਤਾ ਕੀ ਕਰਦਾ? ਵਾਰੀਆਂ ਲਾਉਂਦਾ, ਕਿਸੇ ਦੀ ਸਵੇਰੇ ਕਿਸੇ ਦੀ ਤਕਾਲੀਂ। ਪੱਕਾ ਭਾਈ ਫੇਏ ਵੇਹਲੇ ਦਾ ਵੇਹਲਾ। ਤੈਨੂੰ ਪਤਾਆ ਵੇਹਲਾ ਬੰਦਾ ਕੋਈ ਨਾ ਕੋਈ ਉਲਟ-ਪੰਗਾ ਕਰੂ ਈ ਕਰੂ। ਦੋਹ ਕੁ ਨੇ ਤਾਂ ਸਾਡੀ ਵਾਹਲੀਓ ਹੇਠੀ ਕੁਰਆਈ। ਇਕ ਜਣਾ ਤਾਂ ਕਿਸੇ ਰਾਂਡ ਜੇਈ ਨੂੰ ਨਾਲ ਈ ਲੈ ਆਇਆ ਰੂਮ 'ਚ। ਉਸਤੋਂ ਜਾਨ ਛੁਡਾਈ ਦੂਜਾ ਬਾਅਰ ਈ ਫੜਿਆ ਗਿਆ ਟੈਕਸੀ ਆਲੇ ਨਾ'। ਟੈਕਸੀ ਆਲਾ ਗਰੇਜ ਤੇ ਉਹ ਰੰਡ ਗਰੇਜਣੀ। ਉਹ ਤਾਂ ਗਿੱਟ-ਮਿੱਟ ਕਰਕੇ ਕਿਸੇ ਤਰ੍ਹਾਂ ਨਿਕਲ ਗਏ, ਸਾਡੇ ਭਾਈ ਹੋਣੀ ਕਾਬੂ ਆ ਗਏ ਪੁਲਸ ਦੇ। ਓਦ੍ਹਾ ਪਤਾ ਨੀਂ ਕੀ ਹੋਇਆ ਕੀ ਨੀਂ। ਆਪਾਂ ਨੀ ਗਏ ਉਦ੍ਹੇ ਪਿੱਛੇ। ਫੇਏ ਅਸੀਂ ਸੋਚਿਆ, ਐਹੋ ਜਏ ਭਾਈ ਅਸੀਂ ਰੱਖਣੇ ਈ ਨਈਂ। ਤਾਂ ਮੈਂ ਲੈ ਗਈ ਹੋਸ ਬਾਬੇ ਨੂੰ ਜਿਦ੍ਹੀ ਮੈਂ ਦੱਸਣ ਲੱਗੀ ਸੀ।...ਤੈਨੂੰ ਪਤਾਆ ਈ ਆ, ਕਿੰਨੀ ਸੋਹਣੀ ਕਥਾ ਕਰਦਾ ਆ। ਕੀਰਤਨ ਵੀ ਕਰ ਲਊ, ਕਵੀ-ਕੁਵੀ ਵੀ ਹੈਗਾ। ਮੈਂ ਸੋਚਿਆ, ਏਹ ਠੀਕ ਰਹੂ। ਗਿਆ ਤਾਂ ਪਹਿਲੋਂ ਵੀ ਸੀ ਬਾਗੇ ਹੋਣਾਂ ਦੇ ਜੱਥੇ ਨਾ' ਸਾਡੇ ਕੋਅਲ। ਉਦੋਂ ਨੀ ਪਤਾ ਲੱਗਾ ਸਾਨੂੰ, ਏਹ ਪਿਆਕੜ ਵੀ ਮੋਟਾ। ਲੈ ਭੈਣ, ਮੀਨ੍ਹਾ-ਦੋ ਮੀਨ੍ਹੇ ਤਾਂ ਧੁਸਕ ਨੀ ਲੱਗਣ ਦਿੱਤੀ ਏਨ੍ਹੇ। ਪਰ ਮਾੜੀ ਵਾਦੀ ਕੋਈ ਵੀ ਹੋਵੇ, ਕਿੰਨਾ ਕੁ ਚਿਰ ਲੁਕੂ। ਫੇਏ ਪਤਾ ਕੀ ਹੋਇਆ, ਏਨੇ ਬਾਜਾ ਬਜਾਉਣਾ, ਕੀਰਤਨ ਸਿਖਾਉਣਾ ਚਾਲੂ ਕਰਤਾ, ਵੀਕਾਂ ਦਿਨੀਂ। ਮਾਈਆਂ-ਬੀਬੀਆਂ ਦਾ ਵਾਰ-ਫੇਰ ਈ ਨਾ ਆਏ। ਓਦਾਂ ਕੋਈ ਕੋਈ ਜਣੀ ਦੱਸਿਆ ਕਰੇ—'ਭਾਈ ਜਦੋਂ ਸ਼ਬਦ ਗਾਉਂਦਾ ਆ, ਮੂੰਹ 'ਚੋਂ ਹੋਰਏ ਤਰ੍ਹਾਂ ਦੀ ਹਵਾੜ ਜੇਈ ਆਉਂਦੀ। ਮੈਂ ਅੱਗਿਉਂ ਸੱਚ ਨਾ ਮੰਨਾਂ। ਸਗੋਂ ਗੁੱਸੇ ਹੋਮਾਂ ਉਨ੍ਹਾਂ ਨੂੰ। ਆਖਾਂ—ਤੁਸੀਂ ਰੰਡੀਓ ਉਦ੍ਹਾ ਮੂੰਹ ਸੁੰਘਦੀਆਂ ਕਿ ਗਾਉਣ ਸਿੱਖਦੀਆਂ। ਉਨ੍ਹਾਂ ਕਹਿਣਾ—ਬਾਜਾ ਸਿੱਖਣ ਲਈ ਬੈਠਣਾ ਤਾਂ ਨਾਲ ਨਾਲ ਈ ਪੈਂਦਾ, ਜੁੜ ਕੇ। ਫੇਅਰ ਉਹ ਦੱਸਣ, ਸੁਰਾਂ ਨੱਪਣੀਆਂ ਦੱਸਦਾ ਭਾਈ ਸਾਡੇ ਪੋਟੇ ਵੀ ਨੱਪਦਾ। ਲੈ ਭੈਣ ਫੇਏ ਮੈਨੂੰ ਪਿਆ ਡਓਟ। ਮੈਂ ਉਦ੍ਹੀ ਬਿੜਕ ਰੱਖੀ। ਆਨੀਂ-ਬਹਾਨੀਂ ਟੋਹਿਆ-ਪਰਖਿਆ। ਪਰ, ਪਤਾ ਕੁਸ਼ ਲਾ ਲੱਗੇ। ਫੇਏ ਇਕ ਵੀਕ ਵਾਲੇ ਦਿਨ ਮੈਂ ਤਪੈਰੇ ਜਾ ਪੁੱਜੀ ਉਦ੍ਹੇ ਕੁਆਟਰ। ਉਹੀ ਗੱਲ ਹੋਈ। ਡੋਰਾਂ ਭਿੜੀਆਂ ਹੋਈਆਂ ਸੀ ਦੋਨੋਂ। ਉਹ ਘੁੱਕ ਸੁੱਤਾ ਪਿਆ, ਕੰਬਲ ਲਪੇਟ ਕੇ। ਮੈਂ ਰਤਾ ਕੁ ਡੋਰਾਂ ਸਰਕਾ ਕੇ ਦੇਖਿਆ, ਬੋਤਲ ਖ਼ਬਰੀ ਕੇੜੀ ਸੀ, ਅੱਗ-ਲੱਗੜੀ ਖ਼ਾਲੀ ਪਈ ਸੀ ਮੇਜ 'ਤੇ। ਲੈ ਭੈਣ ਮੈਂ ਉਨ੍ਹੀਂ ਪੈਰੀਂ ਮੁੜ ਆਈ ਘਰੇ। ਨਾ ਤੇਰੇ ਦੇਅਰ ਨੂੰ ਦੱਸਿਆ ਆ ਕੇ ਨਾ ਕਿਸੇ ਹੋਰਸ ਨੂੰ। ਮੈਂ ਸੋਚਿਆ—ਤਾਂ ਕੀ ਆ ਸਾਰੇ ਈ

ਪੀਂਦੇ-ਖਾਂਦੇ ਆ। ਸਾਡੇ ਕੇੜਾ ਘੱਟ ਕਰਦੇ ਆ। ਰੂਜ਼ ਈ ਚੱਲ ਸੋ ਚੱਲ। ਉਹ ਵੀ ਆਖਿਰ ਬੰਦਾ। ਫੇਏ ਕੱਲਾ-ਕਹਿਰਾ। ਟੈਮ-ਪਾਸ ਕਰ ਈ ਲਿਆ ਜੇ ਵੇਲੇ-ਕੁਵੇਲੇ, ਤਾਂ ਕੀ ਆਖਿਰ ਆ ਗਈ। ਮੈਨੂੰ ਨਹੀਂ ਸੀ ਪਤਾ ਏਹ ਬਾਦੀ ਗਾਹਾਂ ਵੀ ਤੁਰੂ। ਲੈ ਭੈਣ, ਉਨ੍ਹੇ ਵੀ ਉਹੀ ਚਾਲੇ ਫੜ ਲਏ ਮੁੰਡਿਆਂ ਆਲੇ। ਉਹ ਵੀ ਘੁੰਮਣ ਲੱਗ ਪਿਆ ਗਰੇਜਣੀਆਂ ਪਿੱਛੇ। ਐਹੀਆਂ ਜੇਈਆਂ ਬੜੀਆਂ ਓਥੇ ਵੀ, ਜਿੰਦਾਂ ਦੀਆਂ ਐਧਰ ਆ। ਪੰਨੀ ਸਰ੍ਹੜੀ ਅਰਗੀਆਂ। ਉਹ ਰੰਡਾ ਨਾ ਬੁੱਢਾ ਦੇਖਦੀਆਂ ਨਾ ਮੁੰਡਾ। ਬੱਸ ਡਾਲੇ ਚਾਹੀਦੇ ਆ, ਜਿੱਧਰ ਕੋਈ ਮਰਜ਼ੀ ਆ ਲਈ ਫਿਰੇ। ਐਹੀ ਜੇਈ ਦੇ ਅੜਿੱਕੇ ਇਕ ਦਿਨ ਸਾਡੇ ਭਾਈ ਹੋਣੀ ਵੀ ਆ ਗਏ। ਆਪੂੰ ਈ ਉਨ੍ਹੇ ਰੰਡ ਨੇ ਟੈਕਸੀ ਹੈਅਰ ਕਰਲੀ। ਫੇਏ ਕਹੇ—ਚੱਲ ਜਿੱਥੇ ਚੱਲਣਾ। ਭਾਈ ਹੋਣਾ ਨੂੰ ਪਤਾ ਨਾ ਲੱਗੇ ਕੀ ਕਹਿੰਦੀ ਆ। ਗੁਣੀ-ਗਿਆਨੀ ਤਾਂ ਬਥੇਰਾ ਸੀ, ਗਰੇਜੀ ਨਈਂ ਸੀ ਆਉਂਦੀ। ਡਰੈਵਰ ਆਪਣੀ ਥਾਂ ਔਖਾ। ਉਹ ਕਹੇ—ਦੱਸੋ ਕਿੱਥੇ ਪੁੱਜਣਾ, ਮੈਨੂੰ ਕੁਾਨੂੰ ਬੰਨ੍ਹਿਆ ਆਂ। ਸੀ ਤਾਂ ਉਹ ਗਰੇਜ, ਪਰ ਪੰਜਾਬੀ ਜਾਣਦਾ ਸੀ, ਬੋੜੀ ਕੁ। ਲੈ ਭੈਣ ਉਨ੍ਹੇ ਬਚਾਅ ਕੀਤਾ ਨਾਲੇ ਸਾਡਾ, ਨਾਲੇ ਭਾਈ ਦਾ। ਉਨ੍ਹੇ ਟੁੱਲੇ-ਟੁੱਲੇ ਮਾਰ ਕੇ ਭਾਈ ਤੋ ਪੁੱਛ ਲਿਆ ਦੇਅਰ ਤੇਰੇ ਦਾ ਨਾਂ। ਓਥੇ ਖੜ੍ਹੇ ਨੇ ਫੂਨ ਕਰਤਾ, ਪਈ ਐਦਾਂ ਹੋਈ ਆ, ਦੱਸੋ ਕੀ ਕਰਾਂ। ਲੈ ਭੈਣ ਦੇਅਰ ਤੇਰੇ ਨੇ ਬੜੀ ਅਕਲ ਕੀਤੀ। ਡਰੈਵਰ ਨੂੰ ਕਿਹਾ—ਰੰਡ ਨੂੰ ਕਿਧਰੇ ਲਾਹ ਕੇ ਏਨੂੰ ਐਥੇ ਪੁੱਜਦਾ ਕਰਦੇ, ਮੇਰੇ ਕੋਅਲ। ਅੱਗੋਂ ਮੈਂ ਸਾਂਭ ਲੂੰ। ਸਾਂਭਣਾ ਤਾਂ ਪੈਣਾ ਸੀ, ਨਈਂ ਹੋਏ ਹੋਏ ਹੋਣੀ ਸੀ ਸਾਡੀ। ਲੈ ਭੈਣ, ਉਨੂੰ ਅਗਲੇ ਦਿਨ ਈ ਬਰੰਗ ਕਰਤਾ ਐਥੇ ਨੂੰ। ਪਤਾ ਤਕ ਨੀਂ ਲੱਗਣ ਦਿੱਤਾ ਕਿਸੇ ਵੀ ਮੱਬਰ ਨੂੰ। ਹੁਣ ਫੇਏ ਹੈਨੀਂ ਕੋਈ ਵੀ ਸਾਡੇ ਕੋਅਲ। ਮੇਰਾ ਤਾਂ ਜੀਅ ਕਰਦਾ ਤੇਰਾ ਰੱਖਾ ਸੁੰਹ ਲੈ ਜਮਾਂ ਆਪਣੇ ਨਾਲ...।”

ਨਾਅ...ਨਾ...ਨਾ...। ਹਾਅ ਕੰਮ ਨਾ ਕਰੀਂ। ਭੁੱਲ ਕੇ ਵੀ ਨਾ ਕਰ ਵੈਈਂ। ਲਿਜਾਣਾ ਤਾਂ ਇਕ ਪਾਸੇ ਰਿਆ, ਐਹੀ ਜੇਈ ਗੱਲ ਦਾ ਭੋਗ ਤੱਕ ਨਾ ਪਾਈਂ ਮੁੜ ਕੇ। ਉਹ ਜਿੱਥੇ ਹੈਗਾ, ਓਥੇਈ ਰਹਿਣ ਦੇ ਉਨੂੰ...।

“ਦੇਖਿਆ ਫੇਏ ਨਿਕਲ ਈ ਆਈ ਸੱਚੀ ਗੱਲ ਅੰਦਰੋਂ। ਨਈਂ ਰਹਿ ਹੋਇਆ ਨਾ ਫੇਏ ਬੀਬੀ ਸਾਡੀ ਤੋਂ । ਭੈਣੇ ਤੇਰਾ ਕਸੂਰ ਨਹੀਂ ਏਦੂੰ 'ਚ ਕੋਈ ਵੀ। ਏਦਾਂ ਹੁੰਦੀ ਈ ਹੁੰਦੀ। ਚਾਹੇ ਕੋਈ ਬੰਦਾ ਹੋਵੇ ਚਾਹੇ ਜਨਾਨੀ। ਚੰਗੀ ਚੀਜ਼ ਕੋਈ ਨੀ ਛੱਡਦਾ।...ਚੱਲ ਠੀਕ ਆ ਜਿੰਦਾਂ ਤੂੰ ਕਹੋਂ ਉਦਾਂ ਈ ਸਈ। ਤੂੰ ਰੱਖ ਅਪਣਾ ਰੱਖਾ ਆਪਣੇ ਕੋਅਲ। ਮੈਂ ਹੋਰ ਦੇਖ ਲੈਨੀਂ ਆ ਬੁੱਢਾ-ਠੇਰਾ!”

ਦੁਰ ਫਿੱਟੇ ਮੂੰਹ, ਤੈਨੂੰ ਮਸ਼ਗੂਲੇ ਸੁਝਦੇ ਆ, ਐਥੇ ਜਾਨ 'ਤੇ ਬਣੀ ਪਈ ਆ। ਮੈਂ ਤਾਂ ਏਹ ਕਹਿਨੀ ਆਂ ਪਈ ਐਥੇ ਤਾਂ ਇਕ ਨੇ ਵਖਤ ਪਾਇਆ ਆ, ਦੂਜਾ ਹੋਰ ਰਲ੍ਹ ਕੇ ਤਾਂ ਹੋਰ ਵੀ ਡੜਬੂ ਪਾਉਣਗੇ। ਗੁਠਾ ਦਖਾਉਣਗੇ ਸਾਰੇ ਪਿੰਡ ਨੂੰ, ਵਿੱਚੇ ਈ ਤੈਨੂੰ-ਮੈਨੂੰ। ਮੈਂ ਤਾਂ ਪਛੋਤਾਓਨੀ ਆਂ ਓਸ ਘੜੀ ਨੂੰ ਜਦ ਮੈਂ ਹਾਂ ਕਰ ਬੈਠੀ। ਨਾ ਮੈਂ ਬੁੱਢੜੀ ਨੂੰ

ਆਪਣੇ ਮੱਥੇ ਮੜਦੀ, ਨਾ ਏਦ੍ਰਾ ਛਲਾਰੂ ਜੇਆ ਕਿਸੇ ਬੰਨੇ ਲਗਦਾ। ਰੁਲਦਾ ਖੁਲਦਾ ਰਹਿੰਦਾ, ਬਾਕੀ ਚਮਾੜੁਲੀ ਆਂਗੂ। ਦਿਹਾੜੀ-ਦੱਪਾ ਕਰਦਾ ਜਾਂ ਹੋਰ ਜੋ ਮਰਜ਼ੀ ਖੋਰ ਖਾਂਦਾ। ਘਟੋ-ਘੱਟ ਪੜ੍ਹਦਾ ਤਾਂ ਨਾ। ਐਈਥੇ, ਮੋਠਗਣਾ ਜੇਆ ਬਣਕੇ ਲੱਗਾ ਰਿਆ। ਪਤਾ ਸੀ ਪਈ ਲੱਭੀ ਜਾਣਾ ਆ ਟੁੱਕਰ ਦੋਨੋਂ ਵੇਲੇ। ਜੇ ਹੁੰਦਾ ਸੰਸਾ ਝੁਲਕਾ ਦੇਣ ਦਾ ਢਿੱਡ ਨੂੰ, ਤਾਂ ਕ੍ਰਾਨੂੰ ਹੋਣੀਆਂ ਸੀ ਐਨੀਆਂ ਪੜ੍ਹਾਈਆਂ। ਨਾ ਅੱਗ ਲੱਗੜਾ ਐਥੇ ਪੁੱਜਦਾ, ਨਾ ਸਾਨੂੰ ਆਹ ਦਿਨ ਦੇਖਣੇ ਪੈਂਦੇ। ਬੱਸ ਆਹੀ ਹਿਰਖ ਕਰਦੇ ਆ ਸਾਡੇ ਏਹ ਜਦ ਵੀ ਮੁੜਦੇ ਆ ਸ਼ੈਅਰੋਂ। ਆ ਕੇ ਕਹਿਣਗੇ—‘ਚਰਨ ਕੋਰੇ, ਦੇਖ ਲਾਅ ਸਮੇਂ ਦਾ ਗੋੜ! ਜੇੜਾ ਐਨਾ ਚਿਰ ਸਾਡੇ ਈ ਟੁਕੜਿਆਂ ’ਤੇ ਪਲੁਦਾ ਰਿਆ। ਪੈਂਦਾ ਵੀ ਐਥੇ ਹੀ ਰਿਆ ਤੇਰੇ ਕੋਅਲ, ਲੱਕੜ ਦੇ ਢੱਟੇ ’ਤੇ। ਕੋਠਾ ਵੀ ਹੈਨਾ ਸੀ ਸੁਆਦ ਦਾ ਸਿਰ ਢੱਕਣ ਨੂੰ। ਉਦ੍ਰੀ ਹੁਣ ਸਾਡੀ ਐਸ ਨਾਲੋਂ ਕਿਤੇ ਵੱਡੀ ਕੋਠੀ ਆ, ਸ਼ੈਅਰ। ਮੈਂ ਤੂੰ ਅੰਦਰ ਨਈਂ ਜਾ ਸਕਦੇ ਸਿੱਧੇ। ਜਿਹੋ ਜੇਈ ਕੋਠੀ, ਉਹੋ ਜਿਆ ਦਫ਼ਤਰ ਆ ਕਚੈਰੀ। ਆਪੂੰ ਉਹ ਗੱਦੇ ਆਲੀ ਖੁਰਸੀ ’ਤੇ ਹੁੰਦਾ, ਹਮਾ-ਤੁਮਾਂ ਉਦ੍ਰੇ ਅੱਗੇ ਬੈਠੇ ਹੁੰਨੇ ਆਂ, ਲੱਕੜ ਦੇ ਢੱਟੇ ’ਤੇ। ਬੱਸ ਆਹੀ ਨਿਮੋਸ਼ੀ ਨੀ ਝੱਲੀ ਜਾਂਦੀ।’

ਲੈ ਭੈਣ, ਮੈਂ ਤੈਨੂੰ ਦੱਸ ਦਿੱਤੀ ਆ ਵਿਚਲੀ ਗੱਲ। ਅੱਗੇ ਤੂੰ ਸਿਆਣੀ ਆਂ। ਆਪੇ ਈ ਸਮਝ ਲਾਅ ਨਫਾ-ਨੁਕਸਾਨ। ਮੈਂ ਤਾਂ ਏਹੋ ਕਹੂੰ, ਦੇਖੀਂ ਕਿਤੇ ਰੱਖੇ ਨੂੰ ਮਰੀਕਾ ਨਾ ਲੈ ਜਈਂ। ਏਹ ਜਾਤ ਨੀਂ ਕਿਸੇ ਦੀ ਮਿੱਤ। ਏਹ ਨਈਂ ਚੇਤੇ ਰੱਖਦੀ ਕਿਸੇ ਦੀ ਕੀਤੀ ਕੱਤਰੀ!...ਜੇ ਰੱਖਦੀ ਹੁੰਦੀ ਤਾਂ ਆਹ ਕਨਾਲ ਭਰ ਥੈਂ ਨਾ ਜਾਂਦੀ ਮੇਰੇ ਹੱਥੋਂ! ਜਦ ਮੈਂ ਆਈ ਸੀ, ਓਅਥੇ ਬਝਦੇ ਸੀ ਡੰਗਰ, ਉਥੇਈ ਖੁਰਲੀਆਂ ਸੀ ਪਹਿਲਾਂ ਲੱਕੜ ਦੀਆਂ, ਫੇਏ ਪੱਕੀਆਂ ਵੀ ਓਥੇਈ ਬਣੀਆਂ। ਹੁਣ ਦੇਖ ਲਾਅ ਐਧਰਲੀ ਕੰਧ ਕਿੱਥੇ ਆ, ਐਸ ਬੰਨੇ ਆਲੀ। ਹੈ ਕੋਈ ਰੁਕ-ਢੰਗ! ਨਈਂ ਆ ਨਾ...? ਏਹ ਸਾਰੀ ਕਾਰਸਤਾਨੀ ਰੱਖੇ ਦੇ ਤੁਖਮ ਦੀ ਆ, ਪਾਲੇ-ਘੜਾਲੇ ਦੀ। ਔਤ ਜਾਣੇ ਨੇ ਚੰਗੀ ਤਰ੍ਹਾਂ ਲੜਿਆ ਈ ਨਈਂ ਕੇਸ। ਮੈਂ ਤਾਂ ਬਥੇਰਾ ਟਿਟਕ ਹਟੀ, ਪਈ ਵਕੀਲ ਹੋਰ ਕੋਈ, ਹੋਰ ਕੋਈ ਕਰ ਲੈ। ਪੈਹਿਆਂ ਤੋਂ ਹੱਥ ਨਾ ਘੁੱਟ। ਏਨੇ ਪਿੰਡ ਦੀ ਰੈਅ ਕਰਨੀਂ ਆਂ, ਸਾਡੀ ਨਈਂ। ਸਾਡੇ ਏਹ ਨੀਂ ਮੰਨੇ। ਏਨ੍ਹਾਂ ਪੈਰਾਂ ’ਤੇ ਪਾਣੀ ਨੀਂ ਪੈਣ ਦਿੱਤਾ। ਹਰ ਘੜੀ ਏਹੀ ਕਹਿਣ ਮੈਨੂੰ—‘ਪਿੰਡ ਨਾਲੋਂ ਪਹਿਲਾਂ ਏਹ ਤੇਰਾ ਬੰਦਾ ਆ, ਤੇਰਾ ਪੁੱਤ। ਤੂੰ ਈ ਝੁੰਨੂੰ ਪਾਲਿਆ-ਪੋਸਿਆ, ਤੂੰ ਈ ਪੜ੍ਹਾਇਆ-ਲਿਖਾਇਆ। ਏਹ ਤੇਰੀ ਰੈਅ ਪਹਿਲਾਂ ਕਰੂ। ਅੱਗੇ ਨਈਂ ਕੀਤੀ! ਅੱਗੇ ਕਿੰਨੀ ਵਾਰ ਜਿੱਤੇ ਆਂ ਆਪਾਂ, ਕਿੰਨੇ ਕੇਸ ਹੋਏ ਆਪਣੇ ਹੱਕ ’ਚ!! ਸੱਭ ਏਦ੍ਰੇ ਕਰਕੇ ਹੋਏ ਆ। ਹੁਣ ਕਿੱਦਾਂ ਚਲਿਆ ਜਾਊ ਉਲਟ? ਲੈ ਭੈਣ ਓਹੀ ਗੱਲ ਹੋਈ, ਜੇਦ੍ਰਾ ਡਰ ਸੀ। ਅਸੀਂ ਕੇਸ ਹਾਰ ਗਏ। ਹੁਣ ਦੇਖ ਲਾਅ, ਆਹ ਕੰਧ ਕਿੱਥੇ ਆਈਓ ਆ! ਹੈ ਕੋਈ ਸਾਬੂ? ਮੈਂ ਤਾਂ ਹਜੇ ਵੀ ਕਹਿੰਨੀ ਆਂ, ਏਹ ਕਸੂਰ ਈ ਸਾਰਾ ਹੈਸ ਔਤਰ ਦਾ।...ਚੱਲ ਕੰਧ ਨੂੰ ਵੀ ਮਾਰ ਗੋਲੀ। ਓਅਥੇ ਹੋਈ ਜਾਂ ਐਈਥੇ। ਥੈਂ ਈ ਸੀ ਕਨਲ ਖੰਡ। ਮੈਂ ਸਮਝੂੰ

ਦਿਚਾਂ ਈ ਦੇ ਦਿੱਤੀ ਗੁਰੂਘਰ ਨੂੰ। ਏਥੇ ਡੰਗਰ ਈ ਬੱਝਦੇ ਸੀ, ਉਹ ਮੈਂ ਬਾਅਰ ਲੈ ਗਈ ਨਮੇਂ ਡੇਰੇ। ਮੈਨੂੰ ਕਾਚਾ ਬਗੋਚਾ। ਸੁੱਖ ਨਾ' ਤਿੰਨ ਮੁਰੱਬੇ ਆ ਮੇਰੇ ਕੋਅਲ। ਪੂਰੇ ਤਿੰਨ, ਨਾ ਵੱਧ ਨਾ ਘੱਟ। ਏਹ ਤਾਂ ਇਕ ਤਰ੍ਹਾਂ ਨਾ' ਅੜੀ ਸੀ ਮੇਰੀ। ਉਹ ਪਤਾ ਕਿਉਂ? ਲੈ, ਮੈਂ ਦੱਸਦੀ ਆਂ ਤੈਨੂੰ। ਹੁਣ ਆਪੋ ਚੀ ਆਂ, ਐਥੇ ਕੇੜਾ ਕੋਈ ਓਪਰਾ...! ਜਦ ਦੀ ਮੈਂ ਆਈ ਆਂ, ਸਾਡੇ ਏਹ ਓਦੋਂ ਤੋਂ ਪ੍ਰਧਾਨ ਚੱਲਏਓ ਸੀ ਐਸੇ ਗੁਰਦੁਆਰੇ ਦੇ। 'ਹਸਾਬ-ਕਤਾਬ ਸਾਰਾ ਏਨ੍ਹਾ ਕੋਅਲ, ਖਰਚ-ਵਰਚ ਵੀ ਆਪੂੰ ਈ ਕਰਨ। ਕਦੀ ਕੋਈ ਹੋਰ ਨਈਂ-ਫੇਰ ਨਈਂ, ਵਾਧ-ਘਾਟ ਨਈਂ। ਤੂੰ ਮੀਂ ਕਰਦੀ ਈ ਆਂ ਓਥੇ, ਦੱਸ ਵਾਧ-ਘਾਟ ਹੁੰਦੀ ਗੁਰੂ ਘਰ ਨਾ'? ਨਈਂ ਨਾ ਹੁੰਦੀ!.. ਐਈਥੇ, ਅੱਧਾ ਪਿੰਡ ਫੇਏ ਵੀ ਚੂੰ-ਚੱੜਕ ਕਰੀ ਈ ਜਾਇਆ ਕਰੇ। ਤੇਰਾ ਜਾਮਣ ਵੇਹੜਾ ਸੱਭ ਤੋਂ ਔਖਾ। ਮਤਬੰਨੇ ਉਨ੍ਹਾਂ ਤੋਂ ਅੱਗੇ। ਬੱਸ ਨੁਕਸਾਂ ਕੱਢੀ ਜਾਣ ਸਾਡੇ ਏਨ੍ਹਾਂ 'ਚ। ਪਰ੍ਹੇ-ਪਰਾਰ ਜਏ ਵੀ ਹੈਦਾਂ ਈ ਹੋਈ। ਗੁਰਪੁਰਬ ਸੀ ਕਿਸੇ ਗੁਰੂ ਦਾ। ਮੈਨੂੰ ਤਾਂ ਹੁਣ ਚੇਤੇ ਨਈਂ, ਕੇੜੇ ਗੁਰੂ ਦਾ ਸੀ। ਲੈ ਭੈਣ, ਹਰ ਵਾਰ ਆਂਗੂ ਉਦੋਂ ਵੀ ਸਾਡੇ ਏਨ੍ਹਾਂ ਅੱਗੇ ਲੱਗ ਕੇ ਸਾਰਾ ਚੱਕਣ ਚੱਕਿਆ। ਪੰਦਰਾਂ-ਵੀਹ ਦਿਨ ਪਹਿਲਾਂ ਪ੍ਰਭਾਤ ਫੇਰੀ ਤੋਰ ਲਈ। ਸਾਰੇ ਘਰ ਜੱਟਾਂ ਦੇ, ਵਿਚੋਈ ਤਖ਼ਾਣ, ਵਿਚੋਈ ਝੀਰ ਸਰ੍ਹੇੜੇ ਚਮਾਰ। ਵਿਚੋਈ ਬੁੜੀਆਂ, ਵਿਚੋਈ ਬੰਦੇ, ਨਿੱਕੇ-ਨਿਆਣੇ ਸੱਭ ਤੋਂ ਮੋਹਰੇ। ਮਾਰ ਫੜ ਕੇ ਭੁੰਡ-ਪਟਾਕੇ, ਬਾਜੇ ਢੋਲਕੀਆਂ, ਛੈਣੇ ਚਿਮਟੇ। ਲੈ ਭੈਣ, ਪਹਿਲਾ ਈ ਦਿਨ, ਮਹਿੰਗੇ ਹੋਣਾਂ ਦਿਓ ਚਾਹ ਪੀ ਕੇ ਹਜੇ ਨਿਕਲੇ ਈ ਸੀ ਬਾਅਰ। ਹਾਅ ਨੰਜੋ-ਘੜੰਜੋ ਜਿਆ ਆ ਨਾ ਮਤਬੰਨਿਆਂ ਦਾ, ਜੇੜਾ ਹੁਣ ਨੰਜਣ ਸੁੰਹ ਬਣਿਆ ਫਿਰਦਾ, ਸਾਡੇ ਏਨ੍ਹਾਂ ਨੂੰ ਪਤਾ ਕੀ ਕਹਿੰਦਾ? ਕਹਿੰਦਾ-ਲੰਬੜਾ ਗਰਾਈ ਆਲੀ ਪਰਚੀ ਚੰਗੀ ਤਰ੍ਹਾਂ ਭਰੀਂ। ਅੱਗੇ ਆਂਗੂ ਨਾ ਕਰੀਂ, ਵੱਡੀ 'ਤੇ ਪੰਜਾਹ, ਛੋਟੀ 'ਤੇ ਪੰਜ। ਲੈ ਭੈਣ ਸਾਡੇ ਏਨ੍ਹਾਂ ਨੂੰ ਐਨਾ ਗੁੱਸਾ ਆਇਆ, ਐਨਾ ਆਇਆ ਪਈ ਸਾਂਭਿਆ ਨਾ ਜਾਏ। ਆਉਣਾ ਈ ਸੀ ਭੈਣ। ਆਖ਼ਿਰ ਪਿੰਡ ਦਾ ਲੰਬੜਦਾਰ, ਗੁਰੂਘਰ ਦਾ ਪ੍ਰਧਾਨ ਸੀ ਏਹ!..ਹੋ ਗਈ ਹੋਣੀ ਕਿਤੇ, ਮੈਂ ਨਈਂ ਕਹਿੰਦੀ ਨਈਂ ਹੋਈ ਹੋਣੀ। ਏਦਾਂ ਵੀ ਕਿਤੇ ਹੋ ਗਈ ਹੁੰਦੀ। ਵਾਧ-ਘਾਟ ਵੀ ਹੋ ਜਾਂਦੀ ਆ ਕਿਤੇ। ਬੰਦਾ ਆ ਆਖ਼ਿਰ, ਰੱਬ ਤਾਂ ਹੈ ਨਈਂ। ਹੁਣ ਉਮਰ ਵੀ ਦੇਖ ਲਾਅ ਕੇੜੀ ਆ। ਬੋੜਾ ਕੰਮ ਕੀਤਾ! ਬੜੀ ਸੇਵਾ ਕੀਤੀ ਆ ਗੁਰੂਘਰ ਦੀ। ਏਹ ਤਾਂ ਉਨੂੰ ਚਾਹੀਦਾ ਸੀ ਟੋਕਣ ਆਲੇ ਨੂੰ। ਪਈ ਬੰਦਿਆ ਤੂੰ ਥਾਂ ਕੁ ਥਾਂ ਦੇਖ ਲਾਅ, ਟੈਮ-ਕੁਟੈਮਈ ਬਚਾਰ ਲਾਅ। ਲੈ ਭੈਣ, ਏਨ੍ਹਾਂ ਓਸੇਲੇ ਵਗਾਹ ਕੇ ਮਾਰੀ ਪਰਚੀ ਉਦੇ ਮੂੰਹ 'ਤੇ। ਕਿਹਾ-ਲੈ ਤੂੰ ਚੁੱਕ ਤੂੰ ਭਰ ਲਾਅ। ਹੋਰ ਵੀ ਕੁਸ਼ ਕੇਹੀ ਹੋਊ ਖਿਝੇ-ਖਪੇ ਨੇ। ਉਹ ਮੈਂ ਨਈਂ ਸੁਣੀ। ਸੱਚੀ ਗੱਲ ਆ ਨਈਂ ਸੁਣੀ। ਮੈਂ ਕਿਉਂ ਬੁਠ ਮਾਰਾਂ। ਮੈਨੂੰ ਤਾਂ ਫੇਏ ਬੋਲ-ਕਬੋਲ ਈ ਸੁਣੇ। ਅੱਧੇ ਕੁ ਬੰਦੇ ਓਧਰ, ਅੱਧੇ ਕੁ ਏਧਰ ਏਨ੍ਹਾਂ ਅਲ। ਮਾਰ ਫੜ ਕੇ ਤੂੰ-ਤੂੰ, ਮੈਂ-ਮੈਂ, ਹੱਥੋ-ਪਾਈ, ਗਾਲੋ-ਗਾਲੀ। ਉਪਰੋਂ ਸਵੇਰਾ-ਸਵੇਰਾ। ਰੀਣ ਭਰ ਦੀ ਉੱਚੀ-ਨੀਮੀਂ ਚੌਹ ਪਿੰਡੀਂ ਸੁਣੇ। ਆਂਢ-ਗੁਆਂਢ ਪਿੰਡ ਸਾਰੇ 'ਕੱਠੇ ਹੋ ਗਏ। ਉਹ ਫਿੱਟ-

ਲਾਠੂਤਾਂ ਪਾਉਣ। ਆਖਣ—ਅੰਮ੍ਰਿਤ ਵੇਲਾ, ਅਕਲ ਕਰੋ ਕੁਸ਼! ਕੰਮ ਕਿਸੇ ਤੁਰਿਓਂ
ਆਂ, ਕਰੀ ਕੁਸ਼ ਜਾਨੇ ਆਂ। ਆਹੀ ਸਿਖ-ਮੱਤ ਗੁਰੂਘਰ ਦੀ। ਲੈ ਭੈਣ, ਹੋਰ ਤਾਂ ਮੈਨੂੰ
ਕਿਹੋ ਦਾ ਪਤਾ ਨਈਂ, ਸਾਡੇ ਏਨ੍ਹਾਂ ਤਾਂ ਵਾਅਲੀਓ ਨਿਮੋਸ਼ੀ ਮੰਨੀ। ਏਹ ਨੀਂ ਗਏ ਓਦਣ
ਤੋਂ ਕਿਧਰੇ ਵੀ। ਨਾ ਕਿਸੇ ਕੱਠ-ਮੱਠ 'ਚ, ਨਾ ਗੁਰਦੁਆਰੇ। ਹਾਲੀਂ ਆਹ ਆ, ਗੁਆਂਢ
ਮੱਥਾ। ਚਿੱਤ ਕਰੋ ਤਾਂ ਸ਼ਹੀਦੀਂ ਭਾਮੇਂ ਜਾ ਜੂ ਆਉਣ। ਮੈਂ ਜਰੂਰ ਜਾਨੀ-ਆਉਨੀ ਆਂ
ਸੰਗਰਾਂਦ-ਮੱਸਿਆ। ਓਦਾਂ ਦੱਸਦੀ ਆਂ ਤੈਨੂੰ ਜਦ ਦੇ ਏਹ ਗੁੱਸੇ-ਰਾਜੀ ਹੋਏ ਆ, ਓਦੋਂ
ਤੋਂ ਘੋਸ-ਘੋਸ ਹੁੰਦੀ ਈ ਰਹਿੰਦੀ ਆ ਗੁਰਦੁਆਰੇ।

“ਸਾਡੇ ਉਥੇ ਵੀ ਆਹੀ ਹਾਲ ਆ, ਐਥੇ ਆਲਾ। ਉਥੇ ਵੀ ਲੈਂਗਾਂ ਖਿਚਣ
ਆਲੇ ਬੜੇ ਹੈਗੇ, ਇਕ ਦੂਜੇ ਦੀਆਂ। ਏਹ ਤਾਂ ਦੇਅਰ ਤੇਰਾ ਜੁੱਤੀ ਦੇ ਜ਼ੋਰ ਨਾਲ ਸਾਂਭੀ
ਜਾਂਦਾ ਸੱਭੇ ਕੁਸ਼। ਭਰਿਆ ਪਸਤੌਲ ਹਰ ਵੇਲੇ ਡੱਬ 'ਚ ਰਹਿੰਦਾ।”

ਕਿਹਾ ਤਾਂ ਮੈਂ ਮੀਂ ਸਾਡੇ ਏਨ੍ਹਾਂ ਨੂੰ ਬਓਤ ਆਰੀ ਆ, ਪਈ ਖਸਮਾਂ-ਖਾਣੀ
ਦੁਨਾਲੀ ਪੂਛ ਦੇਣ ਨੂੰ ਰੱਖੀਊ ਆ, ਐਨੀ ਮਹਿੰਗੀ। ਹੋਰ ਨਈਂ ਬੰਦਾ ਮੋਢੇ ਪਾ ਕੇ ਗੋੜਾ-
ਗੂੜਾ ਈ ਮਾਰ ਆਏ ਬਾਅਰ-ਅੰਦਰ। ਸਾਡੇ ਏਹ ਨੀ ਏਸ ਗੱਲੇ ਰਾਜ਼ੀ। ਏਨ੍ਹਾਂ ਦਾ
ਸੁਭਾਅ ਨੀਂ ਐਹੋ ਜਿਆ। ਏਹ ਕਹਿਣਗੇ—ਚਰਨ ਕੋਰੇ ਨਿੰਮ ਕੇ ਚੱਲਣਾ ਚਾਹੀਦਾ ਬੰਦੇ
ਨੂੰ, ਨਿੰਮੇ ਕੇ। ਕੀ ਰੱਖਿਆ ਆਕੜ-ਫਾਕੜ 'ਚ। ਚਾਰ ਦਿਨ ਖ਼ਬਨੀ ਜੀਣਾ ਕਿ ਨਈਂ।
ਮੈਂ ਤਾਂ ਕਹੂੰ ਪਈ ਭਾਗਵਾਨੇ, ਤੂੰ ਮੀਂ ਬਣਾ ਕੇ ਰੱਖਿਆ ਕਰ ਹਰ ਕਿਸੇ ਨਾ'। ਐਮੇਂ ਨਾ
ਹਰੇਕ ਨਾ' ਫਸੀ ਰਿਆ ਕਰ।...ਗੱਲ ਏਨ੍ਹਾਂ ਦੀ ਮੈਨੂੰ ਕਦੀ-ਕਦਾਈਂ ਚੰਗੀ ਵੀ ਬਓਤ
ਲੱਗਦੀ। ਬੰਦੇ ਫੇਏ ਵੀ ਬੰਦੇ ਈ ਹੁੰਦੇ। ਅਸੀਂ ਤੀਮੀਆਂ ਮਾਨਣੀਆਂ ਨੀਂ ਐਨੀਂ ਦੂਰ ਦੀ
ਸੋਚਦੀਆਂ!...ਫੇਏ ਮੈਂ ਸੋਚਦੀ ਆਂ ਕ੍ਹਾਨੂੰ ਜਾਣਾ ਸੀ ਕੜੀ-ਕਚੈਰੀ, ਐਸ ਬੈਂ ਬਦਲੇ।
ਗੁਰੂ ਘਰ ਤਾਂ ਸੱਭ ਦਾ ਸਾਂਝਾ। ਸਬਰ-ਸਤੋਖ ਵੀ ਚਾਹੀਦਾ ਥੋੜਾ-ਬਓਤ। ਵਾਗਲ੍ਹਾ ਈ
ਸੀਗਾ, ਓਅਥੇ ਨਾ ਹੋਇਆ, ਐਥੇ ਸਈ। ਰਲ੍ਹ-ਮਿਲ੍ਹ ਕੇ ਰਹਿਣਾ ਚਾਹੀਦਾ ਹਰੇਕ ਨੂੰ।

“ਜੇ ਏਥੇ ਈ ਰਹਿਣਾ ਤਾਂ ਰਹਿਣਾ ਵੀ ਰਲ੍ਹ ਮਿਲ੍ਹ ਕੇ ਆ, ਤਾਂ ਓਦ੍ਹੀ ਕੀ ਲੋੜ
ਸੀ ਬੰਮ ਜਏ ਦੀ। ਐਨਾ ਮਨੀ ਜੁ ਖਰਚਿਆ, ਪਿੱਛੋਂ ਕੋਰ ਭਰ ਬਾਅਰ। ਏਹੋ ਰਕਮ ਕਿਤੇ
ਐਥੇ ਲਾਉਂਦੀ ਅੰਦਰ। ਜਿੰਦਾਂ ਜੇਠ ਮੇਰਾ ਕਹਿੰਦਾ ਸੀ ਓਦਾਂ ਕਰਦੀ।”

ਕਰਨਾ ਤਾਂ ਓਦਾਂ ਈ ਸੀ ਈ...ਈ..., ਚਿੱਤ ਜੇਆ ਔਤਰਾਂ ਮੰਨਿਆ ਨਈਂ।
ਅੜੀ ਜੇਈ ਕਰ ਗਿਆ ਜਾਣੋਂ ਬੇ'ਸਾਬ੍ਹੀ ਜਈ।...ਅੜੀ ਵੀ ਐਮੇ ਨੀਂ ਕੀਤੀ। ...ਏਹ ਵੀ
ਕਿਸੇ ਗੱਲ 'ਤੇ ਹੋਈ ਆ। ਇਕ ਤਾਂ ਹਾਅ ਸੀ ਪ੍ਰਭਾਤ ਫੇਰੀ ਆਲੀ। ਤੇਰਾ ਜਾਮਣ
ਵੇਹੜਾ, ਮਤਬੰਨਿਆਂ ਦੀ ਜਟਵੈੜ ਤਾਂ ਉਦੋਂ ਦੇ ਰੜਕੀ ਜਾਂਦੇ ਸੀ ਮੈਨੂੰ, ਤੇਏ ਚਮਾੜੁਲੀ
ਹੁਣ ਹੈਦ੍ਰੇ ਕਰਕੇ ਖੁੱਭੀ ਆ ਮੇਰੇ ਢਿੱਡ 'ਚ, ਹੈਸੇ ਵਕੀਲੜੇ ਜੇਏ ਕਰਕੇ। ਤੂੰ ਆਪੂੰ ਸੋਚ
ਪਈ ਪਿੰਡ ਦਾ ਹੋਵੇ ਲੰਬੜਦਾਰ, ਸਾਰਿਆਂ ਤੋਂ ਵੱਡਾ ਜੱਟ-ਜੀਮੀਂਦਾਰ, ਮੇਰਾ ਕਹਿੰਦਾ-
ਕਹਾਉਂਦਾ ਸਰਦਾਰ ਬੈਠਾ ਹੋਵੇ ਲੱਕੜ ਦੇ ਫੱਟੇ 'ਤੇ...ਤੇ ਉਹ ਮੰਗ-ਖਾਣੀ ਜਾਤ, ਟਕੇ

ਜਾ ਬੰਦਾ ਹੋਵੇ ਖੁਰਸੀ 'ਤੇ ਬੈਠਾ। ਏਨਾ ਵੀ ਹੁੰਦਾ ਤਾਂ ਜਰ-ਜੁਰ ਜਾਣਾ ਸੀ ਮੈਂ। ਹਉ-ਪਰੇ ਕਰ ਦੇਣੀ ਸੀ ਔਖੇ-ਸੌਖੇ। ਏਹ ਤਾਂ ਜਿੱਦਣ ਦਾ ਮੈਨੂੰ ਪੂਰੀ ਗੱਲ ਦਾ ਪਤਾ ਲੱਗਾ, ਓਦਣ ਦਾ ਤਾਂ ਮੈਨੂੰ ਤੜਫਾ ਜਿਆ ਹੋਈ ਜਾਂਦਾ। ਮੇਰੇ ਅੰਦਰੋਂ ਜਾਣੋ ਬਲੁ-ਬਲੁ ਉੱਠਦੀਆਂ। ਮੈਨੂੰ ਤਾਂ ਅੱ ਲੱਗਦਾ ਜਿੱਦਾਂ ਬਦਲਾ ਲਿਆ ਆ, ਰੱਖੇ ਦੇ ਟੱਬਰ ਨੇ ਸਾਡੇ ਦੋਨਾਂ ਤੋਂ। ਵਿੱਚੋਈ ਏਨ੍ਹਾਂ ਤੋਂ, ਵਿੱਚੋਈ ਮੇਰੇ ਤੋਂ। ਬੱਸ ਆਹੀ ਕਸਰ ਲਗਦੀ ਮੈਨੂੰ। ਨਈਂ, ਅੱਗੇ ਨੀਂ ਕੀਤੀ ਕਦੇ। ਅੱਗੇ ਵੀ ਜਾਂਦੇ-ਆਉਂਦੇ ਸੀ ਈ ਉਦ੍ਢੇ ਕੋਅਲ। ਸਾਡੇ ਏਹ ਤਾਂ ਫੜਦੇ ਈ ਨਈਂ ਸੀ ਕਿਸੇ ਹੋਰਸ ਨੂੰ। ਕਹਿੰਦੇ ਹੁੰਦੇ ਸੀ—ਘਰ ਦਾ ਬੰਦਾ ਆ ਮਾਰੂ ਵੀ ਤਾਂ ਵੀ ਧੁੱਪੇ ਨਾ ਸੁੱਟ।...ਧੁੱਪੇ ਤਾਂ ਕੀ ਓਨ੍ਹੇ ਤਾਂ ਹੁਣ ਤਾਈਂ ਤੱਤੀ ਵਾਅ ਨਈਂ ਲੱਗਣ ਦਿੱਤੀ ਸਾਡੇ ਏਨ੍ਹਾਂ ਨੂੰ। ਏਹ ਉਦ੍ਢੀ ਪਿੱਠ ਸੁਣਦੀ ਆ। ਸਾਡੇ ਸਾਰੇ ਕੇਸ ਠੋਕ ਵਜਾ ਕੇ ਜਿੱਤੇ ਆ। ਫੇਢੇ ਸੱਚੀ ਗੱਲ ਆ ਪੈਹਾ-ਧੇਲਾ ਵੀ ਕੋਈ ਨੀਂ ਲਿਆ। ਏਹ ਉਦ੍ਢੀ ਪਿੱਠ ਸੁਣਦੀ ਆ। ਏਹ ਤਾਂ ਪਿਛਲੀ ਤੋਂ ਪਿਛਲੀ ਵੇਰਾਂ ਪਤਾ ਨਈਂ ਕੀ ਖੜੱਪਾ ਲੜਿਆ ਮੌਤ-ਪੈਣੇ ਨੂੰ।...ਸਾਡੇ ਏਹ ਤਾਂ ਬੱਸ ਆਹੀ ਕੈਹਣ ਗਏ ਸੀ ਏਨੂੰ ਪਈ ਅਸੀਂ ਕੇੜਾ ਬੈਠੇ ਰਹਿਣਾ। ਸਾਰਾ ਕੁਝ ਮੁੰਡਿਆਂ ਦਾ ਈ ਆ। ਏਨ੍ਹਾਂ ਈ ਸਾਂਭਣਾ ਸਾਡੇ ਪਿੱਛੋਂ। ਏਹ ਤਾਂ ਜਿੰਨਾ ਚਿਰ ਸਾਹ-ਪ੍ਰਾਣ ਚਲਦੇ ਆ ਸਾਰੀ ਪੈਲੀ ਤਾਂ ਨਈਂ ਨਾ ਛੱਡੀ ਜਾਂਦੀ! ਤੂੰ ਆਪੂੰ ਦੱਸ ਛੱਡ ਹੁੰਦੀ? ਨਈਂ ਨਾ ਛੱਡ ਹੁੰਦੀ। ਐਸੇ ਲਈ ਸਾਡੇ ਏਹ, ਤਿੰਨੋਂ ਮੁਰੱਬੇ ਪੰਜੀਂ ਥਾਈਂ ਵੰਡ ਆਏ, ਤਸੀਲੇ ਜਾ ਕੇ। ਵੱਡਾ ਬਲਕਾਰਾ ਤਾਂ ਸਿੱਧੜ ਆ ਬਚਾਰਾ। ਉਨ੍ਹੇ ਤਾਂ ਕੋਈ ਤਿੰਨ-ਪੰਜ ਨੀਂ ਕੀਤੀ। ਆਹ ਜੇੜਾ ਵਿਚਕਾਰਲਾ ਆ ਨ੍ਹਾ ਜਿੰਦਰ, ਏਸ ਕੁੱਤੇ ਦੀ ਪੂਛ ਨੇ ਪਤਾ ਕੀ ਕੀਤਾ? ਏਨ੍ਹੇ ਸਾਰੀ ਕਾਫ਼ੀ ਉਨੂੰ ਜਾ ਦੱਸੀ, ਉਸੇ ਅੱਗ-ਲੱਗੜੇ ਪਾਲੇ ਨੂੰ। ਉਨ੍ਹੇ ਐਦਾਂ ਦਾ ਪੱਟੂ ਪਾਇਆ, ਐਦਾਂ ਦਾ ਪੱਟੂ ਪਾਇਆ ਮੇਰੇ ਸਿੱਧ-ਪੱਧਰੇ ਜਿੰਦਰ 'ਤੇ ਪਈ ਏਨ੍ਹੇ ਚੁੱਕ ਕੇ ਦਰਖਾਸ ਦੇ 'ਇਤੀ। ਅਖੇ ਮਾਂ-ਪੇਏ ਦਾ ਹਿੱਸਾ ਇਕ ਹੁੰਦਾ, ਦੋ ਨਈਂ। ਪਹਿਲਾਂ ਤਾਂ ਭਾਮੇਂ ਮੈਂ ਮੰਨ ਈ ਜਾਂਦੀ, ਹੁਣ ਤਾਂ ਮੈਂ ਮੀਂ ਪੇਏ ਦੀ ਧੀ ਨਈਂ ਜੇ ਲੀਹੇ ਨਾ ਪਾ ਕੇ ਹਟ੍ਵੇ, ਵਿਚੋਈ ਉਨੂੰ ਕੰਜਰ ਦੀ ਮਾਰ ਪਾਲੇ ਨੂੰ, ਵਿਚੋਈ ਜਿੰਦਰ ਨੂੰ।...ਓਦਣ ਦੇ ਰੰਨ-ਖਸਮ ਮੱਥੇ ਨੀ ਲੱਗੇ ਮੇਰੇ, ਪਤਾ ਨਈਂ ਕਿੱਥੇ ਉੱਜੜਿਓ ਆ!

“ਕਸੂਰ ਤਾਂ ਫੇਢੇ ਤੇਰੇ ਮੁੰਡੇ ਦਾ ਹੋਇਆ, ਉਹ ਕਾਨੂੰ ਗਿਆ ਪਾਲੇ ਕੋਅਲ....?”

ਆਹੀ ਤਾਂ ਮੈਂ ਪਿੱਟਦੀ ਆਂ!...ਚੱਲ ਜੇ ਗੰਦੀ 'ਲਾਦ ਚਲੇ ਈ ਗਈ ਸੀ ਤਾਂ ਉਹੀ ਅਕਲ ਕਰਦਾ ਕੁਝ। ਰੋਕਦਾ ਉਨੂੰ ਦਰਖਾਸ ਦੇਣੋਂ। ਸਮਝਾਉਂਦਾ ਉਨੂੰ। ਕੋਈ ਚੰਗੀ ਸਿੱਖ ਮੱਤ ਦਿੰਦਾ।...ਪੁੱਠੇ ਰਾਹ ਨਾ ਪਾਉਂਦਾ।...ਮੈਨੂੰ ਪੱਕਾ ਪਤਾ ਆ ਉਨ੍ਹੇ ਜਿੰਦਰ ਸਾਡੇ ਨੂੰ ਪੁੱਠੇ ਰਾਹ ਪਾਉਣਾ ਈ ਪਾਉਣਾ ਸੀ। ਏਹ ਵੀ ਇਕ ਤਰ੍ਹਾਂ ਨਾ' ਰੜਕ ਕੱਢੀ ਉਨ੍ਹੇ। ਮੈਂ ਦੱਸਦੀ ਤੈਨੂੰ। ਏਸੇ ਜਿੰਦਰ ਦੇ ਵਿਆਹ ਦੀ ਗੱਲ ਆ। ਮੈਂ ਅਪਣੀ ਅਲੋ ਖਬਰੀ ਕਿੰਨੇ ਤੋੜੇ ਭੇਜੇ ਚੱਕੀ 'ਤੇ! ਸ਼ੈਤ ਵੀਹਾਂ ਉੱਪਰ ਤਿੰਨ ਸੀ ਕਿ ਚਾਰ। ਪੱਕ ਚੇਤੇ

ਨਈਂ। ਗਏ ਵੀ ਹੋਸੇ ਈ ਫਵੇ-ਕੁੱਟਣੀ ਲਾਜੇ ਹੱਥੀਂ। ਛੱਟੇ-ਬਣਾਏ ਵੀ ਏਨੇ, ਭਰੇ ਵੀ ਏਨੇ। ਨਾਲ ਵੀ ਏਹੀ ਗਈ ਟਰਾਲੀ 'ਤੇ। ਲੈ ਕੁੜੇ ਜਦ ਆਟਾ ਪੀਸ ਹੋ ਕੇ ਆਇਆ, ਤੜੇ ਵੀਹਾਂ ਤੋਂ ਵੀ ਘਟਣ। ਮੈਂ ਪੁੱਛਿਆ—ਕੁੜੇ ਬਾਕੀ ਦਾ ਆਟਾ ? ਏਹ ਦੱਸੋ ਈ ਕੁਸ਼ ਨਾ। ਆਖੋ—ਮੈਨੂੰ ਕੀ ਪਤਾ। ਉਨੂੰ ਪੁੱਛ ਜਿਨ੍ਹੇ ਪੀਠਾ। ਮੈਨੂੰ ਹੋਰ ਸ਼ਿਕਾ ਹੋ ਗਈ। ਮੈਂ ਕਹਿ ਬੈਠੀ—ਤੂੰ ਤਾਂ ਨਈਂ ਲਿਆਈ ਵਿਚੋਂ ? ਲੈ ਭੈਣ, ਮੇਰੇ ਆਹ ਗੱਲ ਹਜੇ ਮੂੰਹ ਈ 'ਚ ਸੀ। ਏਹ ਪੈ ਨਾ ਗਈ ਮੈਨੂੰ ਚਾਰੇ ਖੁਰ ਚੁੱਕ ਕੇ ! ਕਹਿੰਦੀ—ਸਰਦਾਰਨੀਏਂ, ਮੈਂ ਏਨੀਂ ਗਈ ਗੁਜਰੀਓ ਨਈਂ ਪਈ ਤੇਰਾ ਆਟਾ ਚੋਰੀ ਕਰਦੀ ਫਿਰਾਂ। ਮੇਰੇ ਹਜੇ ਕਰ-ਪੈਰ ਚਲਦੇ ਆ। ਏਨ੍ਹਾਂ ਹੱਥਾਂ-ਪੈਰਾਂ ਨੇ ਹੁਣ ਤਾਈਂ ਕਰ-ਕਮਾ ਕੇ ਖਾਧਾ, ਛਲ-ਛਰੇਬ ਕਰਕੇ ਨਈਂ। ਜੇ ਨਈਂ ਯਕੀਨ ਤਾਂ ਪੁੱਛ ਲੈ ਚੱਕੀ ਆਲੇ ਚਾਨਣ ਤੋਂ। ਮੈਂ ਮੁੱਲ ਲਿਆਈਂ ਆਂ ਆਟਾ। ਅੱਗੇ ਵੀ ਲਿਆਉਂਦੀ ਆਂ, ਹੁਣ ਵੀ ਲਿਆਈ ਆਂ।

ਲੈ ਭੈਣ, ਉਦੀ ਹਾਅ ਗੱਲ ਸੁਣਾਦਿਆਂ ਸਾਰ ਮੇਰਾ ਤਾਂ ਅੰਦਰ-ਬਾਅਰ ਜਾਣੋਂ ਕੋਲ੍ਹੇ ਹੋ ਗਿਆ। ਮੇਰੀ ਤਾਂ ਸੁੱਧ-ਬੁੱਧ ਈ ਮਾਰੀ ਗਈ। ਮੈਂ ਸੋਚਾਂ—ਏਨੂੰ ਏਨੀ ਤੁੱਖਣਾ ਦਿੱਤੀ ਕਿੰਨੇ ਆਂ। ਅੱਗੇ ਤਾਂ ਕਦੇ ਕੁਸਕਦੀ ਨਈਂ ਸੀ ਮੇਰੇ ਮੂੰਹਰੇ ! ਮੇਰਾ ਇਕ ਜੀਅ ਕਰੇ ਏਨੂੰ ਗੁਤਨੀਓ ਫੜ ਕੇ ਘੁਮਾਮਾਂ, ਨਾਲੇ ਮਾਰਾਂ ਏਦੂੰ ਲਿੱਤਰ। ਫੇਏ ਰੱਬ ਜਾਣੇ ਪਤਾ ਨਈਂ ਕਿੰਦਾਂ ਅਪਣਾ ਆਪ ਸੰਭਾਲਿਆ। ਮੈਂ ਕਿਹਾ—ਚਰਨ ਕੋਰੇ ਛੱਡ ਪਰਾਂ ! ਬੁੱਢੀ ਜਾਨ ਆਂ ਐਮੋਂ ਨਾ ਜਾਹ ਜਾਂਦੀ ਹੋ ਜਏ। ਖਾਹ-ਮੁਖਾਹ ਦਾ ਖੂਨ ਪੈ ਜੂ ਸਿਰ। ਏਹ ਤਾਂ ਜਾਤ ਈ ਐਹੀ ਜਈ ਆ, ਤੂੰ ਤਾਂ ਸਿਆਣੀ ਬਣ। ਲੈ ਭੈਣ, ਓਦਾਂ ਤਾਂ ਭਮੋਂ ਮੈਂ ਮੀਂ ਓਸਲੇ ਹਉ-ਪਰੇ ਕਰ ਛੱਡਦੀ। ਆਟਾ ਈ ਸੀ ਨਾ ਦੈਹ-ਦਸੇਰ। ਡੰਗਰਾਂ-ਪਸ਼ੂਆਂ ਨੂੰ ਵੀ ਧੂੜ ਈ ਛੱਡੀ ਦਾ ਖੁਰਲੀਆਂ 'ਚ। ਪਰ, ਏਸ ਚਮਾਰੀ ਦੀ ਧੌਂਸ ਜਾਣੋਂ ਮੈਨੂੰ ਖਾਈ ਈ ਤੁਰੀ ਗਈ, ਅੰਦਰੋਂ-ਅੰਦਰ। ਓਸਲੇ ਤਾਂ ਉਨੂੰ ਮੈਂ ਕੁਸ਼ ਨੀ ਕਿਹਾ। ਏਹ ਆਪਣੇ ਕੰਮ ਲੱਗੀ ਰਈ, ਮੈਂ ਵੀ ਅੰਦਰ ਦਾ ਬਾਅਰ ਦਾ ਦੇਖਦੀ ਸੁਣਦੀ ਰਈ। ਤਕਾਲੀਂ ਏਹ ਜਾਣ ਲੱਗੀ ਘਰ ਨੂੰ, ਮੈਂ ਰੋਕ ਲਈ। ਮੈਂ ਕਿਹਾ—ਤੈਨੂੰ ਮੂੰਹ 'ਤੇ ਕਰਾਉਂਦੀ ਆਂ ਚਾਨਣ ਤਖ਼ਾਣ ਦੇ। ਚਾਨਣ ਨੂੰ ਮੈਂ ਪਹਿਲੋਂ ਈ ਪੱਕ ਕਰ ਆਈ ਸੀ, ਉਦੂੰ ਘਰ ਜਾ ਕੇ। ਉਨੂੰ ਸਿੱਧੀ ਏਦੂੰ ਮੂੰਹ 'ਤੇ ਮਾਰੀ ਆਉਂਦੇ ਨੇ, ਕਿਹਾ—'ਤੂੰ ਦਸ ਸੇਅਰ ਆਟਾ ਲਿਆਈ ਨਈਂ। ਦੱਸ ਪੈਹੇ ਦਿੱਤੇ ?' ਏਹ, ਭੈਣ ਉਦੂੰ ਫੇਏ ਗਲੁ ਪੈਣ ਨੂੰ ਫਿਰੇ। ਆਖੋ—'ਭੁੱਖੜਾ ਚਾਰ ਜਮਾਨੇਂ ਦਿਆ, ਹੈਅ ਕੋਈ ਤੇਰਾ ਦੀਨ-ਅਮਾਨ ! ਜਿੱਥੋਂ ਰਤਾ ਕੁ ਤੈਨੂੰ ਚੁੱਟਕੀ ਲੱਭਦੀ ਆ, ਉਦੂੰ ਚੱਡਿਆਂ 'ਚ ਜਾ ਵੜਦਾਂ। ਕੁਸ਼ ਖੌਫ ਕਰ, ਉੱਪਰ-ਆਲੇ ਦਾ। ਦੱਸ, ਅੱਗੇ ਨੀਂ ਲਿਆਉਂਦੀ ਆਟਾ... ! ਅੱਗੇ ਨੀਂ ਹੁਧਾਰ-ਸੁਧਾਰ ਚੱਲਦਾ ! ! ਅੱਗੇ ਕਦੇ ਰੱਖੇ ਆ ਤੇਰੇ ਪੈਹੇ.. ? ਕਦ ਮੈਂ ਤੈਨੂੰ ਕਿਹਾ, ਏਹ ਲੰਬੜਾਂ ਆਲੇ ਆਟੇ 'ਚ ਪਾ ਲਈਂ।' ਲੈ ਭੈਣ ਉਦੀ ਵੀ ਏਨੂੰ ਇੱਕ ਨੀਂ ਚੱਲਣ ਦਿੱਤੀ। ਉਲਟਾ ਕਹਿੰਦੀ ਉਨੂੰ—'ਆ ਲੈਣ ਦੇ ਮੇਰੇ ਪਾਲ ਸੂੰਹ ਨੂੰ ! ਉਹ ਬਣਾਉ ਤੈਨੂੰ ਬੰਦੇ ਦਾ ਪੁੱਤ। ਫੇਏ ਦੇਖੀਂ ਤੇਰਾ ਕੀ ਹਾਲ ਕਰਦਾ.... ! ਓਦਾਂ ਤਾਂ ਉਦੂੰ ਗੋਡੇ ਮੁੱਢੋਂ ਨੀ ਉੱਠਦਾ... !'

ਲੈ ਭੈਣ, ਹਾਅ ਘੋਸ-ਘੋਸ ਹਜੇ ਚਲਦੀਓ ਈ ਸੀ, ਸਾਡੇ ਏਹ ਓਸਲੇ ਆ ਪੁੱਜੇ ਘਰੇ। ਗੈਏਓ ਸੀ ਕਿਤੇ। ਖ਼ਨਬੀ ਤਰੀਕ-ਤਰੂਕ ਸੀ, ਖ਼ਬਨੀ ਹੋਦਰੇ ਕਿਤੇ ਸੀ, ਚੇਤੇ ਨਈਂ। ਏਨ੍ਹਾਂ ਫੱਟ ਗੱਲ ਸਮਝ ਲਈ ਸਾਰੀ। ਲੈ ਭੈਣ, ਐਨੀ ਉਮਰ ਹੋ ਗਈ ਆ, ਸਾਡੇ ਏਨ੍ਹਾਂ ਕਦੀ ਮੰਦਾ-ਚੰਗਾ ਨਈਂ ਬੋਲਿਆ। ਓਦਣ ਏਹ ਵੀ ਉਦ੍ਢੇ ਅੱਲ ਦੀਓ ਈ ਕਰੀ ਜਾਣ। ਮੈਨੂੰ ਗੁੱਸੇ ਹੋਈ ਜਾਣ। ਆਖਣ—‘ਚਰਨ ਕੋਰੇ, ਅਕਲ ਟਿਕਾਣੇ ਆ ਤੇਰੀ! ਲਾਜੇ ਹੈਅ ਸਈ ਐਹੋ ਜਈ? ਕੈ ਸਾਲ ਹੋ ਗਏ ਏਨੂੰ ਕੰਮ ਕਰਦੀ ਨੂੰ ਤੇਰਾ। ਅੱਗੇ ਕਦੀ ਕੀਤਾ ਏਨੇ ਐਹੋ ਜਿਆ ਹੇਠਾ-ਉੱਤਾ!...ਏਤ੍ਰੋਂ ਕੀ ਲੁਕਿਆ ਆ ਸਾਡਾ! ਪੈਹਾ-ਧੋਲਾ, ਲੀੜਾ-ਕੱਪੜਾ, ਗਹਿਣਾ-ਗੱਟਾ, ਜਿੱਥੇ ਪਿਆ ਓਥੇ ਪਿਆ ਰਿਆ। ਹੁਣ ਤਾਈਂ ਪਿਆ ਰਿਆ। ਏਨੂੰ ਛੇੜਿਆ ਕਦੀ! ਕਿਉਂ ਤੇਰਾ ਡਮਾਕ ਹਿੱਲ ਗਿਆ?...ਚੱਕੀ ਆਲੇ ਨੇ ਕਾਟ ਨਈਂ ਸੀ ਕੱਟਣੀ! ਏਹ ਤਾਂ ਮੈਂ ਈ ਕਿਹਾ ਸੀ ਚਾਨਣ ਨੂੰ ਪਈ ਪਸਾਈ ਦੇ ਪੈਸੇ ਵੀ ਆਣੇ ‘ਚੋਂ ਕੱਟ ਲਈਂ। ਲੱਗੀਓ ਕਣਕ ਸੀ, ਓਦਾਂ ਕਿਤੇ ਵਿਕਣੀ ਸੀ ਲੱਗਦੇ ਭਾਅ। ਚੱਕੀਓ ਆਟਾ ਲੈਣ ਆਲੇ ਤਾਂ ਵਥੇਰੇ ਆ...’ ਲੈ ਭੈਣ, ਓਦਣ ਮੇਰੇ ਨਾ’ ਐਹੀ ਜੇਈ ਕੀਤੀ ਏਨੂੰ। ਐਹੀ ਜਈ ਕੀਤੀ, ਹੁਣ ਤੱਕ ਨਹੀਂ ਭੁੱਲੀ। ਫੇਏ ਕੀਤੀ ਵੀ ਉਦ੍ਢੇ ਸਾਹਮਣੇ, ਰੰਡ ਸਾਹਮਣੇ। ਮੈਂ ਵੀ ਪੇਏ ਦੀ ਧੀ ਨਈਂ ਜੇ ਏਨੂੰ ਵੀ ਓਸੇ ਲੱਤ ਹੇਠ ਦੀ ਨਾ ਲੰਘਾਇਆ। ਏਹ ਜੇੜਾ ਵੱਡਾ ਲੰਬੜਦਾਰ-ਜ਼ੈਲਦਾਰ ਬਣਿਆ ਫਿਰਦਾ। ਹੈਅ ਦੱਸ, ਟਕੇ ਦੀ ਚਮਾਰੀ ਨਈਂ ਉਹ। ਮੈਂ ਉਨੂੰ ਸਿੱਧੇ ਮੂੰਹ ਬੁਲਾਇਆ ਕਦੇ ਨੀਂ। ਮੁੰਡਾ ਉਦ੍ਢਾ ਵਕੀਲ-ਵਕੂਲ ਹੋਊ ਅਪਣੇ ਘਰੇ ਹਊ। ਮੈਂ ਕੀ ਲੈਣਾਂ ਉਤ੍ਰੋਂ, ਨਾਲੇ ਹੋਸ ਬੁੱਢੜੀ ਤੋਂ। ਮੇਰੀ ਜਾਣੇ ਜੁੱਤੀ। ਹੈਅ ਦੱਸ, ਕਿੱਡੀ ਕੁ ਗੱਲ ਸੀ ਏਹ। ਕੀ ਫੱਟ ਮਾਰ ਦਿੱਤਾ ਸੀ ਮੈਂ ਉਦ੍ਢੇ?...ਹਰਾਮਣ ਰੁੱਸ ਕੇ ਘਰੇ ਬੈਹ ਗਈ। ਮੀਨ੍ਹਾ ਭਰ ਨਾ ਆਈ।...ਮੈਂ ਕ੍ਰਿਆ—ਮੈਂ ਵੀ ਪੇਏ ਦੀ ਧੀ ਨਈਂ, ਜੇ ਮੈਂ ਸੱਦਣ ਜਾਮਾਂ ਐਤਕੀਂ। ਅੱਗੇ ਤਾਂ ਮੈਂ ਜਾ-ਜੂ ਆਉਂਦੀ ਸੀ। ਲੈ ਆਉਂਦੀ ਸੀ ਫੜ-ਧੜ ਕੇ। ਐਸ ਵਾਰੀ ਮੈਂ ਨਈਂ ਗਈ! ਆਪ ਈ ਗਿਆ ਹਊ ਕਿਧਰੇ, ਤੇਰਾ ਜੇਠ। ਮੈਂ ਤਾਂ ਵੇਲੇ ਨੂੰ ਪੱਛਤਾਉਨੀ ਆਂ ਜਦ ਮੈਂ ਮੰਨੀਆਂ ਦਿੰਦੀ ਰਈ ਪਰੋਸ-ਪਰੋਸ ਏਦ੍ਢੇ ਪਾਲੇ-ਘੜਾਲੇ ਨੂੰ। ਲੈ ਭੈਣ, ਰਤੀ ਭਰ ਵੀ ਤਫਰਕਾ ਨਈਂ ਕੀਤਾ। ਮੇਰੇ ਲਈ ਜਿਹੋ ਜੇਆ ਸੁੱਖਾ ਸੀ, ਓਹੋ ਜੇਆ ਉਹ ਸੀ, ਏਦ੍ਢੇ ਆਲਾ ਟੁੱਟ-ਪੈਣਾ।...ਮੈਨੂੰ ਤਾਂ ਐਂ ਲੱਗਦਾ ਓਦੋਂ ਆਲੀ ਰੜਕ ਹੁਣ ਕੱਢੀ ਉਨੂੰ, ਮੇਰੇ ਈ ਉਲਟ ਵਕੀਲ ਖੜਾ ਹੋ ਕੇ। ਮੈਂ ਤਾਂ ਕਹਿੰਨੀ ਆਂ ਜਿੰਨਾ ਚਿਰ ਏਦ੍ਢਾ ਸਿਆਪਾ ਨੀਂ ਹੋਣਾ, ਮੇਰੇ ਘਰ ਦਾ ਤਣ-ਪੱਤਣ ਨੀਂ ਲੱਗਣਾ।

“ਹਾਅ ਕੁੜੇ ਤੂੰ ਤਾਂ ਸੱਚੀਉਂ ਦੁਖੀ ਲੱਗਦੀ ਆਂ! ਪਿਛਲੀ ਤੋਂ ਪਿਛਲੀ ਵੇਰਾਂ ਮੈਂ ਆਈ ਸੀ ਏਂਡੀਆ, ਜਦ ਤੂੰ ਸਿਫਤਾਂ ਈ ਬੜੀਆਂ ਕਰਦੀ ਸੀ ਏਨ੍ਹਾਂ ਦੋਨਾਂ ਦੀਆਂ।”

ਸਿਫਤਾਂ ਨਾ ਸਿਫਤਾਂ ਹੋਰ ਕੁਸ ਕਰਦੀ ਸੀ ਏਨ੍ਹਾਂ ਪੱਛੀ ਲੱਗੜਿਆਂ ਦਾ। ਆਹੀ ਕਹਿੰਦੀ ਹੋਣੀ ਆਂ ਪਈ, ਖੁੱਢੀ ਦੇ ਹੱਡ-ਪੈਰ ਬੜੇ ਕਰੜੇ ਆ। ਝਾਟਾ ਦੇਖ ਲਾ

ਸਾਰਾ ਚਿੱਟਾ ਹੋਇਆ ਪਿਆ, ਤਾਂ ਮੈਂ ਸਾਰਾ ਅੰਦਰ-ਬਾਅਰ ਦਾ ਫੱਟ ਨਬੇੜ ਲਊ। ਏਹ ਮੈਂ ਹੁਣ ਮੈਂ ਕਹਿੰਨੀ ਆਂ, ਮੈਂ ਕਿਉਂ ਝੂਠ ਬੋਲਾਂ। ਮੁੰਡਾ ਵੀ ਪਹਿਲੋਂ-ਪਹਿਲ ਬੋੜਾ-ਬਓਤ ਕਰਆਉਂਦਾ ਸੀ, ਓਦਾਂ ਉਦੀ ਸੁਰਤੀ ਹਰ ਟੈਮ ਕਤਾਬਾਂ 'ਚ ਫਸੀ ਹੁੰਦੀ ਸੀ। ਚੱਲ ਜੇ ਕਰਦੇ ਸੀ ਦੋਨੋਂ ਤਾਂ ਮੈਂ ਕਿਹੜਾ ਕਸਰ ਰੱਖਦੀ ਸੀ ਕੋਈ। ਸਾਂਭੇ ਨੀ ਦੋਨੋਂ! ਹੋਰ ਵੀ ਹੈਗਾ ਸੀ ਪਿੰਡ, ਝੱਲਿਆ ਕਿਸੇ ਨੇ? ਨਈਂ ਝੱਲਿਆ ਨਾ! 'ਏਸ ਰੰਡ ਕੋਲ ਤਾਂ ਮੁੱਠ ਆਟਾ ਵੀ ਹੈ ਨਈਂ ਸੀ ਖਾਣ ਨੂੰ। ਉਪਰੋਂ ਮੁੀਨੇ ਸਵਾ-ਮੁੀਨੇ ਦਾ ਬੋਟ। ਉਦੇ ਲਈ ਕੀ ਨਈਂ ਸੀ ਚਾਹੀਦਾ? ਦੁੱਧ, ਚਾਹ, ਕੱਪੜਾ-ਲੱਤਾ। ਏਹ ਤਾਂ ਸਾਡੇ ਏਨ੍ਹਾਂ ਦਾ ਸੁਭਾਅ ਈ ਐਹਾ ਜੇਆ। ਹਰੇਕ 'ਤੇ ਤਰਸ ਕਰ ਬਹਿੰਦੇ ਆ। ਓਸਲੇ ਮੇਰਾ ਜੀਅ ਕਰੇ ਜੁਆਬ ਦਿਆਂ ਠੋਕ-ਵਜਾ ਕੇ। ਆਖਾਂ—'ਮੈਨੂੰ ਨੀ ਚਾਹੀਦੇ ਪਿੰਗਲੇ, ਮੈਂ ਆਪੂੰ ਕਰ ਲੂੰ ਘਰ ਦਾ।' ਫੇਏ ਮੈਂ ਸੋਚਿਆ—'ਮਨਾਂ ਕਿਉਂ ਹੂੜ-ਮੱਤ ਕਰਦਾਂ। ਕਿਉਂ ਦਿੰਨਾਂ ਪੱਕਾ ਰਿਜ਼ਕ ਨੂੰ। ਤੇਰਾ ਤਾਂ ਚੋਲਾਂ 'ਚ ਸਰਦਾ।' ਤੂੰ ਪੁੱਛ ਕਿੱਦਾਂ?...ਮੈਂ ਅੜੀਏ ਓਦੋਂ ਦਿੰਨਾਂ 'ਤੇ ਸੀ। ਜਿੰਦਰ ਹੋਣ ਆਲਾ ਸੀ, ਵਿਚਕਾਰਲਾ ਹਰਜਿੰਦਰ। ਵੱਡੇ ਵਾਰੀ ਤਾਂ ਮੈਂ ਪੇਕੇ ਚਲੀ ਗਈ ਸੀ। ਏਦੀ ਵਾਰੀ ਕਰਨਾ ਪੈਣਾ ਸੀ ਕੋਈ ਆੜ-ਜੁਗਾੜ। ਜਾਂ ਤਾਂ ਪੇਕਿਉਂ ਸੱਦਦੀ ਕਿਸੇ ਨੂੰ ਜਾਂ ਹੋਰ ਕਿਸੇ ਦਾ ਮਿੰਨਤ-ਤਰਲਾ ਕਰਦੀ। ਫੇਏ ਮੈਨੂੰ ਲੱਗਾ, ਸਾਡੇ ਏਹ ਬੜੇ ਉਹ ਆ। ਇਕ ਤੀਰ ਮਾਰਕੇ ਕਈ ਕੰਮ ਸੁਆਰ ਲਏ ਆ। ਪਿੰਡ ਦੀ ਲਾਜ ਰੱਖੀ ਗਈ, ਰੱਖਾ ਸੁੰਹ ਕਤਲ ਕੇਸ ਤੋਂ ਬਚਦਾ ਹੋ ਗਿਆ, ਨਾਲੇ ਮੇਰਾ...! ਏਹ ਘਰ ਆ ਕੇ ਮਸ਼ਗੂਲੇ ਕਰਨ। ਨਾਲੇ ਸਮਝਾਉਣ। ਕਹਿਣ—'ਦੇਖ ਲਾਅ ਚਰਨ ਕੋਰੇ ਕਿੰਨੇ ਪਾਸੇ ਰਾਸ ਆਏ ਆ। ਏਹ ਹੁੰਦੀ ਆ ਸਿਆਣਪ। ਬੁੜੀ ਘਰ ਦਾ ਕੰਮ ਦੇਖੂ, ਮੁੰਡਾ ਪੈਲੀ-ਬੰਨੇ ਦਾ, ਪੱਠੇ-ਦੱਥੇ ਦਾ। ਬੱਸ ਦੰਮ ਰੱਖੀ ਦੰਮ ਕਰੜਾ ਜਿਆ। ਐਮੋਂ ਨਾ ਘਰੋਂ ਕੱਢ ਦੀਂ ਕੰਜੂਸੀ ਕਰਦੀ। ਰੋਟੀਓਂ ਮਹਿੰਗੇ ਨੀ ਦੋਨੋਂ।'

ਲੈਣ ਭੈਣ, ਉਹ ਦਿਨ ਜਾਏ ਅੱਜ ਦਾ ਆਏ, ਮੈਂ ਨੀਂ ਝਬੀੜ ਵੱਟੀ ਕਿਸੇ ਵੀ ਗੱਲੋਂ। ਖਾਣ-ਪੀਣ, ਪਹਿਨਣ-ਪਰਚਣ ਜੇਹੇ ਜੇਆ ਸਾਡਾ, ਉਹੋ ਜੇਆ ਉਨ੍ਹਾਂ ਲਈ। ਨਾਲੇ ਕਿੰਨਾ ਕੁ ਖਾ ਲੈਣਾ ਸੀ ਦੋਨਾਂ ਜੀਆਂ ਨੇ। ਇਕ ਦੀ ਉਮਰ ਲੰਘੀਓ ਸੀ ਦੂਜਾ ਸੀਗਾ ਗਊ-ਸੁਭਾਅ। ਉਨ੍ਹੇ ਕਦੀ ਮਰੂੰ-ਮਰੂੰ ਨਈਂ ਸੀ ਕੀਤੀ। ਜੇ ਮਿਲ ਗਿਆ ਤਾਂ ਖਾ ਲਿਆ ਨਈਂ ਤਾਂ ਨਾ ਵੀ ਸਈ। ਏਹ ਉਦੀ ਪਿੱਠ ਸੁਣਦੀ ਆ। ਏਸ ਗੱਲੋਂ ਬੁੜੀ ਵੀ ਬਓਤ ਸਬਰ ਆਲੀ ਆ। ਉਹ ਮੇਰੇ ਲੱਥਿਓ ਪਾਉਂਦੀ ਰਈ, ਮੁੰਡਾ ਮੁੰਡਿਆਂ ਦੇ। ਕਈ ਵੇਰਾਂ ਤਾਂ ਮੈਨੂੰ ਹਮਾਂ-ਤੁਮਾਂ ਕਹਿਣਾ ਵੀ—ਚਰਨ ਕੋਰੇ ਪੰਨ ਦੀ ਤੂੰ ਆਂ, ਜੇੜੀ ਦੋ ਢਿੱਡਾਂ ਨੂੰ ਦਈ ਜਾਨੀ ਆਂ। ਨਾ ਕੋਈ ਤੇਰੀ ਉਨ੍ਹਾਂ ਨਾ' ਸਾਕ ਨਾ ਸਕੀਰੀ। ਉਂ ਸੱਚੀ ਗੱਲ ਆ, ਮੈਨੂੰ ਵਿੱਚ-ਵਚਾਲੇ ਅਕਲਕਾਂਦ ਜੇਈ ਵੀ ਆਉਣੀ। ਜਦੋਂ ਬੁੜੀ ਨੇ ਬਮਾਰ-ਠਮਾਰ ਹੋ ਜਾਣਾ, ਮੇਰਾ ਜੀਅ ਕਰਨਾ, ਲਾਹਮਾਂ ਏਨੂੰ ਗਲੋਂ। ਫੇਏ ਮੈਂ ਸੋਚਣਾ—'ਮਨਾਂ ਕਾਨੂੰ ਏਦੇ ਢਿੱਡ 'ਤੇ ਲੱਤ ਮਾਰਨੀ ਆਂ। ਐਨਾ ਕੁਸ਼ ਕੀਤਾ ਏਨੂੰ ਮੇਰੇ ਲਈ! ਮੇਰੇ ਤੀਜਾ

ਵੀ ਹੋਇਆ, ਉਹ ਵੀ ਏਨ੍ਹੇ ਸਾਂਭਿਆ। ਫੁੱਲਾਂ ਆਂਗੂ ਰੱਖਿਆ।' ਲੈ ਭੈਣ, ਐਨੀਂ ਕੰਮੀਂ
 ਏਹ ਟਿਕੀ ਰਈ ਆ ਏਥੇ। ਓਦਾਂ ਸੱਚੀ ਗੱਲ ਆ, ਇਕ ਵੇਰਾਂ ਤਾਂ ਮੈਂ ਏਨੂੰ ਕੱਢ ਈ
 'ਇੱਤਾ ਘਰੋਂ। ਵੱਡੇ ਦੇ ਵਿਆਹ ਪਿੱਛੋਂ। ਓਦੋਂ ਏਦੀ ਖੰਘ ਨਈਂ ਸੀ ਹਟਦੀ। ਖਬਨੀ ਕਾਲੀ
 ਖੰਘ ਸੀਗੀ, ਖਬਨੀ ਕੁਸ਼ ਹੋਰ। ਸਾਡੇ ਏਨ੍ਹਾਂ ਤੋਂ ਫੇਏ ਨਈਂ ਰਹਿ ਹੋਇਆ। ਏਨੂੰ ਟੈਕਟਰ
 'ਤ ਬਿਠਾ ਕੇ ਵੱਡੇ ਸ਼ੈਅਰ ਲੈ ਗਏ। ਓਥੇ ਕਿਸੇ ਸਿਆਣੇ ਡੱਕਟਰ ਤੋਂ ਦੁਆ ਲਿਆ ਤੀ।
 ਲੈ ਭੈਣ, ਮੁੰਨਾ ਕੁ ਖਾ ਕੇ ਏਹ ਫੇਏ ਨੋਂ-ਬਰ-ਨੋਂ। ਏਹ ਵੇਅਰ ਉਸੇ ਤਰ੍ਹਾਂ ਦੁੜੇਗੇ ਮਾਰੇ।
 ਸਾਡੇ ਏਹ ਸਗੋਂ ਮੈਨੂੰ ਛੇੜਨ। ਆਖਣ—'ਚਰਨ ਕੋਰੇ, ਜਿੰਨਾ ਚਿਰ ਤੇਰੇ ਮੁੰਡਿਆਂ ਦੇ
 ਮੁਕਲਾਵੇ ਨੀਂ ਆਉਂਦੇ, ਓਨਾ ਚਿਰ ਨੀ ਜਾਣ ਦੇਣੀ ਬੁੜੀ ਕਿੱਧਰੇ। ਹੈਦਾਂ ਤਾਂ ਭਲਾ
 ਹਾਸੇ-ਮਸ਼ਗੂਲੇ 'ਚ ਕਹਿਣਾ, ਪਿੱਛੋਂ ਹੋਰ ਗੱਲ ਦੱਸਣੀ। ਆਖਣਾ—'ਦੇਖ ਲਾ ਚਰਨ
 ਕੋਰੇ, ਵੱਡੇ ਦੋਨੋਂ ਆਪਣੇ ਅੱਠਮੀਂ ਸੱਤਮੀਂ ਵੀ ਨਈਂ ਟੱਪੇ। ਤੈਨੂੰ ਪਤਾ ਈ ਆ ਕਿੰਨੇ
 ਸਕੂਲ ਬਦਲੇ ਆ ਏਨ੍ਹਾਂ ਦੇ। ਕਦੀ ਫੌਜੀ ਸਕੂਲੇ, ਕਦੀ ਗਰੇਜੀ ਸਕੂਲੇ। ਕਦੀ ਕਿਤੇ,
 ਕਦੀ ਕਿਧਰੇ। ਪਿਆ ਕੋਈ ਪਿੜ-ਪੱਲੇ ਉਨ੍ਹਾਂ ਦੇ। ਆਹ ਛੋਟੇ ਅਲ ਦੇਖ, ਸੁੱਖੇ ਅਲ।
 ਏਹ ਦੇਖ ਲਾਅ ਐਸੇ ਸਕੂਲੇ ਚੱਲੀ ਜਾਂਦਾ, ਪਿੰਡ ਆਲੇ। ਏਹ ਪਾਲੇ ਕਰਕੇ ਚਲਦਾ,
 ਬੁੜੀ ਦੇ ਮੁੰਡੇ ਕਰਕੇ। ਜਮਾਤ ਦੋਨਾਂ ਦੀ ਇਕੋ ਆ। ਪਾਲਾ ਸੋਹਰੀ ਦਾ ਡਮਾਕੀ ਬਓਤ
 ਆ। ਏਨੂੰ ਨੀ ਭੁੱਲਦੀ ਗੀਣ ਵੀ ਮਾਹਟਰਾਂ ਦੀ ਦੱਸੀ। ਸਕੂਲੋਂ ਮੁੜਦੇ ਨੂੰ ਤੂੰ ਉਨੂੰ ਐਥੇ
 ਸੱਦ ਲੈਨੀਂ ਆਂ। ਤਕਾਲਾਂ ਤਾਈਂ, ਕਿਸੇ ਨਾ ਕਿਸੇ ਕੰਮ ਲਾਈ ਰੱਖਦੀ ਆਂ। ਉਹ ਫੇਏ
 ਵੀ ਛਿਆਰ ਆ ਸੁੱਖੇ ਨਾਲੋਂ। ਮੈਂ ਤਾਂ ਹਰੋਜ਼ ਦੇਖਦਾਂ ਸੌਣ ਲੱਗਿਆਂ। ਸੁੱਖਾ ਏਤੋਂ ਪੁੱਛ
 ਪੁੱਛ ਕੇ ਲਿਖੂ। ਪੁੱਛ ਪੁੱਛ ਕੇ ਸੁਆਲ ਕੱਢੂ। ਏਸੇ ਲਈ ਕਹਿਨਾਂ ਮੈਂ ਪਈ ਹਜੇ ਨਈਂ
 ਜਾਣ ਦੇਣੀ ਬੁੜੀ ਕਿਧਰੇ। ਤੂੰ ਚੁੱਪ ਕੀਤੀ ਰੋਹ। ਕਰ ਲੈਣ ਦੇ ਦਸ ਜਮਾਤਾਂ ਸੁੱਖੇ ਨੂੰ।'

ਲੈ ਭੈਣ, ਬੰਦੇ ਫੇਏ ਵੀ ਬੰਦੇ ਈ ਹੁੰਦੇ ਆ। ਅਸੀਂ ਤੀਮੀਆਂ ਮਾਨਣੀਆਂ ਨਈਂ
 ਸੋਚਦੀਆਂ ਐਡੀ ਦੂਰ ਦੀ। ਓਦੋਂ ਜੇ ਮੈਂ ਕਾਹਲ ਕਰ ਜਾਂਦੀ ਤਾਂ ਕਿੱਥੇ ਹੋਣੀ ਸੀ ਦਸਮੀਂ
 ਸੁੱਖੇ ਤੋਂ। ਨਈਂ ਹੋਣੀ ਸੀ ਨਾ। ਏਹ ਤਾਂ ਚਾਰ ਅੱਖਰ ਪੱਲੇ ਹੈਗੇ ਸੀ ਤਾਂ ਹੀਲਾ ਵਸੀਲਾ
 ਬਣ ਗਿਆ ਬਾਅਰ ਦਾ। ਤੇਰੇ ਤੋਂ ਕਾਢਾ ਲਕੋ, ਹੁਣ ਸੁੱਖ ਨਾ' ਚਾਰ ਪੈਰੇ ਜੁੜਦੇ ਈ
 ਜੁੜਦੇ ਆ। ਬਹੂ ਓਦੀ ਪਹਿਲੋਂ ਈ ਲੱਗੀਊ ਆ ਓਥੇ। ਖਬਨੀ ਕੀ ਦੱਸਦੇ ਸੀ ਮਾਪੇ
 ਉਦੇ। ਚੱਲ ਜੋ ਵੀ ਹੋਈ, ਐਥੇ ਆਲੀਆਂ ਆਂਗੂ ਥੋੜੀ ਆ। ਏਹ ਵੱਢੀਆਂ ਤਾਂ ਜਦ
 ਦੀਆਂ ਆਈਆਂ, ਏਨ੍ਹਾਂ ਨਈਂ ਕੰਮ ਨੂੰ ਹੱਥ ਲਾਇਆ, ਨਵਾਬ-ਜਾਦੀਆਂ ਨੇ। ਖਾ
 ਲਿਆ, ਸੌਂ ਲਿਆ, ਹੱਗ ਲਿਆ ਬੱਸ। ਨੌਕਰ-ਚਾਕਰ ਕਰਨ ਨਾ ਕਰਨ, ਏਨ੍ਹਾਂ ਨਈਂ
 ਪੇਏ ਦੀਆਂ ਧੀਆਂ ਨੇ ਬਾਅਰ ਹੋ ਕੇ ਦੇਖਣਾ। ਏਸ ਗੱਲੋਂ ਮੇਰੀ ਛੋਟੀ ਨੌਹ ਆ।
 ਸੁੱਖਵਿੰਦਰ ਦੱਸਦਾ ਹੁੰਦਾ ਟੱਲੀਫੂਨ 'ਤੇ, ਪਈ ਬਹੂ ਘਰ ਦਾ ਵੀ ਕਰੂ, ਡੀਟੀ 'ਤੇ ਵੀ
 ਜਾਊ। ਨਿਰਾ ਹੀਰਾ ਏ ਕਿ ਹੀਰਾ! ਜੇਹੋ ਜੇਆ ਸੁੱਖ ਆ ਮੇਰਾ ਓਹੋ ਜੇਈ ਉਹ ਆ
 ਗੋਭਲੀ ਜਈ। ਉਹ ਦੇਖ ਫੋਟੂਆਂ, 'ਗੀਠੀ 'ਤੇ ਪਈਆਂ। ਇਕ ਉਦੀ ਕੱਲੀ ਦੀ ਆ,

ਦੂਜੀ ਦੋਨਾਂ ਦੀ ਆ ਕਾਰ 'ਚ ਬੈਠਿਆਂ ਦੀ। ਸੀਸੇ 'ਚ ਮੜ੍ਹਾ ਕੇ ਰੱਖੀਆਂ ਆ ਸਾਡੇ
 ਏਨ੍ਹਾਂ ਨੇ। ਸਾਡੇ ਏਨ੍ਹਾਂ ਜਦ ਕਦੀ ਖਾਧੀ-ਪੀਤੀ ਹੋਵੇ ਨਾ, ਤਾਂ ਬਓਤਾਈ ਚਾਅ ਜਿਆ
 ਕਰਦੇ ਨੌਹ ਆਪਣੀ ਨਾ'। ਉਦ੍ਰੀ ਕੱਲੀ ਦੀ ਫੋਟੂ ਚੁੱਕ ਕੇ ਕਦੀ ਹਿੱਕ 'ਤੇ ਰੱਖਣਗੇ,
 ਕਦੀ ਸਿਰ 'ਤੇ ਰੱਖਣਗੇ, ਫੇਏ ਆਖਣਗੇ—'ਘਰ ਭਰ ਤਾ ਕਿ ਮੇਰਾ...ਤਾਰ 'ਇਤਾ ਕਿ
 ਮੈਨੂੰ ਛਿੰਦ ਨੇ। ਹੁਣ ਨਈਂ ਲਈਦਾ ਲੰਬੜ ਕਿਹੇ ਵੀ ਦੁੱਕੀ-ਤਿੱਕੀ ਤੋਂ। ਕੌਣ ਖੜ੍ਹ ਮੇਰੇ
 ਬਰਾ-ਬਰੋਬਰ ਪਿੰਡ ਦਾ। ਜੱਟਾਂ ਦੀ ਅੱਧੀ ਅੱਧੀ ਗੁੱਲ ਹੋ ਗਈ ਮੁੰਡੇ ਭੇਜਦਿਆਂ ਦੀ। ਉਹ
 ਵੀ ਕਿਸੇ ਦਾ ਪੁੱਜਾ, ਕੋਈ ਹਜੇ ਰਾਹ 'ਚ ਈ ਫਸਿਆ ਪਿਆ। ਉਹ ਵੀ ਟੁੱਟੇ ਭੱਜੇ
 ਮੁਲਕਾਂ ਨੂੰ ਜਾਂਦਾ, ਜਿਨ੍ਹਾਂ ਦਾ ਮੁੱਲ ਕੋਈ ਨਈਂ। ਐਧਰ ਮੈਂ, ਜੱਥੇਦਾਰ ਗੁਰਭਗਤ ਸ਼੍ਰੀਹ,
 ਸੰਧੂ ਜੱਟ, ਨਰੈਣਗੜ੍ਹੀਆ ਲੰਬੜ ਸਾਬਕਾ ਸਰਪੰਚ, ਮੇਰਾ ਮੁੰਡਾ ਸਿੰਧਾ ਕਨੇਡੇ। ਉਹ
 ਵੀ ਮੇਰੀ ਨੌਹ ਦੇ ਖਰਚੇ 'ਤੇ' ਫੇਏ ਪਤਾਆ ਕੀ ਕਰਦੇ ਆ ਸਾਡੇ ਏਹ! ਇਕ ਹੱਥ ਪੁੱਠਾ
 ਕਰਕੇ ਮੂੰਹ 'ਤੇ ਰੱਖ ਕੇ ਬੱਕਰੇ ਬੁਲਾਉਂਦੇ ਆ। ਓਂ ਅੜੀਏ, ਬੱਕਰਾ ਤਾਂ ਐਸ ਉਮਰੇ ਕੀ
 ਵੱਜਣਾ ਆਂ, ਹੁਣ ਤਾਂ ਮਸਾਂ ਚੀਕ ਈ ਨਿਕਲਦੀ ਆ, ਓਹ ਵੀ ਬੈਠਮੀਂ ਜੇਈ।...ਲੈ
 ਕੁੜੇ ਪਰਸੋਂ-ਚੌਥੇ ਵੀ ਹੋਦਾਂ ਈ ਹੋਈ। ਪਰਸੋਂ-ਚੌਥੇ ਕ੍ਰਾਨੂੰ, ਐਸੇ ਈ ਸੰਗਰਾਂਦ ਆਲੇ
 ਦਿਨ ਦੀ ਗੱਲ ਆ। ਅੱਜ ਕਿੰਨੇ ਦਿਨ ਮ੍ਰੀਨਾ ਗਿਆ? ਬਾਰਾਂ ਦਿਨ। ਬੱਸ ਓਦਣ ਦੀ
 ਗੱਲ ਆ। ਮੈਂ ਖਬਨੀ ਕੀ ਕਰਦੀ ਸੀ ਅੰਦਰ, ਪੁਰਾਣੇ ਕੋਠੇ 'ਚ। ਮੈਨੂੰ ਜਾਣੋ ਕੋਠੀ ਆਲੇ
 ਪਾਸਿਉਂ ਹੋਰਈ ਤਰ੍ਹਾਂ ਦੀਆਂ ਵਾਜਾਂ ਆਉਣ। ਮੈਂ ਵੱਡੀ ਤੋਂ ਪੁੱਛਿਆ—'ਕੁੜੇ ਹਾਅ ਕੀ
 ਹੁੰਦਾ ਆਂ। ਕੋਈ ਕੁੱਤਾ-ਬਿੱਲੀ ਤਾਂ ਨਈਂ ਹੁੜ ਆਈ ਅੰਦਰ! ਦੇਖ ਨੱਠ ਕੇ'। ਏਹ ਆ
 ਕੇ ਦੱਸੇ—'ਬਾਪੂ ਹੋਣੀ ਆਂ।' ਮੇਰੇ ਗਈ ਖਾਨਿਓ। ਮੈਂ ਸੋਚਾਂ—'ਕਦੀ ਅੱਗੇ ਨਾ ਪਿੱਛੇ,
 ਸੁੱਖ ਹੋਵੇ ਸਈਂ। ਲੈ ਭੈਣ, ਮੈਂ ਨੱਠੀ ਨੱਠੀ ਅੰਦਰ ਗਈ। ਬੁਰਾ ਚੌੜ-ਚਪੱਟ ਖੁੱਲ੍ਹਾ। ਸਾਡੇ
 ਏਹ ਵੱਡੇ ਪਲੰਘ 'ਤੇ ਲੰਮੇ ਪੈਏਓ ਸਿੱਧੇ-ਸਪਾਟ। ਆਹੀ ਫੋਟੂ ਏਨ੍ਹਾਂ ਦੀ ਹਿੱਕ 'ਤੇ। ਏਹ,
 ਜਿੰਦਾਂ ਕਰਦੇ ਹੁੰਦੇ ਆ, ਓਦਾਂ ਕਰੀ ਜਾਣ। ਆਹ ਹੱਥ, ਏਹ ਕੇੜ੍ਹਾ ਹੱਥ ਹੁੰਦਾ ਭਲਾ?
 ਚੱਲ ਕੋਈ ਹੋਇਆ। ਮੂੰਹ 'ਤੇ ਰੱਖ ਕੇ ਬੁਆ-ਬੁਆ ਕਰੀ ਜਾਣ। ਆਪਣੀ ਅਲੋਂ ਜਾਣੋਂ
 ਬੁਲਬੱਲੀਆਂ ਮਾਰੀ ਜਾਣ। ਮੈਂ ਏਨ੍ਹਾਂ ਨੂੰ ਬਥੇਰਾ ਬੁਲਾਮਾਂ-ਚਲਾਮਾਂ, ਪਰ ਜੀ ਕਿੱਥੇ।
 ਨੌਕਰ-ਚਾਕਰ ਸਾਰੇ ਕੰਮੀਂ ਕਾਰੀਂ। ਘਰੇ ਕੋਈ ਵੀ ਨਾ। ਬੁੱਢੜੀ ਵੀ ਪਤਾ ਨਈਂ ਕਿਧਰੇ
 ਮਰੀਉ ਸੀ ਓਸਲੇ। ਹਾਰ ਕੇ ਮੈਂ ਵੱਡੀ ਨੂੰ ਵਾਜ ਮਾਰੀ। ਲੈ ਭੈਣ, ਅਸੀਂ ਦੋਨਾਂ ਜਣੀਆਂ
 ਨੇ ਮਸਾਂ ਸਿੰਧਾ ਕੀਤਾ। ਮਸਾਂ ਵੋਅ ਲਾਈ ਪਲੰਘ ਦੀ। ਸਰੀਰ ਕੋਈ ਮਾੜਾ ਲਿੱਸਾ ਥੋੜ੍ਹੀ
 ਆ। ਲੈ ਭੈਣ, ਉਠ ਕੇ ਹਜੇ ਏਹ ਬੈਠਾ ਵੀ ਨਈਂ ਸੀ ਚੰਗੀ ਤਰ੍ਹਾਂ, ਏਹ ਫੇਅਰ ਛਿੜ
 ਪਿਆ। ਛਿੜ ਕ੍ਰਾਦਾ ਪਿਆ, ਹਚਿਕੇ ਜੇਏ ਭਰੀ ਜਾਏ। ਨਾਲੇ ਬੁਲ-ਬੁਲ, ਬੁਲ-ਬੁਲ
 ਕਰੀ ਜਾਏ, ਨਾਲੇ ਅੱਥਰੂ ਸੁੱਟੀ ਜਾਏ। ਮੈਨੂੰ ਪਤਾ ਨਾ ਲੱਗੇ। ਏਹ, ਕੁਸ਼ ਦੱਸਦਾ ਤਾਂ
 ਪਤਾ ਲੱਗਦਾ। ਮੈਂ ਪੁੱਛੀ ਜਾਮਾਂ, ਏਹ ਰੋਈ ਜਾਏ। ਫੇਅਰ ਦੱਸਣ ਲੱਗ ਪਿਆ। ਪਈ
 ਐਦਾਂ ਕੀਤੀ ਆ ਮੇਰੇ ਨਾ' ਪਾਲੇ ਨੇ, ਕੁੱਤੇ ਦੀ ਪੂਛ ਨੇ।...ਪਤਾ ਕੀ ਕੀਤਾ? ਲੈ ਸੁਣ।

ਓਦਣ ਏਹ ਕਚੈਰੀ ਗਏਓ ਸੀ, ਉਦ੍ਰੇ ਕੋਲ। ਏਸ ਲਾਟ ਸਾਬ ਨੇ ਕਿੰਨਾ ਈ ਚਿਰ ਦੇਖਿਆ ਤਕ ਨੀਂ ਝੁੰਨਾਂ ਔਲ ਨੂੰ। ਏਹ ਸੋਚਣ ਹੁਣ ਵੀ ਦੇਖੂ ਮੇਰੇ ਔਲ, ਹੁਣ ਵੀ ਬੁਲਾਉ। ਔਗੇ ਵੀ ਔਕਣੇ ਈ ਕਰਦਾ ਸੀ। ਸਾਡੇ ਏਹ ਦੱਸਦੇ ਹੁੰਦੇ ਸੀ—‘ਮੇਰੇ ਦਫਤਰ ਵਝਦਿਆਂ ਸਾਰ ਫੱਟ ਉੱਠ ਖੜੂ ਖੁਰਸੀਂ ਤੋਂ। ਆਓ ਬਾਬਾ ਜੀ, ਆਓ ਲੰਬੜਦਾਰ ਜੀ, ਕਹਿੰਦਾ ਪਹਿਲਾਂ ਗੋਡੀਂ ਹੱਥ ਲਾਉ। ਅਪਣੇ ਬਰਾਬਰੋਬਰ ਬੈਠਦਾ ਕਰਕੇ ਹਾਲ-ਚਾਲ ਪੁੱਛੂ ਪਿੰਡ ਦਾ। ਬਿਨਾਂ ਪੁੱਛਿਆਂ ਚਾਹ ਲਿਆਉਣ ਨੂੰ ਆਖ ਦਉ ਮੁਣਸੀ ਨੂੰ।’ ਹੁਣ ਤਕ ਤਾਂ ਔਓ ਕਰਦਾ ਸੀ। ਏਹ ਉਦ੍ਰੀ ਪਿੱਠ ਸੁਣਦੀ ਆ। ਏਸ ਵਾਰ ਸਾਡੇ ਏਹ ਨਾਲੇ ਦੱਸੀ ਜਾਣ ਨਾਲੇ ਹਟਕੋਰੇ ਲਈ ਜਾਣ। ਮੇਰੇ ਤਾਂ ਜਾਣੇਂ ਸੱਤੀਂ ਕੱਪੜੀਂ ਔਗ ਲੱਗ ਗਈ। ਮੇਰੇ ਅੰਦਰ ਇਕ ਬਲੇ ਇਕ ਬੁਝੇ। ਮੈਂ ਪੈਂਦੀ ਨੇ ਆਖ ਦਿੱਤਾ— ‘ਤੁਸੀਂ ਉਨੂੰ ਜੁੜਿਓ ਕਿਉਂ ਨੀਂ ਫੜਿਆ। ਲੱਫੜ ਕਿਉਂ ਨੀਂ ਮਾਰਿਆ ਮੂੰਹ ‘ਤੇ।’ ਏਹ ਕਹਿਣ—‘ਲੈ ਏਦਾਂ ਕਿੰਦਾਂ ਕਰਦਾ। ਉਹ ਕੋਈ ਨਿਆਣਾ-ਨਿੱਕਾ ਆ। ਔਥੇ ਸੀ ਤਾਂ ਮਾਰਦੇ ਈ ਰਏ ਆਂ ਤੂੰ ਮੀਂ, ਮੈਂ ਮੀਂ। ਹੁਣ ਉਹ ਗੱਲ ਬੋੜੀ ਆ। ਹੁਣ ਤਾਂ ਉਹ ਬਰੋਬਰ ਦਾ ਆ। ਅੰਵਲ ਬਰੋਬਰ ਨਾਲੋਂ ਵੀ ਉੱਪਰ। ਉਦ੍ਰੇ ਦੁਆਲੇ ਤਾਂ ਕਈ ਜਣੇ ਬੈਠੇ ਈ ਰਹਿੰਦੇ ਆ। ਓਸਲੇ ਵੀ ਬੈਠੇ ਸੀ, ਕਾਲੇ ਕੋਟਾਂ ਆਲੇ। ਉਦ੍ਰੇ ਅਰਗੇ ਢਿੱਡਲ ਜਏ।’

“ਬੱਸ ਆਹੀ ਗੱਲ ਹੋਈ, ਹੋਰ ਕੁਸ਼ ਕਿਹਾ-ਸੁਣਿਆ ਤਾਂ ਨਈਂ ਮਾੜਾ-ਚੰਗਾ...?”

ਲੈ, ਏਹ ਗੱਲ ਈ ਕੋਈ ਨਈਂ! ਔਤੋਂ ਵੱਡੀ ਮਾੜੀ-ਚੰਗੀ ਹੋਰ ਕੀ ਹੋਣੀ ਆ? ਤੂੰ ਮੀਂ ਹੱਦ ਕਰਦੀ ਆਂ! ਓਦਾਂ ਸੱਚੀ ਗੱਲ ਆ, ਹੋਰ ਕੁਸ਼ ਨੀ ਕੀਤਾ ਉਨੂੰ। ਮੂੰਹੋਂ-ਤੂਹੋਂ ਕੁਸ਼ ਨੀਂ ਬੋਲਿਆ, ਮੰਦਾ-ਚੰਗਾ। ਹੁਣ ਤੱਕ ਬੋਲਿਆ ਵੀ ਨਈਂ, ਨਾ ਝੁੰਨਾਂ ਮੁਹਰੇ ਨਾ ਮੇਰੇ ਮੁਹਰੇ। ਏਹ ਉਦ੍ਰੀ ਪਿੱਠ ਸੁਣਦੀ ਆ।..ਮੈਂ ਪੁੱਛਦੀ ਆ, ਜੇ ਔਗੇ ਨੀ ਕੀਤੀ, ਏਸ ਵਾਰੀ ਕਿਉਂ ਕੀਤੀ ਔਦਾਂ? ਕਿਉਂ ਬੈਠਾ ਰਿਆ ਚੌੜਾ ਹੋ ਕੇ ਘੰਟਾ ਭਰ? ਏਹ ਕੋਈ ਓਪਰਾ ਸੀ ਉਨੂੰ। ਉਦ੍ਰੇ ਪਿੰਡ ਦਾ ਲੰਬੜਦਾਰ ਸੀ। ਕਹਿੰਦਾ-ਕਹਾਉਂਦਾ ਸਰਦਾਰ, ਜੱਟ-ਜੀਮੀਂਦਾਰ, ਤਿੰਨ ਮੁਰੱਬਿਆਂ ਦਾ ਮਾਲਕ। ਏਹ ਕੋਈ ਨਮਾਂ ਬੋੜੀ ਗਿਆ ਸੀ ਉਥੇ! ਓਦਣ ਨਾਲੇ ਤਾਂ ਏਹ ਡੁਸਕੀ ਜਾਣ, ਨਾਲੇ ਦੱਸੀ ਜਾਣ। ਫੇਏ ਕਹਿੰਦੇ—‘ਹਾਰ ਕੇ ਮੈਥੋਂ ਰਿਹਾ ਨੀਂ ਗਿਆ। ਮੈਂ ਆਖ ਈ ਦਿੱਤਾ ਤਪੇ-ਖਪੇ ਨੇ। ਓਏ ਪਾਲਿਆ-ਮੈਨੂੰ ਘੰਟਾ ਹੋ ਗਿਆ ਬੈਠੇ ਨੂੰ ਔਈਥੇ, ਸਾਹਮਣੇ ਤੇਰੇ, ਤੂੰ...ਤੂੰ...ਹਾਅ ਲੱਛੂ-ਬਰਫੀਆਂ ਜੇਈਆਂ...ਆਂ...’ ਲੈ ਭੈਣ, ਔਗੋਂ ਪਤਾ ਕੀ ਕੀਤਾ ਉਨੂੰ। ਕੀਤਾ ਕੂਤਾ ਵੀ ਕੁਸ਼ ਨੀ, ਬੱਸ ਰਤਾ ਕੁ ਅੱਖ ਜੇਈ ਮੋੜੀ ਸਾਡੇ ਝੁੰਨਾਂ ਅਲੂ ਨੂੰ, ਫੇਅਰ ਦੂਜੇ ਪਾਸੇ ਕਰ ਲਈ। ਸਾਡੇ ਏਹ ਓਸੇਲੇ ਉੱਠ ਕੇ ਬਾਅਰ ਆ ਗਏ। ਓਦਾਂ ਤਰੀਕੇ ਗਏਓ ਤਕਾਲੀਂ ਪਈਂ ਘਰ ਮੁੜਦੇ ਹੁੰਦੇ ਸੀ। ਓਦਣ ਤਪੈਰੇ ਈ ਮੁੜੇ ਆਉਣ। ਕੜਕਦੀ ਪੁੱਪੇ। ਕਾਂ ਦੀ ਅੱਖ ਨਿਕਲਦੀ ਸੀ ਬਾਅਰ। ਏਹ ਮੂੰਹ ਸਿਰ ਲਮਕਾਈ ਆ ਵੜੇ। ਮੈਂ ਸੋਚਿਆ, ਗੱਲ ਕੋਈ ਵਿਗੜੀ ਲੱਗਦੀ

ਆ। ਜਾਂ ਤਾਂ ਲੰਗੇਰੀ ਆਲਾ ਕੇਸ ਜਾਂਦਾ ਲੱਗਾ, ਜਾਂ ਫੇਏ ਮੇਰਾ ਪੰਜਮਾਂ ਹਿੰਸਾ ਪਾਸ ਨੀ ਹੋਇਆ। ਮੈਂ ਪੁੱਛੀ ਜਾਮਾਂ, ਏਹ ਦੱਸਣ ਕੁਸ਼ ਨਾ। ਮੈਂ ਪਾਣੀ ਦਾ ਗਲਾਸ ਦਿੱਤਾ, ਏਨ੍ਹਾ ਫੜ ਕੇ ਪੀ ਲਿਆ। ਬੋਲੇ ਫੇਏ ਵੀ ਕੁਸ਼ ਨੀ ਓਸਲੇ। ਤਕਾਲੀਂ ਪਈ ਸੂਰਜ ਹਜੇ ਅੰਦਰ-ਬਾਅਰ ਸੀਗਾ, ਮੈਨੂੰ ਨੀਂ ਪਤਾ ਲੱਗਾ ਏਨ੍ਹਾ ਕਿਸਲੇ ਪੀਤੀ, ਕਿੰਨੀ ਪੀਤੀ। ਓਦਣ ਬਸਰਤੀ ਓਦਾਂ ਬਹੁਤ ਸੀ ਅੱਗੇ ਨਾਲੋਂ। ਫੇਏ ਦੱਸੀ ਏਨ੍ਹਾਂ ਹਾਅ ਗੱਲ ਪੂਰੀ।

ਲੈ ਭੈਣ, ਏਹ ਤਾਂ ਦੱਸ-ਦੱਸ ਕੇ ਰੋਅ-ਰਾਅ ਕੇ ਸੁੱਤੇ ਰਏ ਸਾਰੀ ਰਾਤ। ਮੈਨੂੰ ਜਾਣੋਂ ਗੀਣ ਭਰ ਵੀ ਕਿਧਰੇ ਨੀਂਦ ਨਾ ਆਏ। ਮੈਂ ਪਲਸੇਟੇ ਮਾਰੀ ਜਾਮਾਂ, ਨਾਲੇ ਸੋਚੀ ਜਾਮਾਂ। ਕਹਾਂ—‘ਐਨੇ ਪੈਰਿਆ ਨੂੰ ਅੱਗ ਲਾਉਣੀ ਆ! ਪੱਛੀ ਲਾਉਣੀ ਆ ਕਨੇਡੇ-ਮੇਰੀਕੇ ਨੂੰ!! ਜੇ ਮੇਰਾ ਸਰਦਾਰ, ਲੰਬੜਦਾਰ, ਸਾਰਿਆਂ ਤੋਂ ਵੱਡਾ ਜੱਟ-ਜੀਮੀਂਦਾਰ ਐਦਾਂ ਕੱਖੋਂ ਹੋਲਾ ਹੁੰਦਾ ਗਿਆ। ਬੋਲੇ ਲੱਗਦਾ ਗਿਆ ਲੂਲੀ-ਭਟਿਆਰੀ ਦੇ। ਮੈਂ ਕਹਾਂ—ਮੇਰਾ ਕੀ ਹੋਣਾ ਹੋਇਆ ਫੇਏ!’ ਲੈ ਭੈਣ, ਏਹ ਤਾਂ ਬਿਲਕੁਲ ਨੀਂ ਸੀ ਮੰਨਦੇ। ਗੀਣ ਭਰ ਵੀ ਹਾਂ ਨਈਂ ਸੀ ਕਰਦੇ। ਏਹ ਤਾਂ ਮੈਂ ਈ ਆਪਣੀ ਆਈ ’ਤੇ ਗਈ। ਮੈਂ ਨਾ ਫੇਏ ਏਨ੍ਹਾਂ ਤੋਂ ਪੁੱਛਿਆ, ਨਾ ਦੱਸਿਆ। ਅਗਲੇ ਦਿਨ ਮਿਸਤਰੀ ਚਾਨਣ ਦੇ ਮੁੰਡੇ ਨੂੰ ਲਿਆ ਨਾਲ, ਇੰਟਾਂ ਸਰੀਆ ਲਿਆ ਮੁੱਲ, ਸੁੱਟਆ ਲਿਆ ਮੁਰੱਬਿਆਂ ਅਪਣਿਆਂ ਦੇ ਪਾਰਲੇ ਸਿਰੇ, ਪਿੰਡ ਨੂੰ ਮੁੜਦੇ ਪੱਕੇ ਟੋਟੇ ਦੇ ਐਨ ਮੱਥੇ ’ਤੇ। ਉਹਤੋਂ ਅਗਲੇ ਦਿਨ ਸ਼ਹੀਦਾਂ ਆਲੇ ਭਾਈ ਤੋਂ ਅਰਦਾਸ ਕੁਰਆ ਕੇ ਨੀਂਹ ਰੁੱਖਆ ਤੀ। ਸੰਗਰਾਂਦ ਆਲੇ ਦਿਨ ਤੋਂ ਦੂਜੇ ਦਿਨ ਦੀ ਗੱਲ ਆ ਏਹ।

ਤੂੰ ਦੇਖੀ ਜਾ ਡਾਟਾਂ ਹਜੇ ਖੁੱਲਣੀਆਂ। ਰੰਗ-ਰੋਗਨ, ਪਲੱਸਤਰ ਹਜੇ ਹੋਣਾ। ਫੇਏ ਦੇਖੀਂ ਤੂੰ ਸੰਧੂਆਂ ਸਰਦਾਰਾਂ ਦੇ ਨਾਮਾਂ ਆਲੇ ਵੱਡੇ ਸਾਰੇ ਲਾਂਘੇ ਦਾ ਟੋਅਰ-ਟੱਪਾ! ਜੇਨੂੰ ਤੂੰ ਥੰਮ ਜਿਆ ਕਹਿੰਨੀ ਆਂ।

ਫੇਏ ਦੇਖੀਂ ਤੂੰ ਧੌਣ ਨੀਮੀਂ ਹੁੰਦੀ ਕਿ ਨਈਂ ਹੁੰਦੀ, ਵੱਡੇ ਲਾਟ ਸਾਬੂ ਦੀ! ਫੇਏ ਦੇਖੀਂ ਤੂੰ ਲੰਘੂ ਕਿ ਨਈਂ ਲੰਘੂ ਸਾਰਾ ਪਿੰਡ ਮੇਰੀ ਲੱਤ ਹੇਠੋਂ ਦੀ!! ਵਿੱਚੇਈ ਮਤਬੰਨੇ, ਵਿੱਚੇਈ ਤੇਰੇ ਆਲਾ ਜਾਮਣ ਵੇਹੜਾ, ਵਿੱਚੇਈ ਚਮਾੜੂਲੀ।

“ਵਿੱਚੇਈ ਰੱਖਾ ਸੁੰਹ ਭਾਈ ਵੀ...? ਉਹ ਵੀ ਓਸੇ ਲੱਤ ਹੇਠੋਂ ਦੀ ਲੰਘੂ, ਜਿੱਥੋਂ ਦੀ ਬਾਕੀ ਦੇ! ਨਾ...ਨਾ...ਨਾ..., ਫੇਏ ਨਈਂ ਏਦਾਂ ਹੋਣੀ, ਕਰ ਈ ਨਈਂ ਹੋਣੀ। ਪੱਕੀ ਗੱਲ ਆ। ਉਹ ਜਿੰਦਣ ਆਇਆ ਓਦਣ ਤਾਂ ਬੀਬੀ ਸਾਡੀ ਦੀ ਚੁੱਕੀਊ ਲੱਤ ਆਪਣੇ ਆਪ ਹੇਠਾਂ ਨੂੰ ਹੋ ਜਾਣੀ ਆ। ਓਦਣ ਤਾਂ ਭੈਣ ਸਾਡੀ ਦੀਆਂ ਦੋਨੋਂ ਲੱਤਾਂ ਨੇ ਅੱਗਲ-ਵਾਂਡੀ ਹੋ ਕੇ ਰੱਖੇ ਭਾਈ ਜੀ ਹਾਜ਼ਰੀ ਭਰਨੀ ਆਂ। ਓਦਣ ਭਾਮਾਂ ਬੱਦਲਵਾਈ ਹੋਵੇ ਭਾਮਾਂ ਨਾ। ਏਦਾਂ ਈ ਹੋਣੀ ਆ ਨਾ। ਸੱਚੋ-ਸੱਚ ਦੱਸੀਂ ਝੂਠ ਨਾ ਬੋਲੀਂ!”

ਫੋਅਟ ਲੁੱਚੀ ਨਾ ਹੋਵੇ ਤਾਂ। ਮੈਨੂੰ ਤੇਰੇ ਆਂਗੂੰ ਮਾਲੀ-ਖੋਲੀਆ ਨਈਂ ਹੋਇਆ ਆ ਉਦਾ। ਉਹ ਜਿਸਲੇ ਆਉ ਉਸਲੇ ਦੇਖੀ ਜਾਉ। ਪਹਿਲਾਂ ਐਦੀ ਤਾਂ ਖੁੱਬ ਠੱਪਾਂ!

ਹੈਂਦੀ ਵਕੀਲੜੇ ਜਏ ਦੀ। ਜੇਨੂੰ ਤੂੰ ਕਹਿਨੀਂ ਆਂ ਹੁਣ ਜੱਜ-ਜੱਜ ਜਿਆ ਬਣ ਗਿਆ।
ਏਹ...ਏਹ ਜਿੱਦਣ ਵੀ ਆਇਆ ਨਾ ਪਿੰਡ, ਜਿਸਲੇ ਵੀ ਲੰਘੂ ਨਾ ਕਾਰ ਜੇਈ ਉਂਦੀ,
ਸਾਡੇ ਏਨ੍ਹਾਂ ਦੇ ਬਾਪੂ ਜੀ ਦੀ ਵੱਡੀ ਸਾਰੀ ਫੋਟੂ ਹੋਠਾਂ ਦੀ, ਫੇਏ ਮੈਂ ਕਹੂੰ ਏਨ੍ਹਾਂ ਨੂੰ ਪਈ ਹੁਣ
ਬੁਲਾ ਬੱਕਰੇ, ਹੁਣ ਮਾਰ ਬੁਲਬਲੀ।...ਓਦਾਂ ਹੁਣ ਐਸ ਉਮਰੇ ਬੁਲਬਲੀ ਤਾਂ ਕੀ ਵੱਜਣੀ
ਆਂ!...ਚੀਕ, ਚੱਲ ਚੀਕ ਤਾਂ ਚੀਕ ਈ ਸਈ! ਓਦਾਂ ਐਨੇ ਕੁ ਨਾ' ਇੱਜਤ-ਪਤ ਤਾਂ
ਰਹਿ ਈ ਜਾਊ ਨਾ ਸਾਡੇ ਏਨ੍ਹਾਂ ਦੀ। ਮਾਣ-ਤਾਣ ਤਾਂ ਬਣਿਆ ਈ ਰਊ ਨਾ ਲੰਬੜਦਾਰੀ
ਦਾ? ਫੇਏ ਵੀ ਜੱਦੀ-ਪੁਸ਼ਤੀ ਸਰਦਾਰੀ ਆ ਬਾਬਿਆਂ ਦੇ ਟੱਬਰ ਦੀ, ਕੋਈ ਲੰਡੀ-ਬੁੱਚੀ
ਤਾਂ ਹੈਅ ਨਈਂ...।?

ਗੜ੍ਹੀ ਬਖਸ਼ਾ ਸਿੰਘ

ਬੈਠਕ ਅੰਦਰ ਪਾਠ ਚੱਲ ਰਿਹਾ ਸੀ, ਅਖੰਡ-ਪਾਠ। ਬਾਹਰ ਖੁੱਲ੍ਹੇ ਵਿਹੜੇ 'ਚ ਵਿਛੀ ਦਰੀ 'ਤੇ ਬੈਠੇ ਸਮਿੱਤਰ ਦੇ ਮਨ-ਮਸਤਕ ਅੰਦਰ ਇਕ ਗੀਲ੍ਹ ਦੌੜ ਰਹੀ ਸੀ, ਅਖੰਡ-ਗੀਲ੍ਹ। ਧੀਮੀ ਸੁਰ 'ਚ ਬਾਣੀ ਪੜ੍ਹਦੇ ਭਾਈ ਜੀ ਦੀ ਆਵਾਜ਼ ਵਿੱਚ ਵਾਰ ਉੱਚੀ ਹੋ ਜਾਂਦੀ, ਮੱਥਾ ਟੇਕਣ ਆਏ ਤਕ ਅੱਪੜਦੀ ਹੋਣ ਲਈ, ਪਰ ਸਮਿੱਤਰ ਅੰਦਰ ਗੂੰਜ ਰਿਹਾ ਸ਼ੋਰ ਕਿਸੇ ਨੂੰ ਵੀ ਸੁਣਾਈ ਨਹੀਂ ਸੀ ਦਿੰਦਾ। ਉਸ ਨੂੰ ਆਪ ਨੂੰ ਵੀ ਨਹੀਂ। ਇਕ ਛੱਲ ਵਾਂਗ ਉੱਠਦਾ, ਇਕ ਵੇਗ ਵਾਂਗ ਵਹਿੰਦਾ ਇਹ ਉਸਦੀਆਂ ਅੱਖਾਂ ਤਕ ਵੀ ਅੱਪੜਦਾ ਰਿਹਾ ਸੀ, ਕੰਨਾਂ ਤਕ ਵੀ ਤੇ ਉਸਦੀ ਜੀਭ ਤਕ ਵੀ, ਕੱਲ੍ਹ ਦੁਪਹਿਰ ਵੇਲੇ ਤੋਂ ਲਗਾਤਾਰ। ਕਦੀ ਉਸਦੇ ਕੰਨ ਸਾਂ-ਸਾਂ ਕਰਨ ਲਗਦੇ, ਕਦੀ ਜੀਭ ਥਰਕਣ ਲਗਦੀ, ਕਦੀ ਅੱਖਾਂ ਨਮ ਹੁੰਦੀਆਂ ਰਹੀਆਂ। ਨਮ ਹੀ ਨਹੀਂ ਬਹੁਤੀ ਵਾਰ ਤਾਂ ਇਹ ਪਰਲ-ਪਰਲ ਵਗਦੀਆਂ ਵੀ ਰਹੀਆਂ ਸਨ।

ਪਿਛਲੇ ਦਸ ਦਿਨਾਂ 'ਚ ਉਸ ਨਾਲ ਇਉਂ ਇਕ ਵਾਰ ਵੀ ਨਹੀਂ ਸੀ ਵਾਪਰੀ। ਗੁਰਬਖਸ਼ ਸਿੰਘ ਦੀ ਚਿਤਾ ਲਾਗੇ ਖੜੋਤਾ ਵੀ ਉਹ ਸ਼ਾਂਤ-ਚਿੱਤ ਰਿਹਾ ਸੀ। ਰੌਦੇ-ਫੁਸਕਦੇ ਘਰ ਦੇ, ਬਾਹਰ ਦੇ ਨਿੱਕੇ-ਵੱਡੇ ਜੀਆਂ ਨੂੰ ਸਗੋਂ ਵਰਚਾਉਂਦਾ ਰਿਹਾ ਸੀ। ਢਾਰਸ ਦਿੰਦਾ ਰਿਹਾ ਸੀ ਉਹਨਾਂ ਨੂੰ। ਇਉਂ ਕਰਦੇ ਨੂੰ ਉਸਨੂੰ ਆਪ ਨੂੰ ਵੀ ਢੇਰ ਸਾਰੀ ਰਾਹਤ ਮਹਿਸੂਸ ਹੁੰਦੀ ਰਹੀ। ਉਸਦੇ ਦਿਲ-ਦਿਮਾਗ ਅੰਦਰ ਤਸਕੀਨ, ਤਸੱਲੀ ਵਰਗੇ ਸ਼ਬਦ-ਭਾਵ ਜਮ੍ਹਾਂ ਹੁੰਦੇ ਰਹੇ। ਪਰ, ਕੱਲ੍ਹ...ਕੱਲ੍ਹ ਦੁਪਹਿਰ ਵੇਲੇ ਅਖੰਡ-ਪਾਠ ਦੇ ਰੱਖ ਹੁੰਦਿਆਂ ਸਾਰ ਉਸਦੇ ਤਨ-ਮਨ ਨੂੰ, ਜਿਵੇਂ ਇਕ ਤਰ੍ਹਾਂ ਦਾ ਤਾਪ ਚੜ੍ਹ ਗਿਆ ਹੋਵੇ। ਉਸਦੇ ਬਿਰਧ ਹੋਏ ਅੰਗਾਂ-ਪੈਰਾਂ ਨੂੰ ਅਜੀਬ ਕਿਸਮ ਦੀ ਕੰਬਣੀ ਛਿੜ ਗਈ ਹੋਵੇ।

ਬਖਸ਼ੇ ਭਾਅ ਨਾਲ ਬਿਤਾਏ ਪਲ, ਦਿਨ, ਮਹੀਨੇ, ਵਰ੍ਹੇ, ਉਸ ਦੀਆਂ ਅੱਖਾਂ ਅੱਗੇ ਬੇ-ਤਰਤੀਬੇ ਜਿਹੇ ਹੋ ਕੇ ਖਿਲਰ ਗਏ ਸਨ।

ਕਰੀਬ ਦਸਾਂ ਕੁ ਵਰ੍ਹਿਆਂ ਦੇ ਸਮਿੱਤਰ ਨੇ ਗੁਰਬਖਸ਼ ਸਿੰਘ ਨੂੰ ਪਹਿਲੀ ਵਾਰ ਆਪਣੇ ਨਾਨਕੇ ਘਰ ਦੀ ਪਿਛਵਾੜੀ ਦੇਖਿਆ ਸੀ, ਇਕ ਕੱਚੇ ਜਿਹੇ ਕੋਠੜੇ ਦੀ ਛੱਤ 'ਤੇ। ਭੁੰਜੇ ਸੌਂਦੇ ਨੂੰ। ਮੰਜੀ ਉਸ ਨੇ ਬਾਹੀ-ਭਾਰ ਇਕ ਪਾਸੇ ਖੜ੍ਹੀ ਕੀਤੀ ਹੁੰਦੀ।

ਆਇਆ ਤਾਂ ਸਮਿੱਤਰ ਪਹਿਲਾਂ ਵੀ ਕਈ ਵਾਰ ਸੀ ਨਾਨੇ-ਨਾਨੀ ਪਾਸ ਦੋ ਚਾਰ ਦਿਨਾਂ ਲਈ, ਪਰ ਓਸ ਵਾਰ ਉਹਦੇ ਨਾਨੀ-ਨਾਨਾ ਆਪ ਲੈ ਕੇ ਆਏ ਸਨ, ਉਚੇਚ ਨਾਲ। ਇਕੱਲੇ ਰਹਿ ਗਏ ਸਨ ਉਹ। ਉਹਨਾਂ ਦੇ ਮੁਖਤਿਆਰੇ ਨੂੰ ਪਿੰਡ ਦੇ ਜ਼ੈਲਦਾਰ ਨੇ ਜ਼ਬਰੀ ਭਰਤੀ ਕਰਵਾ ਦਿੱਤਾ ਸੀ, ਕਈ ਸਾਰੇ ਹੋਰਨਾਂ ਗੱਭਰੂਆਂ ਸਮੇਤ ਲਾਮ 'ਤੇ ਭੇਜਣ ਲਈ, ਦੂਰ-ਪਾਰ ਦੇਸੀ-ਪਰਦੇਸੀ। ਲਾਮ 'ਤੇ ਗਏ ਫੌਜੀਆਂ ਦੀਆਂ ਉਹਨੀਂ ਦਿਨੀਂ ਚਿੱਠੀਆਂ ਨਹੀਂ ਤਾਰਾਂ ਆਉਂਦੀਆਂ ਸਨ। ਆਪਣੇ ਇਕੋ-ਇਕ ਪੁੱਤਰ ਤੋਂ ਵਿਛੜ ਕੇ ਸਮਿੱਤਰ ਦੇ ਨਾਨੇ-ਨਾਨੀ ਨੂੰ ਜਿਵੇਂ ਵੱਡਾ-ਭਾਰਾ ਪੱਥਰ ਰੱਖਣਾ ਪਿਆ ਸੀ ਆਪਣੇ ਦਿਲ 'ਤੇ। ਉਹ ਕਈ ਚਿਰ ਤਾਬੇ ਨਹੀਂ ਸਨ ਆਏ। ਰੋਂਦੇ-ਕੁਰਲਾਉਂਦੇ ਰਹੇ ਸਨ, ਦਿਨ-ਪੁਰ-ਰਾਤ।

ਆਖਰ ਉਹਨਾਂ ਦੇ ਜ਼ਖਮਾਂ 'ਤੇ ਥੋੜ੍ਹੀ ਕੁ ਸਮੇਂ ਨੇ ਮੱਲ੍ਹਮ-ਪੱਟੀ ਕਰ ਦਿੱਤੀ ਤੇ ਬਹੁਤਾ ਸਮਿੱਤਰ ਦੇ ਮੋਹ-ਪਿਆਰ ਨੇ ਵਰਚਾ ਲਿਆ। ਸਾਉਣ-ਭਾਦੋਂ ਦੀਆਂ ਰਾਤਾਂ ਦਾ ਹੁੱਸੜ, ਉਹਨਾਂ ਨੂੰ ਵੀ ਆਪਣੇ ਛੱਤੜੇ 'ਤੇ ਲੈ ਚੜ੍ਹਿਆ। ਜੇਠ-ਗਾੜ੍ਹ ਦੀ ਪਿੰਡੇ ਸਾੜਵੀਂ ਲੁਅ ਤਾਂ ਉਸ ਵਾਰ ਉਹਨਾਂ ਦੇ ਹਉਕਿਆਂ-ਹਟਕੋਰਿਆਂ ਦੀ ਤਪਸ਼ ਅੱਗੇ ਬੇ-ਹਿੱਸ ਜਿਹੀ, ਬੇ-ਬੱਸ ਜਿਹੀ ਹੋਈ ਰਹੀ ਸੀ।

ਆਸ-ਪਾਸ ਉਹ ਦੋਨੋਂ, ਵਿਚਕਾਰ ਸਮਿੱਤਰ ਦੀ ਛੋਟੀ ਮੰਜੀ।

ਥੋੜ੍ਹੇ ਕੁ ਦਿਨ ਸਮਿੱਤਰ ਸੌਂਦਾ-ਜਾਗਦਾ, ਨਾਨਕੇ ਘਰ ਦੀ ਪਿਛਵਾੜੀ ਇਕ ਗੱਭਰੂ ਹੋ ਰਹੇ ਮੁੰਡੇ ਨੂੰ ਦੇਖਦਾ ਰਿਹਾ। ਮੰਜੀ ਉਸਦੀ ਬਾਹੀ-ਭਾਰ ਉਹਦੇ ਲਾਗੇ ਖੜ੍ਹੀ ਹੁੰਦੀ। ਸਮਿੱਤਰ ਨੇ ਸੋਚਿਆ-ਕੱਚੇ ਲੇਪਣ ਦੀ ਠੰਡਕ ਉਹਦੇ ਨੰਗੇ ਪਿੰਡੇ ਨੂੰ ਚੰਗੀ ਚੰਗੀ ਲਗਦੀ ਹੋਣੀ ਆ। ਪਰ, ਦੋ ਚਾਰ ਦਿਨ, ਫਿਰ ਕਈ ਦਿਨ ਲਗਾਤਾਰ ਉਸ ਨੂੰ ਉਵੇਂ ਹੀ ਸੌਂਦਾ ਵੇਖ, ਨਾਨੇ ਤੋਂ ਆਖਿਰ ਪੁੱਛ ਹੀ ਲਿਆ ਸੀ ਸਮਿੱਤਰ ਨੇ—“ਬਾਪੂ ਆਹ ਮੁੰਡਾ ਕੌਣ ਆ...ਏਹ ਭੁੰਜੇ ਕ੍ਹਾਤੋਂ ਸੌਂਦਾ...?”

“ਏਹ ਬਖਸ਼ਾ ਆ ਲੰਬੜਾਂ ਦਾ, ਜਲ੍ਹਿਆਂ ਆਲੇ ਜਿੱਦਣ ਦੀ ਗੋਲੀ ਚੱਲੀ ਆ ਅੰਬਰਸਰ, ਓਦਣ ਦਾ ਏਹ ਮੰਜੇ 'ਤੇ ਨਈਂ ਸੁੱਤਾ। ਤਿੰਨ ਮੀਨ੍ਹੇ ਹੋ ਗਏ ਹਨ। ਪੜ੍ਹਦਾ ਸੀ ਖਬਨੀ ਸੱਤਮੀਂ, ਖਬਨੀ ਅੱਠਮੀ 'ਚ। ਓਦਣ ਦਾ ਸਕੂਲੇ ਵੀ ਨਈਂ ਗਿਆ। ਕ੍ਹੈਂਦਾ ਗਰੇਜਾਂ ਦੀ ਮਾਂ...!” ਉਸਦੇ ਮੁਖਤਿਆਰ ਨੂੰ ਉਸ ਤੋਂ ਬਿੱਚ ਕੇ ਲੈ ਜਾਣ ਵਾਲੇ ਅੰਗਰੇਜ਼ ਨੂੰ ਕੱਢਣ ਲਈ ਇਕ ਭਰਵੀਂ ਜਿਹੀ ਗਾਲ੍ਹ ਮੇਵਾ ਸਿੰਘ ਦੇ ਬੁੱਲ੍ਹਾਂ ਤਕ ਤਿਲਕ ਆਈ, ਉਸ ਨੇ ਮਸਾਂ ਕਾਬੂ ਹੇਠ ਕੀਤੀ ਸੀ। ਸਮਿੱਤਰ ਨੂੰ ਨਿਆਣ-ਮੱਤ ਸਮਝ ਕੇ। ਪਰ, ਪਿਛਲੇ ਢਾਈ-ਤਿੰਨ ਮਹੀਨਿਆਂ ਤੋਂ ਨਾਨੇ-ਨਾਨੀ ਦਾ ਦੁੱਖ-ਦਰਦ ਸੁਣਦੇ-ਸਹਾਰਦੇ ਸਮਿੱਤਰ ਅੰਦਰਲੀ ਬਾਲ-ਚੰਚਲਤਾ ਜਿਵੇਂ ਅਸਲੋਂ ਹੀ ਕਿਧਰੇ ਗੁੰਮ-ਗੁਆਚ ਗਈ ਸੀ।

ਅਗਲੀ ਦੁਪਹਿਰ ਉਹ ਨਾਨਕੇ ਘਰ ਦੀ ਪਿਛਵਾੜੀ ਖੁੱਲ੍ਹੇ-ਭੁੱਲ੍ਹੇ ਇਹਾਤੇ 'ਚ ਉੱਗੀ ਵੱਡੀ-ਭਾਰੀ ਨਿੰਮ ਦੀ ਸੰਘਣੀ ਛਾਂ ਹੇਠ ਡਿੱਠੀਆਂ ਦੋ ਮੰਜੀਆਂ 'ਚੋਂ ਇਕ 'ਤੇ

ਜਾ ਬੈਠਾ ਸੀ, ਗੁਰਬਖਸ਼ ਸਿੰਘ ਦੀ ਪੁਆਂਦੀ। ਉਸ ਤੋਂ ਅਗਲੀ ਦੁਪਹਿਰ ਵੀ...ਫਿਰ ਉਸ ਤੋਂ ਅਗਲੀ ਵੀ...ਫਿਰ ਅਗਲੀ...ਅਗਲੀ...।

ਚੌਥੀ ਪਾਸ ਕਰਕੇ ਨਾਨਕੇ ਪਿੰਡ ਆਇਆ ਸਮਿੱਤਰ ਨਾ ਆਪਣੇ ਪਿੰਡ ਵਾਪਸ ਪਰਤਿਆ, ਨਾ ਉਸਦਾ ਮਾਮਾ ਮੁਖਤਿਆਰਾ ਲਾਮ ਤੋਂ ਜੀਉਂਦਾ ਘਰ ਮੁੜਿਆ।

-2-

ਬੀਤੇ ਦਸਾਂ ਕੁ ਦਿਨਾਂ ਦੀ ਆਓ-ਗਸ਼ਤ ਵੱਲ ਧਿਆਨ ਮਾਰਦਿਆਂ ਸਮਿੱਤਰ ਨੇ ਦੇਖਿਆ ਕਿ ਉਸਦੇ ਬਖਸ਼ੇ ਭਾਅ ਦਾ ਅਫਸੋਸ ਕਰਨ ਥੋੜ੍ਹੇ ਕੁ ਜਿੰਨੇ ਬੁੱਢੇ-ਠੇਰੇ ਹੀ ਆਏ ਸਨ, ਡਿਗਦੇ-ਡੋਲਦੇ। ਕੋਈ ਖੁੰਟੀ ਆਸਰੇ ਤੁਰਦਾ ਆਇਆ ਸੀ, ਕੋਈ ਢੱਕਾਂ 'ਤੇ ਹੱਥ ਰੱਖੀ। ਉਹ ਕਿੰਨਾ-ਕਿੰਨਾ ਚਿਰ ਉਸ ਪਾਸ ਬੈਠਦੇ ਰਹੇ ਸਨ। ਘਰ-ਬਾਰ ਦੀਆਂ, ਦੇਸ਼-ਦੁਨੀਆਂ ਦੀਆਂ ਗੱਲਾਂ-ਬਾਤਾਂ ਕਰਦੇ ਉਹ ਬੀਤੇ ਅਤੀਤ ਤੋਂ ਲੈ ਕੇ ਵਿਚਰਦੇ ਵਰਤਮਾਨ ਤਕ ਦਾ ਪੈਂਡਾ ਗਾਹੁੰਦੇ ਰਹੇ ਸਨ। ਕਿੰਨਾ ਕੁਝ ਚੰਗਾ-ਮਾੜਾ ਹੰਗਾਲਦੇ ਰਹੇ ਸਨ। ਉਸ ਦੇ ਆਸ-ਪਾਸ ਐਧਰ-ਓਧਰ ਟਹਿਲਦੀ-ਘੁੰਮਦੀ, ਮਟਰ-ਗਸ਼ਤੀ ਕਰਦੀ ਨੌਜਵਾਨ ਮੁਢੀਰ ਲਈ ਤਾਂ ਜਿਵੇਂ ਕੁਝ ਹੋਇਆ-ਵਾਪਰਿਆ ਹੀ ਨਹੀਂ ਸੀ, ਇਕ ਤਰੰਨਵੇਂ ਸਾਲਾ ਬੁੱਢੇ ਦੇ ਮੰਜਾ ਖਾਲੀ ਕਰਨ ਤੋਂ ਵੱਧ। ਇਹਨਾਂ ਦਿਨਾਂ ਵਿਚ ਕੁਝ ਇਕ ਖਾਂਦੇ-ਪੀਂਦੇ ਘਰਾਂ ਦੇ ਸਜੇ-ਸੰਵੇਰੇ, ਨੇਤਾ-ਨੁਮਾ ਕਾਕੇ ਜ਼ਰੂਰ ਆਏ ਆਏ ਸਨ, ਕਾਰਾਂ-ਜੀਪਾਂ 'ਤੇ ਸਵਾਰ ਹੋਏ, ਉਹਨਾਂ ਨੂੰ ਸਮਿੱਤਰ ਨੇ ਪਹਿਲੋਂ ਕਦੀ ਨਹੀਂ ਸੀ ਦੇਖਿਆ ਗੁਰਬਖਸ਼ ਭਾਅ ਨੂੰ ਮਿਲਦਿਆਂ। ਜਿਹੜੇ ਆਉਂਦੇ-ਮਿਲਦੇ ਰਹੇ ਸਨ ਪਹਿਲਾਂ, ਜਿਹਨਾਂ ਦੀ ਉਡੀਕ ਰਹਿੰਦੀ ਸੀ ਗੁਰਬਖਸ਼ ਸਿੰਘ ਨੂੰ ਸੌਂਦਿਆਂ-ਜਾਗਦਿਆਂ, ਉਹ ਹੁਣ ਵੀ ਨਹੀਂ ਸੀ ਆਏ। ਨਾ ਜੋਗਿੰਦਰ ਸੱਗਲ ਆਇਆ ਸੀ, ਨਾ ਗੁਰਚਰਨ ਰੰਧਾਵਾ। ਨਾ ਲਿੱਤਰਾਂ ਪਿੰਡ ਤੋਂ ਪ੍ਰੀਤਮ ਸੁੰਹ ਆਇਆ ਸੀ, ਨਾ ਮੂਣਕਾਂ ਤੋਂ ਗਿਆਨ ਸੁੰਹ। ਇਹਨਾਂ ਵਿੱਚੋਂ ਇਕ ਨਹੀਂ ਤਾਂ ਦੂਜਾ, ਦੂਜਾ ਨਹੀਂ ਤਾਂ ਤੀਜਾ-ਚੌਥਾ, ਗੁਰਬਖਸ਼ ਸਿੰਘ ਦੀਆਂ ਸੱਜੀਆਂ-ਖੱਬੀਆਂ ਬਾਹਾਂ ਬਣ ਕੇ ਵਿਚਰੇ ਸਨ, ਬੀਤੀ ਪੌਣੀ ਸਦੀ। ਮੋਰਚਿਆਂ-ਸੰਗਰਾਮਾਂ ਲਈ ਬਣਿਆ-ਤੁਰਿਆ ਇਹਨਾਂ ਪੰਜਾਂ ਦਾ ਇਕ ਜੁੱਟ, ਕਈ ਵਾਰ ਖਿੰਡ-ਵਿਖਰ ਕੇ ਵੀ ਗੁਰਬਖਸ਼ ਸਿੰਘ ਦੀ ਹਵੇਲੀ ਨੂੰ ਕਦੀ ਨਹੀਂ ਸੀ ਭੁੱਲਿਆ। ਪਰ ਹੁਣ...ਹੁਣ ਦੋ-ਢਾਈ ਸਾਲਾਂ ਤੋਂ ਮੰਜਾ ਮੱਲੀ ਪਏ ਬਖਸ਼ੇ ਭਾਅ ਦਾ ਹਾਲ-ਚਾਲ ਪੁੱਛਣ-ਦੇਖਣ ਵੀ ਕੋਈ ਨਹੀਂ ਸੀ ਬਹੁੜਿਆ।

-3-

ਸੁਬਹ-ਸਵੇਰੇ ਤੋਂ ਗੁਰਬਖਸ਼ ਸਿੰਘ, ਸਮਿੱਤਰ ਨੂੰ ਥੋੜ੍ਹਾ ਕੁ ਬੇ-ਚੈਨ ਜਿਹਾ ਲੱਗਾ। ਥੋੜ੍ਹਾ ਕੁ ਨਹੀਂ ਕਾਫੀ ਸਾਰੀ ਲਾਚਾਰਗੀ ਵੀ ਛਾਈ-ਪੱਸਰੀ ਦਿਸੀ ਉਸਦੇ ਮੂੰਹ-ਚਿਹਰੇ 'ਤੇ ਸਮਿੱਤਰ ਨੂੰ। ਉਸਦੀ ਮੰਜੀ ਲਾਗੇ ਕੁਰਸੀ ਖਿੱਚ ਕੇ ਬੈਠਦੇ ਨੇ, ਉਸਨੇ ਝਕਦੇ-ਝਕਦੇ ਨੇ ਪੁੱਛ ਹੀ ਲਿਆ—“ਕੀ ਗੱਲ ਐ ਭਾਅ...ਅੱਜ...ਅੱਜ!” ਇਸ ਤੋਂ

ਅੱਗੋਂ ਉਸਨੂੰ ਕੋਈ ਗੱਲ ਹੀ ਨਹੀਂ ਸੀ ਸੁਝੀ, ਕਿ ਉਸਦੇ ਸਾਥੀਆਂ-ਸੰਗੀਆਂ ਦੀ ਗੱਲ ਤੋਰੇ ਜਾਂ ਉਸਦੇ ਦਾਰੂ-ਦਰਮਲ ਦੀ। ਉਸਨੂੰ ਅੱਜ ਦੇ ਅਖ਼ਬਾਰ ਦੀਆਂ ਸੁਰਖੀਆਂ ਪੜ੍ਹ ਕੇ ਸੁਣਾਵੇ, ਜਾਂ ਕਈਆਂ ਦਿਨਾਂ ਤੋਂ ਨਿੱਤ-ਨੇਮ ਦੀ ਕਿਸੇ ਵੀ ਬਾਣੀ ਦੀ ਨਾ ਕੀਤੀ ਫ਼ਰਮਾਇਸ਼ ਦਾ ਕਾਰਨ ਪੁੱਛੇ...?

ਗੁਰਬਖ਼ਸ਼ ਸਿੰਘ ਨੇ ਵੀ ਜਿਵੇਂ ਸਮਿੱਤਰ ਦੇ ਅਣਬੋਲੇ ਬੋਲ ਝੱਟ ਸਮਝ ਲਏ ਸਨ। ਆਪਣੇ ਬੁਝੂੰ-ਬੁਝੂੰ ਕਰਦੇ ਚਿਹਰੇ 'ਤੇ ਹਲਕੀ ਜਿਹੀ ਮੁਸਕਾਣ ਲਿਆਉਂਦੇ ਨੇ ਉਸਨੇ ਸਮਿੱਤਰ ਨੂੰ ਢਾਰਸ ਦੇਣ ਵਰਗਾ ਉੱਤਰ ਦਿੱਤਾ ਸੀ—“ਕੁੱਛ...ਨਈਂ...ਈਂ, ...ਕੁੱਛ ਨਈਂ...ਈ...ਹੋਇਆ...ਆ...ਆ...ਮੈਅ...ਨੂੰ...ਸੱਮੀਂ...। ਬੱਐਂ...ਸ...ਐਮੋਂ...ਐਅਮੋਂ...ਈ...ਚੇਅਤੇ...ਆਈ...ਈ...ਜਾਂਦੇ...ਆ...ਓਆ...।”

ਸਮਿੱਤਰ ਦਾ ਸੰਸਾ ਠੀਕ ਹੀ ਨਿਕਲਿਆ ਸੀ।

ਉਸਦਾ ਗਿਲ੍ਹਾ ਢੇਰ ਸਾਰੀ ਰੰਜਸ਼ ਵਿਚ ਬਦਲ ਗਿਆ ਸੀ।...ਇਕ-ਦੋ-ਚਾਰ ਵਾਰ ਨਹੀਂ ਅਨੇਕਾਂ ਵਾਰ ਉਹਨਾਂ ਲਈ ਸਭ ਤੋਂ ਵੱਧ ਸੁਰੱਖਿਅਤ ਸਿੱਧ ਹੋਈ ਸ਼ਰਨਗਾਹ, ਬਖ਼ਸ਼ੇ ਭਾਅ ਦੀ ਹਵੇਲੀ ਪਤਾ ਨਹੀਂ ਹੁਣ ਕਿਉਂ ਵਿਸਾਰ ਛੱਡੀ ਸੀ, ਉਸਦੇ ਬੇਲੀਆਂ-ਜੋਟੀਦਾਰਾਂ ਨੇ!

ਹਵੇਲੀਉਂ ਵੱਧ ਪਿੰਡ ਦਾ ਗੁਰਦਵਾਰਾ।

ਪਿਛਲੇ ਕਈਆਂ ਵਰ੍ਹਿਆਂ ਤੋਂ ਉਹਨਾਂ 'ਚੋਂ ਨਾ ਕੋਈ ਵਿਸਾਖੀ ਦੇਖਣ ਆਇਆ ਸੀ, ਨਾ ਮਾਘ੍ਰੀ। ਨਾ ਕਿਸੇ ਮੱਸਿਆ-ਸੰਗਰਾਂਦੇ।

ਮੁੱਢਲੇ ਦਿਨਾਂ ਦੀ ਕਾਰਗੁਜ਼ਾਰੀ ਸਮਿੱਤਰ ਦੇ ਨਾਲ ਨਾਲ ਹੋ ਤੁਰੀ...।

ਪਿੰਡ ਦੇ ਬਾਹਰ-ਬਾਹਰ ਪੈਂਦਾ ਇਹ ਗੁਰੂ-ਸਥਾਨ ਉਹਨਾਂ ਦੇ 'ਗੁਪਤ-ਲੁਪਤ ਮੇਲ-ਮਿਲਾਪ' ਲਈ ਬੇ-ਹੱਦ ਰਾਸ ਆਉਂਦਾ ਰਿਹਾ। ਓਦੋਂ ਇਵੇਂ ਦੀ ਆਲੀਸ਼ਾਨ ਇਮਾਰਤ ਨਹੀਂ ਸੀ ਹੁੰਦੀ ਇਸ ਥਾਂ। ਬੱਸ, ਇਕ ਛੋਟੀ ਜਿਹੀ ਮਮਟੀ ਹੁੰਦੀ ਸੀ ਛੇ-ਕੋਣੀ, ਗਰਨੇ ਦੇ ਝਾੜ ਲਾਗੇ। ਥੋੜ੍ਹਾ ਕੁ ਹਟਵੀਂ ਇਕ ਬਉਲੀ, ਇਸ਼ਨਾਨ-ਪਾਨ ਲਈ। ਬਾਕੀ ਸਾਰੀ ਥਾਂ ਵਿਹਲੀ ਖੁੱਲ੍ਹੀ-ਮੋਕਲੀ। ਕਿਧਰੇ ਕਿਧਰੇ ਕੋਈ ਝਾੜ-ਰੁੱਖ। ਓਹਲੇ-ਅਛੋਪਲੇ ਬੈਠ ਕੇ ਕੁਝ ਦੱਸਣ-ਪੁੱਛਣ ਲਈ, ਕੁਝ ਸਿੱਖਣ-ਸਮਝਣ ਲਈ। ਇਸੇ ਹੀ ਥਾਂ 'ਤੇ ਗੁਰਮੁਖੀ-ਗੁਰਬਾਣੀ ਸਿੱਖਦਿਆਂ ਗੁਰਬਖ਼ਸ਼ ਸਿੰਘ ਦੇ ਤਾਂ ਜਿਵੇਂ ਮਨ ਤੇ ਮਸਤਕ ਦੋਨੋਂ ਜਾਗਦੇ ਹੋ ਗਏ ਸਨ, ਇਕੱਠੇ। ਨਾ ਉਸਤੋਂ ਜਲ੍ਹਿਆਂ ਵਾਲੇ ਬਾਗ ਦਾ ਕਤਲੇ-ਆਮ ਸਹਾਰਿਆ ਗਿਆ ਸੀ, ਨਾ ਨਨਕਾਣਾ ਸਾਹਿਬ ਦਾ ਗੋਲੀ-ਕਾਂਡ। ਜੈਤੋ ਦੇ ਮੋਰਚੇ 'ਚ ਪੁੱਜਣ ਲਈ ਤਾਂ ਉਹ ਅੱਗੇ ਲੱਗ ਤੁਰਿਆ ਸੀ ਕਾਲੀ ਪੱਗ ਬੰਨ੍ਹ ਕੇ। ਉਸ ਵਰਗੇ ਹੀ ਉਸਦੇ ਹਾਣੀ-ਹਮਜੋਲੀ ਆ ਰਲੇ ਸਨ ਵਾਰੀ ਵਾਰੀ। ਪਹਿਲਾਂ ਸਮਿੱਤਰ, ਫਿਰ ਜੋਗਿੰਦਰ, ਫਿਰ ਗੁਰਚਰਨ, ਫਿਰ ਪ੍ਰੀਤਮ, ਫਿਰ ਗਿਆਨ।

ਅਧਰੰਗ ਦੀ ਮਾਰ ਹੇਠ ਆਈ ਗੁਰਬਖ਼ਸ਼ ਸਿੰਘ ਦੀ ਲੱਠਮਾਰ ਦੇਹ ਪੋਟਾ-ਪੋਟਾ ਕਰਕੇ ਖੁਰਦੀ ਗਈ। ਪਰ, ਉਸਦੀ ਪਾਂਡਵ-ਭਰਾਵਾਂ ਨੂੰ ਮਿਲਣ ਦੀ ਤਾਂਘ, ਉਹਨਾਂ

ਨਾਲ ਬਾਤ-ਚੀਤ ਕਰਨ ਦੀ ਇੱਛਾ-ਮਨਸ਼ਾ ਨੇ ਤਾਂ ਜਿਵੇਂ ਉਸਦਾ ਸਾਰੇ ਦਾ ਸਾਰਾ ਅੰਦਰ ਹੀ ਮੱਲ ਰੱਖਿਆ ਹੋਵੇ।...ਉਹਨਾਂ ਦਾ ਸਫ਼ਰ ਵੀ ਉਸ ਵਾਂਗ ਗੁਰਦਵਾਰਾ ਸੁਧਾਰ ਲਹਿਰ ਤਕ ਖ਼ਤਮ ਨਹੀਂ ਸੀ ਹੋਇਆ। ਉਹਨਾਂ ਨੂੰ ਲੱਗੀ ਜਾਗ ਤੀਹ ਸੰਨ 'ਚ ਨਿਹੱਥੇ ਪਠਾਣਾਂ 'ਤੇ ਚੱਲੀ ਗੋਲੀ ਵਿਰੁੱਧ ਉਹਨਾਂ ਨੂੰ ਵੀ ਪਿਸ਼ਾਵਰ ਵੱਲ ਨੂੰ ਲੈ ਤੁਰੀ ਸੀ, ਮਾਸਟਰ ਤਾਰਾ ਸਿੰਘ ਦੇ ਜੱਥੇ ਨਾਲ।

ਪਿਸ਼ਾਵਰ ਪੁੱਜਣ ਤੋਂ ਪਹਿਲਾਂ ਉਹਨਾਂ ਨੂੰ ਰਾਹ ਵਿਚ ਹੀ ਰੋਕ ਲਿਆ ਗਿਆ। ਗ੍ਰਿਫ਼ਤਾਰ ਕਰਕੇ ਹੱਥ ਕੜੀਆਂ ਜਕੜ ਦਿੱਤੀਆਂ ਗਈਆਂ।

ਹੱਥ-ਕੜੀ ਵਾਲੀ ਘਟਨਾ ਦਾ ਚੇਤਾ ਆਉਂਦਿਆਂ ਸਮਿੱਤਰ ਦੇ ਚਿਹਰੇ 'ਤੇ ਹਲਕੀ ਜਿਹੀ ਮੁਸਕਾਨ ਫੈਲ ਗਈ।...ਗੁਰਬਖ਼ਸ਼ ਸਿੰਘ ਦੀ ਨਿੰਗਰ-ਸਡੌਲ ਬਾਂਹ ਦੇ ਕੋਈ ਵੀ ਹੱਥ-ਕੜੀ ਮੋਚ ਨਹੀਂ ਸੀ ਆਈ। ਉਸਨੂੰ ਸੰਗਲੀ ਨਾਲ ਹੀ ਬੰਨ੍ਹ ਲਿਆ ਗਿਆ। ਰੋਹ 'ਚ ਆਏ ਗੁਰਬਖ਼ਸ਼ ਸਿੰਘ ਨੇ ਦੋਹਾਂ ਬਾਹਾਂ ਦਾ ਮਰੋੜਾ ਚਾੜ੍ਹਕੇ ਵਲ੍ਹੇਟੀ ਸੰਗਲੀ ਤੋੜ ਕੇ ਪਰਾਂਹ ਵਗਾਹ ਮਾਰੀ। ਆਪ ਉਹ ਬਾਹਾਂ ਲਮਕਾਉਂਦਾ ਜੱਥੇ ਨਾਲ ਟਹਿਲਦਾ ਤੁਰਿਆ ਜਿਹਲਮ ਅਦਾਲਤ 'ਚ ਜਾ ਪੇਸ਼ ਹੋਇਆ।

ਸਮਿੱਤਰ ਨੂੰ ਲੱਗਾ ਸੁਬਹ-ਸਵੇਰ ਤੋਂ ਖੁਦ ਨਾਲ ਗੱਲੀਂ ਲੱਗੇ ਗੁਰਬਖ਼ਸ਼ ਸਿੰਘ ਨੂੰ ਵੀ ਹੱਥ-ਕੜੀ ਵਾਲੀ ਗੱਲ ਯਾਦ ਆਈ ਹੈ। ਉਸ ਨੇ ਵੀ ਸੰਗਲੀ ਤੋੜਨ ਵਾਲੀਆਂ ਆਪਣੀਆਂ ਬਾਹਾਂ ਦਾ ਜਾਇਜ਼ਾ ਲਿਆ ਹੈ। ਦੋਨਾਂ ਹੱਥਾਂ ਦੀਆਂ ਉਂਗਲਾਂ ਨੂੰ ਇਕ ਦੂਜੀ ਵਿਚ ਕੱਸ ਕੇ, ਇਕ ਜ਼ੋਰਦਾਰ ਝਟਕਾ ਮਾਰਨ ਦਾ ਫਿਰ ਤੋਂ ਉਪਰਾਲਾ ਕਰਨਾ ਚਾਹਿਆ ਹੈ। ਪਰ...ਪਰ ਉਸਦੀ ਤਾਂ ਕੇਵਲ ਇਕ ਬਾਂਹ ਹੀ ਵਿਛੀ ਚਾਦਰ ਤੋਂ ਉਪਰ ਉੱਠੀ ਸੀ। ਇਹ ਉੱਪਰ ਉੱਠੀ ਬਾਂਹ ਵੀ ਉਸਨੂੰ ਆਪਣੀ ਨਹੀਂ ਸੀ ਲੱਗੀ। ਇਸ ਦੀਆਂ ਤਾਂ ਪੰਜੇ ਉਂਗਲਾਂ ਜਿਵੇਂ ਸੁੱਕੇ ਟਾਹਣ ਨਾਲ ਜੁੜੀਆਂ ਖੜ-ਸੁੱਕ ਹੋਈਆਂ ਛੀਂਗਰਾਂ ਵਰਗੀਆਂ ਲੱਗੀਆਂ ਸਨ, ਉਸਨੂੰ।

ਇਸ ਜ਼ਰਾ ਕੁ ਉੱਪਰ ਉੱਠੀ ਬਾਂਹ ਵੱਲ ਨੂੰ ਦੇਖਦਾ ਗੁਰਬਖ਼ਸ਼ ਸਿੰਘ ਸਮਿੱਤਰ ਨੂੰ ਹੋਰ ਵੀ ਉਦਾਸ ਹੋਇਆ ਲੱਗਾ। ਇਕ ਗੰਭੀਰ ਕਿਸਮ ਦੀ ਮਾਯੂਸੀ ਉਸਦੇ ਮੂੰਹ-ਚਿਹਰੇ 'ਤੇ ਫੈਲ ਗਈ ਦਿਸੀ।

ਅਗਲੇ ਹੀ ਛਿਨ ਉਸਦੀ ਟੁੱਟਵੀਂ ਪਰ ਰੋਹਬ-ਦਾਅਬ ਆਵਾਜ਼ ਹਟਕੋਰੇ 'ਚ ਬਦਲ ਹੋ ਕੇ ਸਮਿੱਤਰ ਦੇ ਕੰਨਾਂ ਤਕ ਅੱਪੜ ਗਈ। ਸਮਿੱਤਰ ਹੈਰਾਨ-ਪ੍ਰੇਸ਼ਾਨ। ਹੈਰਾਨ-ਪ੍ਰੇਸ਼ਾਨ ਵੀ ਤੇ ਫਿਕਰਮੰਦ ਵੀ। ਗੁਰਬਖ਼ਸ਼ ਸਿੰਘ ਦੀ ਇਵੇਂ ਦੀ ਅਵਸਥਾ ਪਹਿਲਾਂ ਉਸਨੇ ਕਦਾਚਿੱਤ ਵੀ ਨਹੀਂ ਸੀ ਦੇਖੀ। ਹਟਕੋਰਾ ਤਾਂ ਕੀ ਉਸਨੇ ਕਦੀ ਗੱਚ ਨਹੀਂ ਸੀ ਭਰਿਆ।

“ਕੀਈ ਗੱਲ ਐ ਭਾਅ...ਤਬੀਅਤ ਬਹੁਤੀ ਢਿੱਲੀ ਐ..., ਬੁਲਾਮਾਂ ਡਾਕਟਰ ਨੂੰ..?” ਕੁਰਸੀ 'ਤੇ ਬੈਠੇ ਬੈਠੇ ਨੇ, ਉਸਦੇ ਹੋਰ ਨੇੜੇ ਹੋ ਕੇ ਪੁੱਛਿਆ ਸੀ।

“ਨਈਂ...ਈਂ...ਨਈਂ...ਠੀਅਕ...ਆਂ...ਆਂ...ਸੈਅ...। ਐਅਸੈਂ...ਈ...ਬਐੱਸ... ਸ...।” ਇਉਂ ਕਹਿੰਦੇ ਗੁਰਬਖਸ਼ ਸਿੰਘ ਨੇ ਜਿਵੇਂ ਮੁੜ ਆਪਣਾ ਆਪ ਸੰਭਾਲ ਲਿਆ ਹੋਵੇ।...ਉਸਦਾ ਕਿੰਨਾ ਸਾਰਾ ਅਤੀਤ ਉਸਦੀਆਂ ਔਖਾਂ ਅੱਗੇ ਵਿਛ ਗਿਆ ਸੀ। ਉਸਨੇ ਕਦੀ ਢੇਰੀ ਨਹੀਂ ਸੀ ਢਾਹੀ। ਔਖੀ ਤੋਂ ਔਖੀ ਘੜੀ 'ਚ, ਉਲਝੇ-ਬਿਖੜੇ ਪੈਂਡੇ ਮਾਰਦਾ ਵੀ ਉਹ ਕਦੀ ਮਾਯੂਸ ਨਹੀਂ ਸੀ ਹੋਇਆ। ਇਕੱਤੀ ਸੰਨ ਦੇ ਪਿਸ਼ਾਵਰ ਮੋਰਚੇ 'ਚ ਹੋਈ ਇਕ ਸਾਲ ਦੀ ਕੈਦ; ਬੱਤੀ ਸੰਨ 'ਚ ਹੋਈ ਛੇ ਮਹੀਨੇ ਦੀ ਸਜ਼ਾ, ਪੰਜ ਸੌ ਜੁਰਮਾਨਾ; ਫਿਰ ਕਿਰਤੀ ਪਾਰਟੀ ਦਾ ਲਿਟਰੇਚਰ ਵੰਡਣ ਦੇ ਜੁਰਮ 'ਚ ਇਕ ਸਾਲ ਦੀ ਕੈਦ ਕੱਟ ਕੇ ਤਾਂ ਉਸ ਅੰਦਰਲਾ ਜੋਸ਼ ਹੋਰ ਵੀ ਮਘੂਦਾ ਹੋ ਗਿਆ ਸੀ। ਉਹ ਇਕੱਲਾ ਹੀ ਨਹੀਂ, ਉਸਦੇ ਚਾਰੇ ਦੇ ਚਾਰੇ ਜੋਟੀਦਾਰ ਵੀ ਉਸ ਵਰਗੇ ਨਿਡਰ ਤੇ ਨਿਰਭੈਅ ਹੋ ਕੇ ਨਿੱਤਰੇ ਸਨ। ਉਸ ਵਾਂਗ ਸਜ਼ਾਵਾਂ ਕੱਟ ਕੇ ਬਾਹਰ ਆਏ, ਉਹ ਛੱਤੀ ਸੰਨ ਦੇ ਕਿਸਾਨ ਮੋਰਚੇ ਲਈ ਹੋਰ ਵੀ ਤਿੱਖੇ ਹੋ ਕੇ ਨਿਕਲ ਤੁਰੇ ਸਨ, ਯੋਗ ਰਾਜ ਗੰਭੀਰ ਨਾਲ।

ਥੋੜ੍ਹਾ ਕੁ ਚਿਰ ਪਹਿਲਾਂ ਹਟਕੋਰੇ ਭਰਨ ਵਰਗੀ ਬਣੀ ਗੁਰਬਖਸ਼ ਸਿੰਘ ਦੀ ਆਵਾਜ਼ ਹੁਣ ਇਕ ਖੜਕਵੇਂ ਜਿਹੇ ਖੰਘੂਰੇ 'ਚ ਵਟ ਗਈ। ਸਮਿੱਤਰ ਦਾ ਧਿਆਨ ਫਿਰ ਉਸ ਵੱਲ ਖਿੱਚਿਆ ਗਿਆ। ਇਸ ਵਾਰ ਗੁਰਬਖਸ਼ ਸਿੰਘ ਦੇ ਚਿਹਰੇ 'ਤੇ ਉਸਨੂੰ ਇਕ ਤਰ੍ਹਾਂ ਦੀ ਤਸਕੀਨ ਇਕ ਤਰ੍ਹਾਂ ਦੀ ਤਸੱਲੀ ਭਰਪੂਰ ਆਭਾ ਛਾਈ-ਪੱਸਰੀ ਦਿਸੀ। ਉਹਦੇ ਚਿਹਰੇ 'ਤੇ ਛਾਈ-ਪੱਸਰੀ ਇਸ ਤਰ੍ਹਾਂ ਦੀ ਆਭਾ ਸਮਿੱਤਰ ਨੇ ਕਈ ਵਰ੍ਹੇ ਪਹਿਲਾਂ ਵੀ ਦੇਖੀ ਸੀ। ਉਸ ਅੰਦਰ ਇਕ ਤਰ੍ਹਾਂ ਦੀ ਨਵੀਂ ਕਿਸਮ ਦੀ ਊਰਜਾ ਭਰ ਹੋ ਗਈ ਸੀ, ਕਿਸਾਨ ਮੋਰਚਾ ਜਿੱਤ ਕੇ ਆਏ ਦੇ। ਚੰਨਣ ਸਿੰਘ ਪੂਤ, ਰਾਮ ਸਿੰਘ ਜੌਹਲ, ਸੋਹਣ ਸਿੰਘ ਜੋਸ਼, ਅੱਛਰ ਸਿੰਘ ਛੀਨੇ ਨਾਲ ਜੁੜਿਆ ਉਹ ਨਵੇਂ ਰਾਹ ਤਲਾਸ਼ ਆਇਆ ਸੀ।

ਕਮਿਊਨਿਸਟ ਬਣ ਗਿਆ ਸੀ ਉਹ ਵੀ, ਜੋਟੀਦਾਰ ਕਿਰਤੀ-ਲਹਿਰੀਆਂ ਸਮੇਤ।

ਇਸ ਦਾ ਸਿੱਕੇਬੰਦ ਪ੍ਰਮਾਣ ਪੇਸ਼ ਕਰਨ ਲਈ ਉਸਨੇ ਚੁਤਾਲੀ ਸੰਨ ਦੀ ਪਾਰਟੀ ਕਾਨਫਰੰਸ ਆਪਣੇ ਪਿੰਡ, ਆਪਣੀ ਹੀ ਹਵੇਲੀ 'ਚ ਕਰਵਾਉਣ ਦਾ ਫੈਸਲਾ ਵੀ ਕਰ ਲਿਆ।

ਪਿੰਡ 'ਚ ਜੱਥੇਦਾਰ ਵਜੋਂ ਅੰਕਿਤ ਹੋਇਆ ਗੁਰਬਖਸ਼ ਸਿੰਘ ਹੁਣ ਨਵੀਂ ਕਿਸਮ ਦੇ ਸੰਕਟ 'ਚ ਘਿਰ ਗਿਆ ਸੀ।

ਉਸ ਨਾਲ ਅੰਦਰੋਂ-ਅੰਦਰ ਖ਼ਾਰ ਖਾਂਦੇ, ਬਾਬੂ ਪੂਰਨ ਸਿੰਘ, ਜੱਥੇਦਾਰ ਕਰਤਾਰ ਸਿੰਘ, ਜ਼ੈਲਦਾਰ ਗੰਗਾ ਸਿੰਘ ਹੁਣ ਖੁੱਲ੍ਹੇ-ਆਮ, ਇਕ ਤਰ੍ਹਾਂ ਨਾਲ ਰੋੜੇ-ਕੰਡੇ ਬਣ ਕੇ ਖਿੱਲਰ ਗਏ, ਉਸਦੇ ਰਾਹਾਂ 'ਚ। ਜ਼ਿਲ੍ਹਾ ਪ੍ਰਸ਼ਾਸਨ ਕੋਲ ਪਹੁੰਚ ਕਰਕੇ ਉਹਨਾਂ ਦਫ਼ਾ ਚੁਤਾਲੀ ਲਿਆ ਲਈ। ਸਾਰਾ ਪਿੰਡ ਸਕਤੇ 'ਚ ਆ ਗਿਆ। ਦਹਿਲ ਪਸਰ ਗਿਆ ਸੀ ਸਾਰੇ ਪਾਸੇ। ਪਰ, ਗੁਰਬਖਸ਼ ਸਿੰਘ ਨੇ ਰਤੀ ਭਰ ਵੀ ਝੋਂਪ ਨਹੀਂ ਸੀ ਮੰਨੀ, ਪੈਰ ਭਰ ਵੀ

ਪਿਛਾਂਹ ਨਹੀਂ ਸੀ ਹੋਇਆ। ਉਸਨੇ ਕਾਨੂੰਨ ਦੀ ਉਲੰਘਣਾ ਵੀ ਨਹੀਂ ਸੀ ਕੀਤੀ ਤੇ ਕਾਨਫਰੰਸ ਵੀ ਕਰਵਾ ਲਈ। ਥਾਂ ਬਦਲੀ ਕਰ ਲਈ ਸੀ ਇਸਦੀ, ਬਾਹਰ ਲੈ ਗਿਆ ਸੀ ਇਸ ਨੂੰ ਪਿੰਡੋਂ, ਆਪਣੇ ਕੋਟਲੀ ਖਾਸ ਵਾਲੇ ਖੇਤਾਂ 'ਚ।

ਸਾਰੇ ਪਿੰਡੋਂ ਸਿਰਫ ਤਿੰਨ ਜਣੇ ਨਿੱਤਰੇ ਸਨ, ਗੁਰਬਖਸ਼ ਸਿੰਘ ਦੀ ਪਿੱਠ 'ਤੇ ਖੜੋਣ ਲਈ—ਉਸ ਦਾ ਛੋਟਾ ਭਰਾ ਨੱਥਾ ਸਿੰਘ, ਉਸ ਵਰਗਾ ਛੜਾ-ਛਾਂਟ ਬਲਵੰਤ ਸਿੰਘ ਜ਼ਖਮੀ ਤੇ ਉਹ ਆਪ ਇਸ ਪਿੰਡ ਦਾ ਚੋਹਤਰਾ, ਸਮਿੱਤਰ। ਇਸ, ਨੇਪਰੇ ਚੜ੍ਹੀ ਕਾਨਫਰੰਸ ਨੇ ਸਮਿੱਤਰ ਲਈ ਹੋਰ ਵੀ ਬਿਪਤਾ ਖੜ੍ਹੀ ਕਰ ਦਿੱਤੀ ਸੀ। ਉਹ ਪਹਿਲਾਂ ਨਾਲੋਂ ਵੀ ਵੱਧ ਚੁੱਭਣ ਲੱਗ ਪਿਆ ਸੀ ਪਿੰਡ ਦੇ ਜਗੀਰਦਾਰਾਂ-ਜ਼ੈਲਦਾਰਾਂ ਨੂੰ। ਉਹ ਤਾਂ ਉਸਦੇ ਬਖਸ਼ੇ ਭਾਅ ਨਾਲੋਂ ਵੀ ਵੱਧ ਰੜਕ ਰੱਖਣ ਲੱਗ ਪਏ ਸਨ ਉਸ ਨਾਲ। ਓਪਰਾ ਹੋਣ ਕਰਕੇ। ਉਹਨਾਂ ਗਿਣ-ਮਿਥ ਕੇ ਪਹਿਲਾਂ ਗੁਰਬਖਸ਼ ਸਿੰਘ 'ਤੇ ਨਾਸਤਕ ਹੋਣ ਦਾ ਫਤਵਾ ਲਾ ਦਿੱਤਾ, ਫਿਰ ਉਸ ਉੱਤੇ। ਪਰ, ਉਹ ਕਿਸੇ ਵੀ ਤਰ੍ਹਾਂ ਡਰਿਆ-ਡੋਲਿਆ ਨਾ। ਸਗੋਂ ਹੋਰ ਵੀ ਪੱਕੀ ਤਰ੍ਹਾਂ ਗੰਢਿਆ ਗਿਆ ਸੀ ਗੁਰਬਖਸ਼ ਸਿੰਘ ਨਾਲ। ਸੰਤਾਲੀ ਦੀ ਵੱਢ-ਟੁੱਕ ਵੇਲੇ ਇਸ ਸਾਂਝ ਦੀਆਂ ਗੰਢਾਂ ਹੋਰ ਵੀ ਕਸੀਆਂ ਗਈਆਂ। ਇਹਨਾਂ ਗੰਢਾਂ ਦੇ ਤੰਦ, ਤੰਦਾਂ ਦੇ ਰੇਸ਼ੇ, ਉਹਨਾਂ ਦੀਆਂ ਰਗਾਂ, ਉਹਨਾਂ ਦੇ ਲਹੂ ਅੰਦਰ ਡੂੰਘੀ ਤਰ੍ਹਾਂ ਫੈਲ ਗਏ, ਰਚ-ਮਿਚ ਗਏ।

ਇਕ ਪਾਸੇ ਇਹਨਾਂ ਦੀ ਪੀਸ-ਕਮੇਟੀ, ਦੂਜੇ ਪਾਸੇ ਸਿਰ-ਫਿਰੇ। ਲੁੱਟ-ਮਾਰ, ਕਤਲੋ-ਗ਼ਾਰਤ, ਸਾੜ-ਫੂਕ ਕਰਨ ਵਾਲੇ ਹੁੱਲੜਬਾਜ਼। ਧੀਆਂ-ਭੈਣਾਂ ਦੀ ਇੱਜ਼ਤ-ਆਬਰੂ ਰੋਲਣ ਵਾਲੇ, ਉਹਨਾਂ ਦੀ ਵੇਚ-ਵਟਕ ਕਰਨ ਵਾਲੇ ਟਾਊਟ। ਸਭ ਤਰ੍ਹਾਂ ਦੇ ਮੌਕਾ-ਪ੍ਰਸਤ ਉਹਨਾਂ ਦੀ ਪਿੱਠ 'ਤੇ।

ਇਹ ਦੋਨੋਂ-ਤਿੰਨੋਂ ਵੀ ਸਿਰ 'ਤੇ ਕੱਢਣ ਬੰਨ੍ਹ ਕੇ ਆਪਣੀ ਥਾਂ ਡਟੇ ਰਹੇ ਸਨ। ਆਪਣੇ ਪਿੰਡ 'ਚ ਇਕ ਤੁਪਕਾ ਵੀ ਕਿਧਰੇ ਕਿਸੇ ਦਾ ਖੂਨ ਨਹੀਂ ਸੀ ਡੁੱਲ੍ਹਣ ਦਿੱਤਾ ਇਹਨਾਂ।

ਜ਼ੈਲਦਾਰਾਂ-ਜਗੀਰਦਾਰਾਂ ਦੇ ਟੁੱਕੜ-ਬੋਚ ਆਸ-ਪਾਸ ਦੇ ਪਿੰਡਾਂ 'ਚ ਰੱਜਵਾਂ ਭੜਬੂ ਪਾਉਂਦੇ ਰਹੇ, ਬੇ-ਰੋਕ ਟੋਕ। ਲਾਗਲੇ ਪਿੰਡ ਦੇ ਰੇਲ-ਸਟੇਸ਼ਨ 'ਤੇ ਖੜ੍ਹੀ ਗੱਡੀ ਵੀ ਉਹਨਾਂ ਆਪਣੇ ਆਕਾਵਾਂ ਦੀ ਸ਼ਹਿ 'ਤੇ ਹੀ ਕਤਲ ਕੀਤੀ।

ਸੰਨ ਸੰਤਾਲੀ ਦਾ ਚੇਤਾ ਆਉਂਦਿਆਂ, ਗੁਰਬਖਸ਼ ਸਿੰਘ ਲਾਗੇ ਬੈਠਾ ਸਮਿੱਤਰ ਸਿਰ ਤੋਂ ਪੈਰਾਂ ਤਕ ਇਕਸਾਰ ਕੰਬਣ ਲੱਗ ਪਿਆ। ਉਸਦੇ ਅੰਗਾਂ-ਪੈਰਾਂ ਨੂੰ ਅਜੀਬ ਕਿਸਮ ਦੀ ਤੜਫਾਹਟ ਜਿਹੀ ਲੱਗ ਪਈ।...ਉਸ ਪਾਸ ਉਸ ਸਮੇਂ ਨਾ ਕੋਈ ਬੰਦੂਕ ਸੀ, ਨਾ ਗੋਲੀ ਸਿੱਕਾ। ਸਿਰਫ ਇਕੋ-ਇਕ ਕਿਰਪਾਨ ਸੀ, ਸਾਢੇ-ਚਾਰ ਫੁੱਟੀ। ਬੱਸ ਏਹੀ ਹਥਿਆਰ ਨੱਥਾ ਸਿੰਘ ਪਾਸ ਸੀ। ਗੁਰਬਖਸ਼ ਸਿੰਘ ਨੂੰ ਦੱਸੇ ਬਿਨਾਂ ਉਹ ਸਟੇਸ਼ਨ ਵੱਲ ਨੂੰ ਦੌੜ ਪਏ ਸਨ, ਜੈਕਾਰੇ ਮਾਰਦੇ। ਜਿੰਨਾ ਕੁ ਬਚਾ ਹੋ ਸਕਿਆ ਉਹਨਾਂ ਕੀਤਾ ਵੀ। ਪਰ, ਓਦੋਂ ਤਕ ਵੱਡਾ ਭਾਣਾ ਵਰਤ ਚੁੱਕਾ ਸੀ ਕਤਲੋ-ਗ਼ਾਰਤ ਦਾ।

ਲਹੂ ਨਾਲ ਲੱਥ-ਪੱਥ ਹੋਏ, ਮਰੇ-ਸਹਿਕਦੇ ਬੱਚੇ-ਬੁੱਢੇ, ਇਸਤਰੀਆਂ-ਮਰਦ ਉਹਨਾਂ ਤੋਂ ਦੇਖੇ ਨਹੀਂ ਸੀ ਗਏ। ਰੋਂਦੇ-ਵਿਲਕਦੇ, ਤਰਲੇ-ਮੱਛੀ ਹੋਏ ਉਹ ਦੋਨੋਂ ਵਾਪਸ ਹਵੇਲੀ ਪਰਤ ਆਏ ਸਨ...

ਲਹੂ-ਲੁਹਾਣ ਹੋਈ ਗੱਡੀ ਸਮਿੱਤਰ ਨੂੰ ਅੱਖਾਂ ਸਾਹਮਣੇ ਖੜ੍ਹੀ ਮੁੜ ਤੋਂ ਉਵੇਂ ਹੀ ਦਿਸਣ ਲੱਗ ਪਈ। ਵੱਢ-ਟੁੱਕ ਹੋਏ ਵਤਨੀਆਂ ਦਾ ਵਿਰਲਾਪ ਫਿਰ ਤੋਂ ਉਸਦੇ ਕੰਨਾਂ 'ਚ ਗੂੰਜਣ ਲੱਗ ਪਿਆ। ਭੈਅ-ਭੀਤ ਹੋਇਆ ਉਹ ਗੁਰਬਖਸ਼ ਸਿੰਘ ਲਾਗਿਉਂ ਉੱਠ ਖੜ੍ਹਾ ਹੋਇਆ। ਸਿਰ ਤੋਂ ਪੈਰਾਂ ਤਕ ਕੰਬਦੇ-ਡੋਲਦੇ ਦੇ ਉਸਦੇ ਪੈਰ ਘਰ ਵੱਲ ਨੂੰ ਜਾਣ ਦੀ ਬਜਾਏ ਬਾਹਰ ਵੱਲ ਨੂੰ ਵਗ ਤੁਰੇ। ਗੁਰਦਵਾਰੇ ਨੂੰ ਜਾਂਦੇ ਵੱਡੇ ਰਾਹ ਵੱਲ ਨੂੰ। ਵੱਡਾ ਰਾਹ ਸਵੇਰੇ-ਸ਼ਾਮ ਦੇ ਭੀੜ-ਭੜੱਕੇ ਤੋਂ ਲਗਪਗ ਮੁਕਤ ਸੀ। ਕਿਧਰੇ ਕੋਈ ਵਿਰਲੀ-ਟਾਵੀਂ ਆਓ-ਗਸ਼ਤ ਜ਼ਰੂਰ ਦਿਖਾਈ ਦਿੱਤੀ ਉਸਨੂੰ। ਉਸਦਾ ਕਿਸੇ ਵੱਲ ਵੀ ਧਿਆਨ ਨਹੀਂ ਸੀ ਗਿਆ। ਨਾ ਉਸ ਨੂੰ ਕਿਸੇ ਨੇ ਸਾਬੁ-ਸਲਾਮ ਕੀਤੀ, ਨਾ ਕਿਸੇ ਨੂੰ ਉਸਨੇ। ਉਸਨੂੰ ਪਤਾ ਤਕ ਨਾ ਲੱਗਾ ਕਿ ਕਦੋਂ ਉਹ ਗੁਰਦਵਾਰੇ ਦਾ ਬਾਹਰਲਾ ਵੱਡਾ ਗੇਟ ਲੰਘ ਆਇਆ ਹੈ। ਕਦ ਉਸਨੇ ਪੌੜੀ ਦੀ ਜੁੱਤੀ ਜੋੜਾ-ਖਾਨੇ ਲਾਗੇ ਉਤਾਰ ਦਿੱਤੀ ਹੈ, ਕਦ ਉਸਨੇ ਡਿਊੜੀਉਂ ਬਾਹਰ ਬਣੀ ਪੇਤਲੀ ਜਿਹੀ ਚੁੱਬਚੀ 'ਚ ਨੰਗੇ ਪੈਰ ਡੱਬ ਦਿੱਤੇ ਹਨ।

ਉਸਨੂੰ ਅਜੇ ਤਕ ਇਹ ਵੀ ਸਮਝ ਨਹੀਂ ਸੀ ਲੱਗੀ ਕਿ ਉਹ ਇਸ ਵੇਲੇ ਗੁਰਦਵਾਰੇ ਆਇਆ ਕਿਸ ਕਾਰਨ ਹੈ। ਉਸ ਦਿਨ ਮੱਸਿਆ ਸੀ ਕਿ ਸੰਗਰਾਂਦ, ਕੋਈ ਪੁਰਬ ਸੀ ਜਾਂ ਹੋਰ ਕੋਈ ਦਿਨ ਤਿਉਹਾਰ, ਉਸਨੂੰ ਇਸ ਦੀ ਵੀ ਜਾਣਕਾਰੀ ਨਹੀਂ ਸੀ। ਉਹ ਤਾਂ ਬੱਸ ਪਹੁੰਚ ਹੀ ਗਿਆ ਜਿਵੇਂ-ਕਿਵੇਂ।

ਐਸੀ ਗੱਲ ਨਹੀਂ ਕਿ ਉਸਨੂੰ ਮੱਸਿਆ-ਸੰਗਰਾਂਦਾਂ, ਪੁਰਬਾਂ-ਤਿਉਹਾਰਾਂ ਦਾ ਪਤਾ ਨਹੀਂ ਸੀ ਹੁੰਦਾ। ਉਸਨੂੰ ਤਾਂ ਸਗੋਂ ਗੁਰਬਖਸ਼ ਨਾਲੋਂ ਵੀ ਵੱਧ ਚੇਤੇ ਹੁੰਦੇ ਸਨ ਇਹੋ ਜਿਹੇ ਖ਼ਾਸ ਦਿਨ। ਉਸ ਨੂੰ ਤਾਂ ਇਕ ਤਰ੍ਹਾਂ ਦੀ ਖਿੰਚ ਰਹਿੰਦੀ ਸੀ ਮੇਲੇ-ਮੁਸਾਹਵੇ ਦੇਖਣ ਦੀ, 'ਕੱਠਾਂ-ਵੱਠਾਂ' 'ਚ ਘੁੰਮਣ-ਫਿਰਨ ਦੀ। ਬੱਸ ਇਹ ਸ਼ੌਕ ਸੀ ਉਸਦਾ। ਪਰ...ਹੁਣ ਤਾਂ ਉਸਦੇ ਇਸ ਸ਼ੌਕ ਦੀ ਪੂਰਤੀ ਹੋਇਆਂ ਵੀ ਕਿੰਨੇ ਸਾਰੇ ਵਰ੍ਹੇ ਲੰਘ ਗਏ ਸਨ। ਨਾ ਬਖਸ਼ੇ ਭਾਅ ਦੇ ਹਾਣੀ-ਬੇਲੀ ਹੀ ਬਹੁੜੇ ਸਨ ਕਈਆਂ ਚਿਰਾਂ ਤੋਂ, ਨਾ ਉਸਦਾ ਕੱਲਮ-ਕੱਲੇ ਦਾ ਚਿੱਤ ਹੀ ਕੀਤਾ ਸੀ ਬੇ-ਤਹਾਸ਼ਾ ਵਧਣ ਲੱਗ ਪਈ ਭੀੜ 'ਚ ਘੁੰਮਣ-ਫ਼ਸਣ ਨੂੰ।

ਇਹ ਭੀੜ ਵੀ ਉਸਨੂੰ ਐਵੇਂ-ਕਿਵੇਂ ਦੀ ਲੱਗਣ ਲੱਗ ਪਈ ਸੀ, ਬੇ-ਤਰਤੀਬੀ, ਬੇ-ਲਗਾਮ ਜਿਹੀ। ਸੰਗਤ-ਮਰਯਾਦਾ ਤੋਂ ਬਿਲਕੁਲ ਸੱਖਣੀ, ਅਨੁਸ਼ਾਸਨ ਰਹਿਤ।

ਨੰਗੇ ਪੈਰਾਂ ਨੂੰ ਚੜ੍ਹੀ ਚੁੱਬਚੀ ਦੇ ਪਾਣੀ ਦੀ ਸੁਖਾਵੀਂ ਜਿਹੀ ਠਰਨ ਨੇ, ਉਸਨੂੰ ਵੇਰ ਸਾਰਾ ਆਪਣੇ ਵੱਲ ਮੋੜ ਲਿਆਂਦਾ। ਭੀੜ-ਪ੍ਰਬੰਧਾਂ 'ਤੇ ਖਿੜਣ-ਖਪਣ ਦੀ ਥਾਂ ਉਸਦੀ ਸੁਰਤੀ ਸਹਿ-ਸੁਭਾ ਹੀ ਉਸਦੇ ਅੰਦਰ ਵੱਲ ਨੂੰ ਝਾਕਣ ਲੱਗ ਪਈ।...ਉਸਨੂੰ ਆਪਣਾ ਆਪ ਵੀ ਇਕ ਤਰ੍ਹਾਂ ਦੀ ਭੀੜ ਦਾ ਹਿੱਸਾ ਹੀ ਜਾਪਿਆ। ਬਖਸ਼ੇ ਭਾਅ ਦੁਆਲੇ ਜੁੜੀ ਭੀੜ ਦਾ ਹਿੱਸਾ। ਇਸ ਦੀ ਜਿੰਨੀ ਕੁ ਵਕਤ ਸੀ, ਓਨਾ ਕੁ ਪੈਂਡਾ ਤੁਰ

ਕੇ ਇਹ ਵੀ ਪਿੰਡ-ਵਿਖਰ ਗਈ। ਹੁਣ ਨਾ ਕਦੀ ਜੋਗਿੰਦਰ ਸੱਗਲ ਆਇਆ ਸੀ, ਨਾ ਗੁਰਚਰਨ ਰੰਧਾਵਾ, ਹੁਣ ਨਾ ਕਦੀ ਲਿੱਤਰਾਂ ਪਿੰਡ ਤੋਂ ਪ੍ਰੀਤਮ ਸੁੰਹ ਬਹੁੜਿਆ ਸੀ, ਨਾ ਮੂਣਕਾਂ ਤੋਂ ਗਿਆਨ ਸੁੰਹ। ਪਹਿਲਾਂ 64 ਸੰਨ, ਫਿਰ 67, ਫਿਰ ਅੱਗੇ ਚੱਲ ਸੋ ਚੱਲ। ਇਸ ਦੀ ਟੁੱਟ-ਭੱਜ ਦੇ ਸਾਰੇ ਨਾਂ ਵੀ ਉਸਦੇ ਚੇਤੇ ਨਹੀਂ ਸੀ ਰਹੇ।

ਚੁਬੱਚੀ 'ਚ ਸਾਫ਼ ਹੋਏ ਪੈਰਾਂ ਵੱਲ ਰਸਮੀ ਜਿਹੀ ਝਾਤ ਮਾਰ ਕੇ ਉਸਨੇ ਸਰਦਲ ਟੱਪ ਲਈ। ਡਿਉੜੀ 'ਚ ਖੜ੍ਹੇ ਦਰਬਾਨ ਨੇ ਉਸਨੂੰ ਗੱਜਵੀਂ ਫਤਹਿ ਬੁਲਾਈ। ਉਸਦਾ ਬਣਦਾ-ਸਰਦਾ ਉੱਤਰ ਦੇ ਕੇ ਉਸਨੇ ਦਰਬਾਰ ਹਾਲ ਵੱਲ ਜਾਣ ਲਈ ਅਜੇ ਦੋ-ਚਾਰ ਲਾਂਘਾਂ ਹੀ ਭਰੀਆਂ ਸਨ ਕਿ ਲੰਗਰ ਵਾਲੇ ਪਾਸਿਉਂ ਉਸਨੂੰ ਤੂੰ-ਤੂੰ, ਮੈਂ-ਮੈਂ ਦੀਆਂ ਤਿੱਖੀਆਂ ਆਵਾਜ਼ਾਂ ਸੁਣਾਈ ਦਿੱਤੀਆਂ। ਅਗਲੇ ਹੀ ਪਲ ਇਹ ਤੂੰ-ਤੂੰ, ਮੈਂ-ਮੈਂ ਚੀਕਾਂ-ਚਾਂਗਰਾਂ, ਤੋਹਮਤਾਂ-ਉਲ੍ਹਾਮਿਆਂ ਵਿਚ ਤਬਦੀਲ ਹੋ ਗਈ। ਇਹ ਪ੍ਰਬੰਧਕੀ ਕਮੇਟੀ ਦੀ ਘੋਂਸ-ਘੋਂਸ ਸੀ। 'ਹੋ ਸਕਦਾ ਇਹ ਚੋਣ-ਦੰਗਲ ਦੀ ਤਿਆਰੀ ਹੋਵੇ ਜਾਂ ਹੋਰ ਕੋਈ ਗੋਲਕ-ਮਸਲਾ'-ਸਮਿੱਤਰ ਦਾ ਕਮੇਟੀ ਰੂਮ ਵੱਲ ਨੂੰ ਜਾਣ ਨੂੰ ਮਨ ਕਰ ਆਇਆ। ਪਰ, ਉਹ ਗਿਆ ਨਹੀਂ। ਇਕ-ਦੋ ਕਦਮ ਓਧਰ ਵੱਲ ਨੂੰ ਤੁਰ ਕੇ ਉਹ ਥਾਏਂ ਰੁਕ ਗਿਆ।...ਗੁਰਦਵਾਰਾ ਸੁਧਾਰ ਲਹਿਰ ਦੀ ਕੁਲ ਵਿਥਿਆ ਉਹਦੇ ਜ਼ਿਹਨ 'ਚ ਉੱਤਰ ਆਈ-ਨਨਕਾਣਾ ਸਾਹਿਬ ਦਾ ਮੋਰਚਾ, ਗੰਗਸਰ-ਜੈਤੋ, ਫਿਰ ਚਾਬੀਆਂ ਦਾ ਮੋਰਚਾ। ਇਹਨਾਂ ਮੋਰਚਿਆਂ 'ਚ ਉਸਦੀ ਆਪਣੀ ਹਿੱਸੇਦਾਰੀ।

ਫਿਰ ਝੱਟ ਹੀ ਉਸਤੋਂ ਆਪਣੇ ਆਪ ਤੋਂ ਇਕ ਅਜੀਬ ਜਿਹੀ ਪੁੱਛ ਪੁੱਛੀ ਗਈ-'ਕੀ ਲੱਭਾ ਸਮਿੱਤਰ ਸਿਆਂ ਤੈਅਨੂੰ...! ਕੀ ਹੱਥ ਪੱਲੇ ਪਿਆ ਤੇਰੇ...ਤੇਰੇ ਜੋਟੀਦਾਰਾਂ ਦੇ...? ਐਨਾ ਕੁਸ਼ ਕਰ ਕਰਾ ਕੇ...ਹੈਂਅ...ਦੱਸ...!'

ਉਸਨੂੰ ਪਤਾ ਤਕ ਨਾ ਲੱਗਾ ਕਿ ਆਪਣੇ ਆਪ ਨੂੰ ਕੀਤਾ ਇਹ ਪ੍ਰਸ਼ਨ ਕਿੰਨਾ ਕੁ ਵਾਜਬ ਹੈ, ਕਿੰਨਾ ਕੁ ਗੈਰ-ਵਾਜਬ। ਤਾਂ ਵੀ ਉਸ ਅੰਦਰੋਂ ਇਸ ਦੇ ਉੱਤਰ ਨੇ ਇਕ-ਦਮ ਜਿਵੇਂ ਸਿਰ ਚੁੱਕ ਲਿਆ ਹੋਵੇ। 'ਤੂੰ...ਤੂੰ ਕ੍ਰਾਨੂੰ ਪਿੱਠ ਕੀਤੀ ਰੱਖੀ ਐਧਰਲੇ ਵੰਨੇ...ਹੈਂਅ...ਦੱਸ...! ਇਕੱਲੇ-ਦੁਕੱਲੇ ਸੇਤ-ਮਹੰਤ ਦੀ ਥਾਂ ਸੰਤਾਂ-ਮਹੰਤਾਂ ਦੇ ਵੱਡੇ-ਭਾਰੇ ਜੁੱਟ ਕਾਬਜ਼ ਹੁੰਦੇ ਰਹੇ, ਵਾਰੀ ਬਦਲ ਕੇ। ਤੇਰੇ ਨਾਨਕੇ ਪਿੰਡ ਦੇ ਗੁਰਦਵਾਰੇ 'ਤੇ ਤੇਰੇ ਸਾਹਮਣੇ। ਹੁੰਦੇ ਰਹੇ ਕਿ ਨਹੀਂ ਹੁੰਦੇ ਰਏ...ਹੈਂਅ...ਦੱਸ...? ਓਦੋਂ ਤੂੰ ਚੁੱਪ ਰਿਹੋਂ, ਹੁਣ ਕੀ ਲੱਭਿਆ ਭਾਲਦੈਂ...! ਹੁਣ...ਹੁਣ ਉਹ ਲਾਗੇ ਲੱਗਣ ਦਿੰਦੇ ਆ ਤੈਨੂੰ, ਨਾਲੇ ਤੇਰੇ ਭਾਅ ਬਖਸ਼ਾ ਸੁੰਹ ਨੂੰ...!'

ਬਖਸ਼ੇ ਭਾਅ ਦਾ ਚੇਤਾ ਆਉਂਦਿਆਂ ਉਸਨੂੰ ਇਕ ਝਟਕਾ ਜਿਹਾ ਲੱਗਾ। ਉਸਨੂੰ ਯਾਦ ਆਇਆ ਕਿ ਉਸ ਤੋਂ, ਉਸਨੂੰ ਦੁਆਈ ਵੀ ਨਹੀਂ ਸੀ ਦਿੱਤੀ ਗਈ।...ਹਰ ਰੋਜ਼ ਸਵੇਰੇ ਵੇਲੇ ਦੀ ਦੁਆਈ ਦੇਣ ਦਾ ਜੁੱਮਾਂ ਉਸਨੇ ਆਪ ਮੰਗ ਕੇ ਲਿਆ ਸੀ, ਗੁਰਬਖਸ਼ ਸਿੰਘ ਦੇ ਛੋਟੇ ਭਰਾ ਨੱਥਾ ਸਿੰਘ ਤੋਂ। ਇਉਂ ਹਰ ਰੋਜ਼ ਉਸਦੀ ਖ਼ਬਰ-ਸਾਰ ਵੀ ਲਈ ਜਾਂਦੀ, ਤਾਜ਼ਾ ਅਖ਼ਬਾਰੀ ਖ਼ਬਰਾਂ 'ਤੇ ਟੀਕਾ-ਟਿੱਪਣੀ ਵੀ ਕਰ ਲਈ ਜਾਂਦੀ ਤੇ

ਗਰਮ-ਭੱਖਵੇਂ ਮਸਲਿਆਂ 'ਤੇ ਥੋੜੀ-ਬਹੁਤ ਚੁੰਝ-ਚਰਚਾ ਵੀ। ਜਿੰਨਾ ਕੁ ਸਾਥ ਦਿੰਦੇ ਸਨ, ਗੁਰਬਖਸ਼ ਸਿੰਘ ਦੇ ਬੋਲ, ਉਸਦੀ ਸੁਰਤੀ-ਬਿਰਤੀ।

ਪਰ, ਉਸ ਦਿਨ ਸਵੇਰ ਵੇਲੇ ਤੋਂ ਲੈ ਕੇ ਫਾਹ ਵੇਲੇ ਤਕ ਕੁਝ ਵੀ ਨਹੀਂ ਸੀ ਕਰ ਸਕਿਆ ਸਮਿਤਰ। ਡੋਰ-ਡੋਰ ਹੋਏ ਦੇ ਉਸਦੇ ਪੈਰ ਉਸੇ ਵੇਲੇ ਪਿਛਾਂਹ ਵੱਲ ਨੂੰ ਪਰਤ ਪਏ। ਡਿਉੜੀ 'ਚ ਖੜ੍ਹੇ ਦਰਬਾਨ ਨੇ ਇਸ ਵਾਰ ਬੜੀ ਨੀਝ ਲਾ ਕੇ ਦੇਖਿਆ ਉਸ ਵੱਲ ਨੂੰ—“ਕੀ ਗੱਲ ਹੋਈ ਕਾਮਰੇਡ ਜੀਈ...ਮੱਥਾ ਟੇਕਣ ਤੋਂ ਬਿਨਾਂ ਹੀ ਮੁੜ ਆਏ...?”

ਉਹ ਅੱਗੋਂ ਚੁੱਪ ਦਾ ਚੁੱਪ। ਇਸ ਦਾ ਉਸ ਪਾਸੋਂ ਕੋਈ ਉੱਤਰ ਨਾ ਦਿੱਤਾ ਗਿਆ। ਰਵਾਂ ਰਵੀਂ ਤੁਰਿਆ ਉਹ ਹਵੇਲੀ ਪਰਤ ਆਇਆ।

ਦੁਪਹਿਰ ਵੇਲੇ ਦੀ ਕੋਸੀ-ਕੋਸੀ ਧੁੱਪ ਨੇ ਉਸਦੇ ਠਰ-ਕੰਬ ਗਏ ਅੰਗਾਂ-ਪੈਰਾਂ ਨੂੰ ਕਾਫ਼ੀ ਸਾਰਾ ਨਿੱਘਾ ਕਰ ਦਿੱਤਾ ਸੀ।

-4-

ਹਵੇਲੀ ਦੇ ਬਾਹਰਲੇ ਗੇਟ ਅੰਦਰ ਪੈਰ ਧਰਦੇ ਸਮਿਤਰ ਨੂੰ, ਗੁਰਬਖਸ਼ ਸਿੰਘ ਦੀ ਪੁਆਂਦੀ ਖੜ੍ਹਾ ਇਕ ਸਾਧੂ-ਸੰਤ ਜਾਪਦਾ ਬੰਦਾ ਦਿਖਾਈ ਦਿੱਤਾ। ਚਿੱਟਾ-ਚਮਕਦਾਰ ਕੁੜਤਾ-ਪਜਾਮਾ, ਚੌੜਾ-ਰੋਹਬਦਾਰ ਮੱਥਾ, ਖੁੱਲ੍ਹੀ-ਚਿੱਟੀ ਦਾੜ੍ਹੀ ਛੋਟੀ-ਛੋਟੀ। ਸਿਰ ਦੇ ਵਿਰਲੇ ਵਿਰਲੇ ਵਾਲ ਪਿਛਾਂਹ ਵੱਲ ਨੂੰ ਵਾਹੇ, ਉਸ ਦੇ ਗਲ ਪਈ ਬਦਾਮੀ ਰੰਗੀ ਜਾਕਟ ਦੇ ਕਾਲਰ ਤਕ ਪੁੱਜਦੇ, ਉਸਦੇ ਕਿਸੇ ਗਿਸ਼ੀ-ਮੁਨੀ ਹੋਣ ਦਾ ਭੁਲੇਖਾ ਪਾਉਂਦੇ ਸਨ।

ਇਹ ਯੋਗਰਾਜ ਸੀ, ਯੋਗਰਾਜ ਗੰਭੋਆਲ ਤੋਂ। ਗੁਰਬਖਸ਼ ਸਿੰਘ ਦਾ ਸੱਭ ਤੋਂ ਛੋਟੀ ਉਮਰ ਦਾ ਜੋਟੀਦਾਰ। ਜੋਟੀਦਾਰ ਨਾਲੋਂ ਵੱਧ ਉਸਦਾ ਚੇਲਾ-ਬਾਲਕਾ, ਉਸਦਾ ਸ਼ਾਗਿਰਦ। ਉਸਦੇ ਪੰਜ-ਪਾਂਡੂਆਂ ਨਾਲੋਂ ਵੱਖਰੀ ਤਰ੍ਹਾਂ ਦਾ, ਗਰਮ ਦਲੀਆ। ਸਮਿਤਰ ਨੇ ਉਸਨੂੰ ਬੁਲਾਇਆ-ਚਲਾਇਆ ਨਾ। ਗੁਰਬਖਸ਼ ਨਾਲ ਜੁੜੀ ਉਸਦੀ ਸੁਰਤੀ ਭੰਗ ਨਾ ਕੀਤੀ। ਉਸਦੀ ਪਿਛਵਾੜੀਉਂ ਅਛੋਪਲੇ ਜਿਹੇ ਲੰਘਦਾ, ਸਮਿਤਰ ਬੈਠਕ ਅੰਦਰ ਚਲਾ ਗਿਆ।

ਗੁਰਬਖਸ਼ ਸਿੰਘ ਅੱਖਾਂ ਮੀਟੀ ਥੋੜ੍ਹਾ ਕੁ ਵੱਖੀ ਭਾਰ ਹੋਇਆ ਲੰਮਾ ਪਿਆ ਸੀ, ਧੁੱਪੇ। ਕਿਸੇ ਆਏ ਦੀ ਆਹਟ ਸੁਣ ਕੇ ਉਸਦੀਆਂ ਅੱਖਾਂ ਸਹਿਵਨ ਖੁੱਲ੍ਹ ਗਈਆਂ। ਖੁੱਲ੍ਹਦਿਆਂ ਸਾਰ ਇਹ ਇਕ ਤਰ੍ਹਾਂ ਦੇ ਚਾਅ-ਮਲੂਾਰ ਨਾਲ ਜਿਵੇਂ ਛਲਕ ਹੀ ਪਈਆਂ।

ਗੁਰਬਖਸ਼ ਸਿੰਘ ਨੂੰ ਸਵੇਰ-ਸਾਰ ਤੋਂ ਲੱਗੀ ਅੱਚੋਆਈ ਪਲ-ਛਿੰਨ ਅੰਦਰ ਹੀ ਕਿਧਰੇ ਉੱਡ-ਪੁੱਛ ਗਈ, ਕਿਸੇ ਦੂਜੇ ਦਾ ਆਸਰਾ ਲੈ ਕੇ ਉਸਦੀ ਉੱਠਣ-ਬੈਠਣ ਯੋਗ ਦੇਹੀ, ਇਕ ਜ਼ੋਰਦਾਰ ਹੰਭਲਾ ਮਾਰ ਕੇ ਕਿੰਨੀ ਸਾਰੀ ਬੈਠਣ ਵਰਗੀ ਹੋ ਗਈ। ਮੋਢੇ ਤਕ ਬੇ-ਹਰਕਤ ਹੋਈ ਸੱਜੀ ਬਾਂਹ ਵੀ ਖੱਬੀ ਵਾਂਗ ਸਾਹਮਣੇ ਖੜ੍ਹੇ ਯੋਗਰਾਜ ਵੱਲ ਨੂੰ ਉੱਲਰ ਪਈ। ਪਰ, ਉਸਨੂੰ ਆਵਾਜ਼ ਮਾਰ ਕੇ ਆਪਣੇ ਨੇੜੇ, ਹੋਰ ਨੇੜੇ ਹੋ ਜਾਣ ਲਈ ਕਹਿਣ ਨੂੰ, ਉਸਦੀ ਜੀਭ ਨੇ ਉਸਦਾ ਸਾਥ ਨਾ ਦਿੱਤਾ। ਉਸਦੇ ਅੱਡੇ ਰਹਿ ਗਏ ਮੂੰਹ ਅੰਦਰ ਥਰਕਦੀ ਰਹੀ, ਇਕ ਖਿੱਚ ਹੋਏ ਮਾਸ ਦੀ ਪੱਚਰ, ਜਿਵੇਂ ਯੋਗਰਾਜ ਨੂੰ ਆਖਦੀ ਰਹੀ

ਹੋਵੇ—“ਆ...ਆ...ਜਾ...ਮੇਰੇ...ਵੀ ਰਿਆ... ਮੇਰਿਆ... ਯੋਗਿਆ...ਮੇਰੇ ਯੋਗਾ
ਸਿਆਂ...ਆ...ਸੈਂ...ਤੈਨੂੰ ਜੱਫੀ 'ਚ...ਲੈ ਲਾਂ।...ਆ...ਸੈਂ ਤੈਨੂੰ...ਥਾਪੀ ਦਿਆਂ...ਆ
ਮੇਰੇ...ਸ਼ੇਰਾ...ਆ ਮੇਰੇ...ਬੱਥਰਾ।...ਲਾਜ...ਰੱਖ ਲਈ...ਤੈਂ...ਬੱਥਰਾਂ ਦੀ ਜੂਹ...ਦੀ...। ਚਾਰ
ਚੰਦ...ਲਾ ਦਿੱਤੇ...ਤੈਂ ਦੇਸ ਦੁਆ...।’

ਪਰ, ਛੇਤੀ ਹੀ ਉਸਦੀ ਲਾਚਾਰਗੀ ਉਸ ਉੱਤੇ ਹਾਵੀ ਹੋ ਗਈ।

ਬੜੀ ਕੁ ਚਾਪ ਬਣੀ ਉਸਦੀ ਕਮਰ, ਉਪਰ ਨੂੰ ਉੱਠੀਆਂ ਬਾਹਾਂ, ਮੁੜ ਤੋਂ
ਮੰਜੀ 'ਤੇ ਚੌਫਾਲ ਡਿੱਗ ਪਈਆਂ। ਉਸਦੇ ਅੱਡੇ ਰਹਿ ਗਏ ਮੂੰਹ ਅੰਦਰੋਂ ਨਿਕਲਦੀ
ਆਂਝ...ਆਂ ਆ ਦੀ ਆਵਾਜ਼ ਵੀ ਉਸਦੇ ਇਕਸਾਰ ਵਹਿ ਤੁਰੇ ਹੰਝੂਆਂ ਨਾਲ ਜਿੱਚ ਹੋ
ਗਈ। ...ਲਾਹੌਰ ਸੈਂਟਰਲ ਜੇਲ੍ਹ ਦੇ ਗੇਟੋਂ ਬਾਹਰ ਨਿਕਲੇ ਯੋਗਰਾਜ ਤੋਂ ਉਸਦੇ ਇਕ
ਸਾਲਾ ਪੁੱਤਰ ਦੀ ਲਾਸ਼ ਨੂੰ ਉਸਤੋਂ ਪਕੜ ਕੇ ਆਪਣੇ ਢਿੱਡ ਨਾਲ ਘੁੱਟਦਿਆਂ ਬੋਲੇ,
ਉਸ ਸਮੇਂ ਦੇ ਕਿੰਨੇ ਸਾਰੇ ਸ਼ਬਦ-ਬੋਲ ਗੁਰਬਖਸ਼ ਸਿੰਘ ਦੇ ਸੀਨੇ ਅੰਦਰ ਉਵੇਂ ਦੇ ਉਵੇਂ
ਘੁੱਟੇ ਰਹਿ ਗਏ ਸਨ।

ਗੁਰਬਖਸ਼ ਸਿੰਘ ਨਾਲੋਂ ਵੀ ਵੱਧ ਵਿਆਕੁਲ ਹੋਇਆ ਯੋਗਰਾਜ, ਉਸਦੀ
ਮੰਜੀ ਲਾਗੇ ਧਰਤੀ 'ਤੇ ਡਿੱਗਣ ਵਾਂਗ ਹੇਠਾਂ ਬੈਠ ਗਿਆ ਸੀ, ਘੱਟੇ ਮਿੱਟੀ 'ਚ।

ਉਸਦੇ ਮੰਜੇ ਦੀ ਬਾਹੀ 'ਤੇ ਦੋਨੋਂ ਕੂਹਣੀਆਂ ਟਿਕਾਈ ਉਹ ਗੁਰਬਖਸ਼ ਸਿੰਘ
ਦੇ ਚਿਹਰੇ ਨੂੰ ਟਿਕਟਿਕੀ ਲਾਈ ਦੇਖਦਾ ਰਿਹਾ...ਦੇਖਦਾ ਰਿਹਾ। ਉਸਨੇ ਜਿਵੇਂ ਗੁਰਬਖਸ਼
ਸਿੰਘ ਤੋਂ ਅਣਕਹੀ ਅਣਬੋਲੀ ਰਹਿ ਗਈ ਢੇਰ ਸਾਰੀ ਵਾਰਤਾ, ਮੁੱਢ-ਸ਼ੁਰੂ ਤੋਂ ਆਪ ਅੱਗੇ
ਤੋਰ ਲਈ ਸੀ। ਉਸਦੀਆਂ ਜਗਦੀਆਂ-ਮਘਦੀਆਂ ਅੱਖਾਂ 'ਚ ਛੱਤੀ-ਚਾਲੀ ਸੰਨ ਦੇ
ਕਿਸਾਨ ਮੋਰਚੇ ਦੀਆਂ ਸੂਚੀ-ਬੱਧ ਘਟਨਾਵਾਂ, ਲੜੀਵਾਰ ਹੋ ਕੇ ਪਸਰ ਗਈਆਂ ਸਨ।
...ਉਸਦੀ ਪਤਨੀ ਈਸ਼ਰ ਕੌਰ ਇਸਤਰੀ ਜੱਥਿਆਂ ਦੀ ਮੋਹਰੀ ਬਣ ਕੇ ਵਿਚਰੀ
ਸੀ, ਤੇ ਆਪ...ਆਪ ਉਹ ਮਰਦ ਜੱਥਿਆਂ ਦਾ ਨਾਇਕ ਬਣ ਕੇ।

ਨਹਿਰੀ ਮਾਲੀਆ ਵਧਾਉਣ ਵਿਰੁੱਧ ਉੱਠੇ ਕਿਸਾਨੀ ਵਿਦਰੋਹ ਦੇ ਪਹਿਲੇ
ਹੱਲੇ, ਉਸ ਸਮੇਤ ਦਰਸ਼ਨ ਸਿੰਘ ਫੇਰੂਮਾਨ, ਸੋਹਣ ਸਿੰਘ ਜਲਾਲ-ਉਸਮਾ, ਸੋਹਣ
ਸਿੰਘ ਭਕਨਾ, ਬਾਬਾ ਕਿਸ਼ਨ ਸਿੰਘ, ਈਸ਼ਰ ਸਿੰਘ ਵਰਗੇ ਸੱਤਰ ਆਗੂ ਫੜੇ ਗਏ। ਸਾਰੇ
ਦੇ ਸਾਰੇ ਇਕ ਇਕ ਸਾਲ ਲਈ ਅੰਦਰ। ਰਿਹਾਅ ਹੋਣ ਪਿੱਛੋਂ ਪੰਦਰਾਂ ਕੁ ਜਣੇ ਫਿਰ
ਇਕੱਠੇ ਹੋਏ। ਬੰਦ ਪਿਆ ਮੋਰਚਾ 23 ਮਾਰਚ '39 ਨੂੰ ਲਾਹੌਰ ਤੋਂ ਫਿਰ ਆਰੰਭ ਦਿੱਤਾ।
ਯੋਗਰਾਜ ਪਹਿਲੇ ਜੱਥੇ ਦਾ ਆਗੂ। ਬਾਲ-ਬੱਚੇ ਸਮੇਤ ਅਸੰਬਲੀ ਹਾਲ ਵੱਲ ਨੂੰ ਤੁਰਿਆ,
ਰਾਹ ਵਿਚ ਹੀ ਰੋਕ ਲਿਆ ਗਿਆ। ਸੱਤ ਸੌ ਅੰਦੋਲਨਕਾਰੀ ਅੰਦਰ ਡੱਕੇ ਗਏ। ਉਸ ਨੂੰ
ਤਿੰਨ ਹਫ਼ਤੇ ਦੀ, ਪਤਨੀ ਈਸ਼ਰ ਕੌਰ ਨੂੰ, ਪੁੱਤਰੀ ਵਿਦਿਆ ਨੂੰ ਇਕ ਇਕ ਹਫ਼ਤੇ ਦੀ
ਸਜ਼ਾ ਹੋ ਗਈ। ਪਰ, ਮੋਰਚਾ ਚਲਦਾ ਰੱਖਿਆ ਸੀ। ਹਰਕਿਸ਼ਨ ਸਿੰਘ ਸੁਰਜੀਤ, ਭਾਗ
ਸਿੰਘ ਸੱਜਣ, ਕਰਮ ਸਿੰਘ ਮਾਨ, ਡਾ: ਰਾਮ ਚੰਦਰ, ਪੰਡਿਤ ਮੰਗਲ ਦਾਸ ਨੇ। ਹਰ ਰੋਜ਼
ਸੌ ਭੂਢ ਸੌ ਕਿਸਾਨ ਗ੍ਰਿਫ਼ਤਾਰ ਹੁੰਦਾ ਗਿਆ। ਬੇ-ਹੱਦ ਜੋਸ਼ ਸੀ ਕਿਸਾਨੀ ਸਫ਼ਾਂ 'ਚ।

ਨਾ ਰਾਸ਼ਨ-ਪਾਣੀ ਦੀ ਕਮੀ ਆਉਣ ਦਿੱਤੀ ਸੀ ਆਸ-ਪਾਸ ਦੇ ਪਿੰਡਾਂ ਨੇ, ਨਾ ਮਰਜੀਵੜੇ ਪੁੱਤ-ਭਰਾ ਘਰੋਂ ਤੋਰਨ ਦੀ।

ਉਸਨੂੰ, ਤਿੰਨ ਹਫ਼ਤੇ ਦੀ ਸਜ਼ਾ ਕੱਟ ਕੇ ਬਾਹਰ ਆਏ ਨੂੰ ਬਾਗੀਆਨਾ ਤਕਰੀਰਾਂ ਕਰਨ ਦੇ ਜ਼ੁਰਮ ਹੇਠ ਫਿਰ ਦੋ ਸਾਲਾਂ ਲਈ ਅੰਦਰ ਡੱਕ ਦਿੱਤਾ ਗਿਆ, ਪਰ ਸਾਬੀ ਸੰਚਾਲਕਾਂ ਦੀ ਅਪੀਲ 'ਤੇ ਛੇਤੀ ਹੀ ਰਿਹਾਅ ਹੋ ਗਿਆ। ਹੁਣ ਤਕ ਪੰਜਾਬ ਦੇ ਸਾਰੇ ਜ਼ਿਲ੍ਹੇ ਸਰਗਰਮ ਹੋ ਗਏ ਸਨ। ਕਿਸਾਨ ਇਸਤਰੀਆਂ ਵੀ ਗ੍ਰਿਫ਼ਤਾਰੀ ਲਈ ਤਿਆਰ ਹੋਣ ਲੱਗ ਪਈਆਂ। ਅੰਮ੍ਰਿਤਸਰ ਜ਼ਿਲ੍ਹੇ ਤੋਂ ਇਸਤਰੀ ਜੱਥਾ ਉਸਨੇ ਤੇ ਉਸਦੀ ਪਤਨੀ ਨੇ ਲਾਮ-ਬੰਦ ਕੀਤਾ ਸੀ। ਆਪ ਉਸਨੇ ਢੰਡ-ਕਸੇਲ ਤੋਂ ਦਸ ਇਸਤਰੀਆਂ ਤਿਆਰ ਕੀਤੀਆਂ। ਪਤਨੀ ਈਸ਼ਰ ਕੌਰ ਨੇ ਭੰਗਾਲੀ ਤੋਂ ਸੱਤ। ਕੁਲ ਸਤਾਰਾਂ ਇਸਤਰੀਆਂ ਲਾਹੌਰ ਤਕ ਪੁੱਜਦੀਆਂ ਚਾਲੀ ਹੋ ਗਈਆਂ ਸਨ, ਰਾਹ 'ਚੋਂ ਰਲਦੀਆਂ। ਈਸ਼ਰ ਕੌਰ ਇਸ ਜੱਥੇ ਦੀ ਜੱਥੇਦਾਰ। ਕੁੱਛੜ ਇਕ ਸਾਲ ਦਾ ਪੁੱਤਰ ਗੁਰਮੀਤ। ਮਈ ਮਹੀਨੇ ਦੀ ਅਤਿ ਦੀ ਗਰਮੀ। ਅਨਾਰਕਲੀ ਬਾਜ਼ਾਰੋਂ ਬਾਹਰ ਨਿਕਲਦਿਆਂ ਸਾਰ, ਸਭ ਨੂੰ ਰੋਕ ਲਿਆ ਗਿਆ। ਸਾਰਾ ਇਸਤਰੀ ਜੱਥਾ ਅੰਦਰ ਡੱਕ ਦਿੱਤਾ। ਹਰ ਇਕ ਨੂੰ ਤਿੰਨ-ਤਿੰਨ ਮਹੀਨੇ ਦੀ ਕੈਦ।

ਟੀਸੀ 'ਤੇ ਪੁੱਜੇ ਮੋਰਚੇ ਦੀ ਗੂੰਜ ਪੰਜਾਬ ਅਸੈਂਬਲੀ ਅੰਦਰ ਵੀ ਗੂੰਜਣ ਲੱਗ ਪਈ ਸੀ। ਕਰੀਬ ਤੀਹ ਹਜ਼ਾਰ ਮਰਦ-ਇਸਤਰੀਆਂ ਗ੍ਰਿਫ਼ਤਾਰ ਹੋ ਚੁੱਕੇ ਸਨ। ਸਰਕਾਰ ਟੱਸ ਤੋਂ ਮੱਸ ਨਹੀਂ ਸੀ ਹੋ ਰਹੀ। ਮੋਰਚਾ ਲਮਕ ਗਿਆ। ਬਾਹਰ ਰੁਪਏ ਪੈਸੇ, ਰਾਸ਼ਨ-ਪਾਣੀ ਦੀ ਘਾਟ ਆਉਣ ਲੱਗ ਪਈ, ਅੰਦਰ ਗਰਮੀ ਦਾ ਸੋਕ ਬਰਦਾਸ਼ਤ ਤੋਂ ਬਾਹਰ ਹੁੰਦਾ ਗਿਆ। ਉਸਦਾ ਫੁੱਲ ਜਿਹਾ ਬੱਚਾ ਜੇਲ੍ਹ ਦੇ ਹੁਸੜ ਨੇ ਬੀਮਾਰ ਕਰ ਦਿੱਤਾ। ਉਸਨੂੰ ਚੜ੍ਹਿਆ ਬੁਖਾਰ ਟਾਈਫਾਈਡ ਵਿਚ ਬਦਲ ਗਿਆ। ਉਸ ਦੀ ਹਾਲਤ ਦਿਨੋਂ-ਦਿਨ ਖ਼ਰਾਬ ਹੁੰਦੀ ਗਈ। ਮੈਜਿਸਟਰੇਟ ਨੇ ਬੱਚੇ ਨੂੰ ਬਾਹਰ ਲੈ ਜਾਣ ਦੀ ਆਗਿਆ ਵੀ ਦਿੱਤੀ। ਪਰ, ਉਹ ਨਹੀਂ ਸੀ ਲਿਆਇਆ। ਉਸਨੂੰ ਬੱਚੇ ਨਾਲੋਂ ਵੱਧ ਮੋਰਚੇ ਦੀ ਚਿੰਤਾ ਸੀ। ਮੋਰਚੇ ਨੂੰ ਆਈ ਰੁਪਏ ਪੈਸੇ ਦੀ ਬੁੜ ਦਾ ਫਿਕਰ ਸੀ। ਇਹ ਘਾਟ ਉਸਨੇ ਪੂਰੀ ਵੀ ਕਰ ਦਿੱਤੀ ਸੀ ਛੇਤੀ ਹੀ, ਦੋ ਸੌ ਰੁਪਿਆ ਇਕੱਠਾ ਕਰਕੇ। ਇਕ ਸੌ ਉਸਨੇ ਪੰਜਾਬ ਯੂਨੀਵਰਸਿਟੀ ਦੇ ਰਜਿਸਟਰਾਰ ਪੀ. ਐਨ. ਦੱਤਾ ਤੋਂ ਉਗਰਾਹ ਲਿਆਂਦਾ ਸੀ। ਉਸਦੇ ਪੁੱਤਰ ਪ੍ਰੋ: ਕਿਰਪਾਲ ਸਿੰਘ ਰਾਹੀਂ ਦਿਆਲ ਸਿੰਘ ਕਾਲਜ ਪੁੱਜ ਕੇ, ਤੇ ਦੂਜਾ...ਦੂਜਾ ਸੌ ਉਸਦੀ ਮੁੱਠ 'ਚ ਆਪਣੇ ਆਪ ਪੁੱਜਦਾ ਹੋ ਗਿਆ। ਉਸਦੇ ਇਕ ਵਾਕਫ਼ ਪੁਲਸ ਅਫ਼ਸਰ ਨੇ, ਉਸ ਨਾਲ ਹੱਥ ਮਿਲਾਉਣ ਦੇ ਬਹਾਨੇ ਅਨਾਰਕਲੀ ਬਾਜ਼ਾਰ ਵੱਲ ਨੂੰ ਜਾਂਦੇ ਨੂੰ ਰੋਕ ਕੇ, ਇਕ ਤੇਜ਼-ਤਰਾਰ ਧਮਕੀ ਵੀ ਅਰਸਾਲ ਕੀਤੀ ਸੀ ਉਸ ਵੱਲ ਨੂੰ—“ਦੇਖੋ, ਗੜਬੜ ਮੱਤ ਕਰਨਾ, ਵਰਨਾ ਛੋੜ੍ਹੇਗਾ ਨਹੀਂ...”

ਇਕੱਠਾ ਹੋਇਆ ਫੰਡ ਮੋਰਚਾ ਦਫ਼ਤਰ ਅੱਪੜਦਾ ਕਰਕੇ ਉਸਨੇ ਕਿਸੇ ਨੂੰ ਡੋਲਣ ਨਹੀਂ ਸੀ ਦਿੱਤਾ। ਨਾ ਉਹ ਆਪ ਡੋਲਿਆ ਸੀ। ਆਪਣੇ ਪੁੱਤਰ ਦੀ ਹੁਣ ਤਕ

ਹੋਈ ਨਾ ਦੇਖ-ਸਕਣ ਯੋਗ ਹਾਲਤ ਦੇਖ ਕੇ ਵੀ। ਕਾ: ਸੁਰਜੀਤ, ਕਾ: ਰਾਮ ਚੰਦਰ, ਮੰਗਲ ਦਾਸ, ਦੇਸ ਰਾਜ ਚੱਢਾ ਉਸਦੇ ਨਾਲ ਗਏ ਸਨ ਜੇਲ੍ਹ ਅੰਦਰ, ਬੱਚੇ ਨੂੰ ਦੇਖਣ। ਹੁਣ...ਹੁਣ ਕਿਸੇ ਪਾਸ ਕੋਈ ਚਾਰਾ ਨਹੀਂ ਸੀ ਬਚਿਆ, ਈਸ਼ਰ ਕੌਰ ਨੂੰ ਦਿਲਾਸਾ ਦੇਣ ਤੋਂ ਸਿਵਾ। ਜੇਲ੍ਹ ਕਰਮਚਾਰੀ ਬੱਚੇ ਨੂੰ ਜੇਲ੍ਹੋਂ ਬਾਹਰ ਹਸਪਤਾਲ ਦਿਖਾਉਣ ਲਈ ਵੀ ਲਿਆਏ ਸਨ, ਪਰ ਸਭ ਵਿਅਰਥ। ਆਖਿਰ ਦਸ ਕੁ ਦਿਨਾਂ ਪਿੱਛੋਂ ਗੁਰਮੀਤ ਦੀ ਲੋਥ ਯੋਗਰਾਜ ਦੇ ਹਵਾਲੇ ਕਰ ਦਿੱਤੀ ਗਈ, ਲੋਢੇ ਕੁ ਵੇਲੇ। ਲਾਹੌਰ ਸੈਂਟਰਲ ਜੇਲ੍ਹ ਦੇ ਵੱਡੇ ਗੇਟ 'ਤੇ...।

ਮੰਜੇ ਦੀ ਬਾਹੀ 'ਤੇ ਰੱਖੀਆਂ, ਟਿਕੀਆਂ ਕੂਹਣੀਆਂ ਯੋਗਰਾਜ ਨੇ ਇਕ ਵਾਰ ਉਠਾ ਕੇ ਫਿਰ ਉਵੇਂ ਹੀ ਟਿਕਦੀਆਂ ਕਰ ਲਈਆਂ। ਇਸ ਵਾਰ ਉਸਦੀ ਠੋਡੀ ਵੀ ਬਾਹਾਂ ਦੀ ਬਣੀ ਗੰਭਲੀ 'ਤੇ ਰੱਖੀ ਗਈ। ਉਸਦੀਆਂ ਅੱਖਾਂ 'ਚ ਸਿਮ ਆਇਆ ਕਿੰਨਾ ਸਾਰਾ ਪਾਣੀ ਆਪ-ਮੁਹਾਰੇ ਉਸਦੀਆਂ ਖਾਖਾਂ ਵੱਲ ਨੂੰ ਤਿਲਕ ਆਇਆ।

ਸਹਿ-ਸੁਭਾ ਹੀ ਉਸਦੀ ਨਿਗਾਹ ਉਸ ਵੱਲ ਦੇਖਦੀਆਂ ਗੁਰਬਖਸ਼ ਸਿੰਘ ਦੀਆਂ ਅੱਖਾਂ ਨਾਲ ਜਾ ਟਕਰਾਈ। ਸਿਲ੍ਹ-ਸਲਾਬੂ ਦੀ ਥਾਂ ਇਹਨਾਂ ਅੰਦਰ ਉਸਨੂੰ, ਉਸ ਦਿਨ ਵਰਗਾ, ਬਿਲਕੁਲ ਉਵੇਂ ਦਾ ਹਿਰਖ-ਰੋਗ ਭਰ ਹੋਇਆ ਜਾਪਿਆ।...ਉਸ ਦਿਨ ਯੋਗਰਾਜ ਤੋਂ ਪਕੜ ਕੇ ਆਪਣੀ ਹਿੱਕ ਨਾਲ ਚਿਪਕਾਏ ਗੁਰਮੀਤ ਨੇ, ਉਸ ਨੂੰ ਇਕ ਤਰ੍ਹਾਂ ਦਾ ਤਾਅ ਚਾੜ੍ਹ ਦਿੱਤਾ ਸੀ। ਉਸਦੀ ਟਿਕਵੀਂ ਰੋਗ-ਦਾਅਬ ਆਵਾਜ਼, ਇਕ-ਦਮ ਗੁਸੈਲੀ-ਗੜ੍ਹਕਵੀਂ ਸੁਰ 'ਚ ਬਦਲ ਗਈ ਸੀ। ਪ੍ਰਸ਼ਾਸਨ-ਪ੍ਰਬੰਧ ਦੀ ਮੁਰਦਾਬਾਦ ਕਰਦਿਆਂ ਉਸਨੇ ਜ਼ਿੰਦਾਬਾਦ ਦੇ ਬਲੰਦ ਨਾਹਰੇ ਵਰਗੀ ਸ਼ਾਬਾਸ਼ ਦਿੱਤੀ ਸੀ ਯੋਗਰਾਜ ਨੂੰ। ਉਸਦੇ ਪੁੱਤਰ ਗੁਰਮੀਤ ਨੂੰ ਵੀ। ਉਹਨਾਂ ਦੋਹਾਂ ਨੂੰ ਬੱਬਰ ਆਖਿਆ ਸੀ, ਦੁਆਬੇ ਦੇ ਬੱਬਰ-ਸ਼ੇਰ। ਕਿਸਾਨ ਮੋਰਚੇ ਦੇ ਯੁੱਧ ਨਾਇਕ। ਸ਼ਹੀਦੀ ਮੋਰਚਿਆਂ ਦੇ ਹੀਰੋ।

ਉਸ ਦਿਨ ਇਕ ਪਾਸੇ ਗ਼ਿਲਾਨੀ ਭਰਿਆ ਰੋਹ ਸੀ, ਦੂਜੇ ਪਾਸੇ ਹਾਹਾਕਾਰ। ਹਨੇਰਾ ਪੈਣ ਤੋਂ ਪਹਿਲਾਂ ਪਹਿਲਾਂ ਸੌ ਤੋਂ ਵੱਧ ਬੰਦੇ ਭੰਗਾਲੀਉਂ ਪੁੱਜ ਗਏ ਸਨ। ਇਹ ਗੁਰਬਖਸ਼ ਸਿੰਘ ਦੀ ਹੂਕ ਸੀ ਜਾਂ ਮੋਰਚਾ ਸੰਚਾਲਕਾਂ ਦੀ ਤਮੰਨਾ ਕਿ ਗੁਰਮੀਤ ਦੀ ਸ਼ਹਾਦਤ ਨੂੰ ਨਸ਼ਰ ਕਰਨ ਦਾ ਫੈਸਲਾ ਹੋ ਗਿਆ। ਉਸ ਰਾਤ ਬੱਚੇ ਦੀ ਲੋਥ ਨੂੰ ਬਰਫ਼ ਵਿਚ ਸਾਂਭ ਲਿਆ ਗਿਆ। ਰਾਤੋ ਰਾਤ ਇਸ਼ਤਿਹਾਰ ਛਪਵਾਏ ਗਏ। ਜਲੂਸ ਦਾ ਸਮਾਂ ਮਿਥ ਲਿਆ ਗਿਆ।

ਅਗਲੇ ਦਿਨ ਹਜ਼ਾਰਾਂ ਲੋਕ ਬਰਦਲਾ ਹਾਲ ਤੋਂ ਤੁਰੇ ਅਨਾਰਕਲੀ ਬਾਜ਼ਾਰ ਲੰਘ ਕੇ ਲਾਹੌਰ ਛਾਉਣੀ ਵੱਲ ਨੂੰ ਨਿਕਲ ਤੁਰੇ ਸਨ। ਬੱਚੇ ਦੀ ਲੋਥ ਫੁੱਲਾਂ ਨਾਲ ਲੱਦੀ ਗਈ। ਅੱਗੇ ਅੱਗੇ ਮਾਤਮੀ ਬਾਜ਼ਾ। ਜਲੂਸ ਪਿੱਛੋਂ ਜਲਸਾ, ਜਲਸੇ ਪਿੱਛੋਂ ਸਸਕਾਰ। ਬਰਕੀ ਰੋਡ ਪਾਰਟੀ ਦਫ਼ਤਰ ਦੇ ਵਿਹੜੇ 'ਚ ਬਚੇ ਦੇ ਨਾਂ 'ਤੇ ਲਾਇਬਰੇਰੀ ਖੋਲ੍ਹਣ ਦਾ ਫੈਸਲਾ ਲਿਆ ਗਿਆ-ਗੁਰਮੀਤ ਲਾਇਬਰੇਰੀ। ਪਿਸ਼ਾਵਰੋ ਵਾਪਸੀ 'ਤੇ ਕਾਂਗਰਸ ਪ੍ਰਧਾਨ ਸੁਭਾਸ਼ ਚੰਦਰ ਬੋਸ ਲਾਇਬਰੇਰੀ ਦਾ ਨੀਂਹ-ਪੱਥਰ ਰੱਖਣਾ ਮੰਨ ਗਏ। ਬਹੁਤ ਦੁਖੀ ਹੋਏ

ਸਨ ਉਹ। ਇਕ ਤਰ੍ਹਾਂ ਦਾ ਹੰਗਾਮਾ ਖੜ੍ਹਾ ਹੋ ਗਿਆ ਸੀ। ਮੁੱਖ ਮੰਤਰੀ ਸਕੰਦਰ ਹਯਾਤ ਖਾਂ ਨੂੰ ਮੁਆਫ਼ੀ ਮੰਗਣੀ ਪਈ ਸੀ ਲਾਹੌਰ ਅਸੈਂਬਲੀ 'ਚ।

ਸਰਕਾਰ ਤੋਂ ਅਗਲੇ ਦਿਨ ਯੋਗਰਾਜ ਦੀ ਜ਼ਮਾਨਤ ਫਿਰ ਮਨਸੂਖ਼। ਅਗਲੇ ਦਿਨ ਹੋਈ ਪੇਸ਼ੀ 'ਚ ਦੋ ਸਾਲ ਕੈਦ ਮੁੜ ਬਹਾਲ ਕਰ ਦਿੱਤੀ ਗਈ। ਇਲਜ਼ਾਮ ਉਹੀ ਸਨ—ਭੜਕਾਊ ਭਾਸ਼ਣ। ਉਸਤੋਂ ਅਗਲੇ ਦਿਨ ਉਸਨੂੰ ਲਾਹੌਰ ਤੋਂ ਰਾਵਲਪਿੰਡੀ ਜੇਲ੍ਹ 'ਚ ਤਬਦੀਲ ਕਰ ਦਿੱਤਾ ਗਿਆ ਸੀ।

ਪਰ, ਉਸਦਾ ਸਰਗਰਮ ਕੀਤਾ ਮੋਰਚਾ ਕਿਸੇ ਵੀ ਤਰ੍ਹਾਂ ਮੱਠਾ ਨਹੀਂ ਸੀ ਪਿਆ। ਸੈਂਕੜੇ ਕਿਸਾਨ ਗ੍ਰਿਫ਼ਤਾਰ ਹੁੰਦੇ ਸਨ ਹਰ ਰੋਜ਼। ਇਹ ਉਸਦੇ ਗੁਰਮੀਤ ਦੀ ਸ਼ਹਾਦਤ ਦਾ ਅਸਰ ਸੀ ਕਿ ਕਿਸਾਨੀ ਸਫ਼ਾਂ ਅੰਦਰ ਇਕ-ਦਮ ਭਖ ਉੱਠੇ ਰੋਹ ਅੱਗੇ ਹਯਾਤ ਖਾਂ ਸਰਕਾਰ ਲਿਫ਼ ਗਈ। ਉਸਨੇ ਮੋਰਚਾ ਲੀਡਰ ਗੱਲ-ਬਾਤ ਲਈ ਸੱਦ ਲਏ। ਉਸ ਨੂੰ ਵੀ ਰਾਵਲਪਿੰਡੀਉਂ ਲਾਹੌਰ ਲਿਆ ਕੇ ਰਿਹਾਅ ਕਰ ਦਿੱਤਾ ਗਿਆ। ਸ਼ਾਮੀ ਸੱਤ ਕੁ ਵਜੇ ਸੋਹਣ ਸਿੰਘ ਭਕਨਾ, ਡਾ: ਭਾਗ ਸਿੰਘ, ਮੋਰਚਾ ਨਾਇਕ ਯੋਗਰਾਜ ਨੂੰ ਨਾਲ ਲੈ ਕੇ ਮੁੱਖ ਮੰਤਰੀ ਦੀ ਕੋਠੀ ਚਲੇ ਗਏ। ਸਕੰਦਰ ਹਯਾਤ ਖਾਂ ਨੇ ਪਹਿਲਾਂ ਬੱਚੇ ਦਾ ਅਫ਼ਸੋਸ ਕੀਤਾ, ਫਿਰ ਜੇਲ੍ਹ ਕਰਮਚਾਰੀਆਂ ਦੀ ਅਣਗਹਿਲੀ ਦੀ ਆਪਣੇ ਵੱਲੋਂ ਮੁਆਫ਼ੀ ਮੰਗੀ ਸੀ। ਅਗਲੀ ਗੱਲ ਬਾਤ 'ਚ ਕਿਸਾਨੀ ਮੰਗਾਂ ਮੰਨ ਲਈਆਂ ਗਈਆਂ। ਬਿਆਨ ਸਰਕਾਰ ਵੱਲੋਂ ਪਹਿਲਾਂ ਜਾਰੀ ਕੀਤਾ ਗਿਆ। ਮੋਰਚਾ ਸੰਚਾਲਕਾਂ ਨੂੰ ਤਸੱਲੀ ਸੀ ਬਿਆਨ 'ਤੇ। ਮੋਰਚਾ ਵਾਪਸ ਲੈ ਲਿਆ ਗਿਆ। ਸਾਰੇ ਅੰਦੋਲਨਕਾਰੀ ਰਿਹਾਅ ਹੋ ਗਏ ਸਨ। ਮੋਰਚਾ ਦਫ਼ਤਰ ਬੰਦ ਕਰਕੇ ਗੁਰਬਖ਼ਸ਼ ਸਿੰਘ ਤਾਂ ਪਿੰਡ ਪਰਤ ਆਇਆ, ਪਰ ਯੋਗਰਾਜ ਫਿਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਸੰਨ '40 ਦੀ ਅਪੀਲ ਮਨਜ਼ੂਰੀ ਤਕ ਉਹ ਫਿਰ ਅੰਦਰ ਰਿਹਾ ਸੀ।

ਹੁਣ ਤਕ ਸ਼ਾਂਤ ਚਿੱਤ ਪਏ ਗੁਰਬਖ਼ਸ਼ ਸਿੰਘ ਨੇ ਯੋਗਰਾਜ ਦੇ ਮਨ ਮਸਤਕ ਰਾਹੀਂ ਨਸ਼ਰ ਹੁੰਦੀ ਰਹੀ ਮੂਕ-ਇਬਾਰਤ ਜਿਵੇਂ ਸਾਰੀ ਦੀ ਸਾਰੀ ਸੁਣ ਲਈ ਸੀ। ਇਕ ਵਾਰ ਫਿਰ ਉਸ ਨੇ ਹਿੰਮਤ ਕਰਕੇ ਆਪਣੇ ਆਪ ਉੱਠ ਕੇ ਬੈਠਣ ਲਈ ਹੰਭਲਾ ਮਾਰਿਆ। ਉਸ ਦੇ ਨਿਢਾਲ ਹੋਏ ਅੰਗਾਂ-ਪੈਰਾਂ ਨੇ ਥੋੜ੍ਹੀ ਕੁ ਜਿੰਨੀ ਹਿਲ-ਜੁਲ ਕਰ ਵੀ ਲਈ। ਉਸੇ ਵੇਲੇ ਯੋਗਰਾਜ ਨੇ ਉਸਨੂੰ ਆਸਰਾ ਦੇ ਕੇ, ਪੁਆਂਦੀ ਪਈ ਰਜਾਈ ਉਸਦੀ ਪਿੱਠ ਪਿੱਛੇ ਰੱਖ ਕੇ ਸਹਾਰਾ-ਢੋਅ ਬਣਾ ਦਿੱਤੀ।

ਥੋੜ੍ਹਾ ਕੁ ਚਿਰ ਪਹਿਲਾਂ ਗੁਰਬਖ਼ਸ਼ ਸਿੰਘ ਦੀਆਂ ਅੱਖਾਂ 'ਚ ਭਰ ਆਈ ਰੋਹ-ਕਰੋਧ ਦੀ ਗਹਿਰ ਯੋਗਰਾਜ ਨੂੰ ਹੁਣ ਪੂਰੀ ਗਾਇਬ ਹੋਈ ਜਾਪੀ। ਇਹਨਾਂ ਅੰਦਰ ਹੁਣ ਇਕ ਤਰ੍ਹਾਂ ਦੀ ਲਿਸ਼ਕ-ਚਮਕ ਉੱਘੜ ਆਈ ਸੀ। ਜਗਦੀ ਮਸ਼ਾਲ ਵਰਗੀ ਲਿਸ਼ਕ-ਲਿਸ਼ਕੋਰ। ਇਸ ਵਿਚ ਢੇਰ ਸਾਰਾ ਮਾਣ-ਫਖਰ ਸ਼ਾਮਲ ਸੀ, ਥੋੜ੍ਹਾ ਕੁ ਜਿੰਨਾ ਗੁੱਸਾ-ਰੋਸਾ। ਇਵੇਂ ਦਾ ਗੁੱਸਾ-ਰੋਸਾ ਗੁਰਬਖ਼ਸ਼ ਸਿੰਘ ਨੇ ਉਸ ਉੱਤੇ ਪਹਿਲਾਂ ਵੀ ਕੀਤਾ ਸੀ, ਉਸਦੇ ਕਿਸਾਨ ਮੋਰਚਾ ਸੰਭਾਲਣ ਤੋਂ ਪਹਿਲਾਂ।...ਸਹਿਕਾਰੀ ਬੈਂਕ ਦੀ ਨੌਕਰੀ ਸਮੇਂ

ਲਾਇਲਪੁਰੋਂ ਬਦਲ ਹੋ ਕੇ ਦੀਨਾ ਨਗਰ ਆਏ ਯੋਗਰਾਜ ਨੇ ਭਾਰਤ ਨੌਜਵਾਨ ਸਭਾ ਦੀ ਭਰਤੀ ਕਰਨ ਲੱਗਿਆਂ, ਚੰਗੀ ਤਰ੍ਹਾਂ ਛਾਣ-ਬੀਣ ਨਹੀਂ ਸੀ ਕੀਤੀ ਮੈਂਬਰਾਂ ਦੀ। ਪੂਰੀ ਤਰ੍ਹਾਂ ਟੋਹਿਆ-ਪਰਖਿਆ ਨਹੀਂ ਸੀ, ਨਾ ਉਸਨੇ ਨਾ ਉਸਦੇ ਜੁੱਟ ਤਾਰਾ ਸਿੰਘ, ਹਜ਼ਾਰਾ ਸਿੰਘ ਨੇ। ਉਹਨਾਂ ਅਜਾਇਬ ਸਿੰਘ ਵਰਗੇ ਕੱਚੇ-ਪਿੱਲੇ ਬੰਦੇ ਵੀ ਸ਼ਾਮਲ ਕਰ ਲਏ ਸਨ, ਸਿਰ-ਲੱਥਾਂ ਦੀ ਪਾਲ 'ਚ। ਕੱਚੇ-ਪਿੱਲੇ ਵੀ, ਡਰੂ-ਡਰਾਕਲ ਵੀ।

ਭਗਤ ਸਿੰਘ ਨੂੰ ਫ਼ਾਂਸੀ ਦੇਣ ਵਿਚ ਵੱਡੀ ਭੂਮਿਕਾ ਨਿਭਾਉਣ ਵਾਲੇ ਐੱਸ. ਪੀ. ਅਬਦੁੱਲ ਅਜ਼ੀਜ਼ ਖਾਨ ਨੂੰ ਪਾਰ ਬਲਾਉਣ ਦਾ ਫੈਸਲਾ ਵੀ ਸਭਾ ਦੀ ਗੁਰਦਾਸਪੁਰ ਯੂਨਿਟ ਦੇ ਆਪਣੇ ਆਪ ਹੀ ਕਰ ਲਿਆ ਸੀ।...ਲਾਹੌਰ ਉਸਦੀ ਜਾਨ ਨੂੰ ਖਤਰਾ ਭਾਂਪਦਿਆਂ, ਮਹਿਕਮੇ ਨੇ ਉਸ ਨੂੰ ਗੁਰਦਾਸਪੁਰ ਤਬਦੀਲ ਕਰ ਦਿੱਤਾ। ਯੋਗਰਾਜ ਹੋਣਾਂ ਨੂੰ ਹੋਰ ਵੀ ਸੌਖ ਹੋ ਗਈ। ਉਹਨਾਂ ਤੱਟ-ਫੱਟ ਐਕਸ਼ਨ ਉਲੀਕ ਲਿਆ। ਡੀ. ਸੀ. ਦਫਤਰ 'ਚ ਕਲਰਕ ਹੋਣ ਨਾਤੇ ਤਾਰਾ ਸਿੰਘ ਨੇ ਅੰਦਰਲੀ ਹਿਲਜੁਲ 'ਤੇ ਨਜ਼ਰ ਰੱਖਣੀ ਸੀ। ਯੋਗਰਾਜ, ਕਾਂਸ਼ੀ ਰਾਮ, ਹਜ਼ਾਰਾ ਸਿੰਘ ਨੇ ਹਥਿਆਰਬੰਦ ਹੋ ਕੇ ਗੇਟੋਂ ਬਾਹਰ ਖੜ੍ਹੇ ਹੋਣਾ ਸੀ ਕਾਰ 'ਚ। ਅਬਦੁੱਲ ਅਜ਼ੀਜ਼ ਨੂੰ ਬਾਹਰ ਨਿਕਲਦੇ ਸਾਰ ਗੋਲੀ ਮਾਰੀ ਦੇਣੀ ਸੀ। ਪਰ ਉਸ ਦਿਨ...ਉਸ ਰਸਤਿਉਂ ਉਹ ਬਾਹਰ ਹੀ ਨਾ ਨਿਕਲਿਆ। ਸਕੀਮ ਫੇਲ੍ਹ ਹੋ ਗਈ। ਪਰ, ਉਹਨਾਂ ਅੰਦਰ ਲੱਟ-ਲੱਟ ਕਰਦੀ ਬਦਲਾ ਲੈਣ ਦੀ ਅੱਗ, ਕਿਸੇ ਵੀ ਤਰ੍ਹਾਂ ਮੱਠੀ ਨਹੀਂ ਸੀ ਪਈ।

ਬਚ-ਬਚਾਅ ਰੱਖਣ ਲਈ ਉਹ ਉਸ ਰਾਤ ਐਧਰ-ਓਧਰ ਖਿਸਕੇ ਰਹੇ ਸਨ। ਆਪੋ-ਆਪਣੇ ਕਮਰਿਆਂ ਵਿਚ ਵੀ ਨਹੀਂ ਸੀ ਗਏ।

ਅਗਲਾ ਦਿਨ ਐਤਵਾਰ, ਛੁੱਟੀ ਵਾਲਾ ਦਿਨ।

ਐਤਵਾਰ ਸਮੇਤ ਸਿਰਫ਼ ਚਾਰ ਦਿਨ ਬਾਕੀ ਸਨ ਮਹੱਰਮ 'ਚ। ਜਿਸ ਰਾਹ ਤੋਂ ਜਲੂਸ ਲੰਘਣਾ ਸੀ, ਉਸ ਰਾਹ 'ਚ ਇਕ ਰੁੱਖ ਸੀ ਪਿੱਪਲ ਦਾ, ਵੱਡਾ-ਭਾਰਾ। ਲੰਮੇ-ਲੰਮੇ ਟਾਹਣਿਆਂ ਵਾਲਾ। ਤਾਜ਼ੀਆ ਲੰਘਾਉਣ ਲਈ ਹਰ ਵਰ੍ਹੇ ਇਸ ਰੁੱਖ ਦੀ ਕੋਈ ਨਾ ਕੋਈ ਝੁਕੀ ਟਾਹਣੀ ਵੱਢਣੀ ਪੈਂਦੀ। ਇਸ ਗੱਲੇ ਹਿੰਦੂ ਲੋਕ ਖਿੜਦੇ। ਪਿੱਪਲ ਦੇਵਤਾ ਦੇ ਛਾਂਗੇ ਜਾਣ 'ਤੇ ਕਲਪ ਉੱਠਦੇ। ਬਹੁਤੇ, ਡਾਂਗਾਂ-ਸੋਟੇ ਵੀ ਚੁੱਕ ਲੈਂਦੇ। ਹਰ ਵਰ੍ਹੇ ਹੱਥੋ-ਪਾਈ ਹੁੰਦੀ। ਕਈ ਵਾਰੀ ਲੜਾਈ-ਝਗੜਾ ਵਧਿਆ ਵੀ। ਪ੍ਰਸ਼ਾਸਨ ਨੂੰ ਹਰ ਵਾਰ ਪਹਿਰਾ ਦੇਣਾ ਪੈਂਦਾ। ਡੀ. ਸੀ., ਐੱਸ. ਪੀ. ਖੁਦ ਹਾਜ਼ਰ ਰਹਿੰਦੇ। ਵੱਡੀ ਫੋਰਸ ਲੈ ਕੇ। ਉਸ ਵਾਰ ਅਬਦੁੱਲ ਅਜ਼ੀਜ਼ ਖਾਨ ਦੀ ਵਾਰੀ ਸੀ। ਯੋਗਰਾਜ ਹੋਰਾਂ ਨੂੰ ਲਗਦੇ ਹੱਥ ਹੀ ਮੌਕਾ ਮਿਲ ਗਿਆ। ਉਹਨਾਂ ਅਗਲੀ ਰਾਤੇ ਉਸ ਪਿੱਪਲ ਦੇ ਆਸ-ਪਾਸ ਪੰਜ ਬੰਬ ਫਿੱਟ ਕਰ ਦਿੱਤੇ। ਵਿਚਕਾਰ ਦੋ ਦਿਨ ਦਾ ਵਕਫ਼ਾ ਸੀ। ਤਾਰਾ ਸਿੰਘ, ਹਜ਼ਾਰਾ ਸਿੰਘ ਨੇ ਮੂਲੇ-ਚੱਕ ਵਾਲਾ ਐਕਸ਼ਨ ਸਿਰੇ ਚਾੜ੍ਹਨ ਦੀ ਯੋਜਨਾ ਬਣਾ ਲਈ।

ਅੰਮ੍ਰਿਤਸਰ ਜ਼ਿਲ੍ਹੇ ਦੇ ਮੂਲੇਚੱਕ ਦੇ ਜਗੀਰਦਾਰ ਨੇ ਆਪਣੀ ਆਕਸਫੋਰਡ ਗਰੇਜੂਏਟ ਧੀ ਦਾ ਆਪ ਕਤਲ ਕੀਤਾ ਸੀ। ਉਹ ਭਾਰਤ ਨੌਜਵਾਨ ਸਭਾ ਦੀ ਮੈਂਬਰੀ

ਨਹੀਂ ਸੀ ਛੱਡਦੀ। ਤਾਰਾ ਸਿੰਘ, ਹਜ਼ਾਰਾ ਸਿੰਘ ਨੇ ਜਗੀਰਦਾਰ ਨੂੰ ਪਾਰ ਬੁਲਾਉਣ ਦਾ ਜੁਮਾ ਅਜਾਇਬ ਸਿੰਘ, ਬਲਬੀਰ ਸਿੰਘ ਨੂੰ ਸੌਂਪ ਦਿੱਤਾ। ਅਗਲੇ ਦਿਨ ਸਵੇਰੇ ਉਹਨਾਂ ਦੋਨਾਂ ਨੂੰ ਪਹਿਲੀ ਬੱਸੇ ਚਾੜ੍ਹ ਕੇ ਆਪ ਮਗਰ ਪੁੱਜਣਾ ਸੀ ਉਹਨਾਂ ਦੇ। ਪਰ, ਅਜਾਇਬ ਸਿੰਘ ਨੇ ਸਾਰੀ ਯੋਜਨਾ ਆਪਣੇ ਮਾਮੇ ਦੇ ਪੁੱਤਰ ਪਟਵਾਰੀ ਨੰਦ ਸਿੰਘ ਪਾਸ ਉੱਗਲ ਦਿੱਤੀ। ਨੰਦ ਸਿੰਘ ਨੇ ਅੱਗੇ ਪੁਟਆਰਪੁਣੇ ਦਾ ਮੁਜ਼ਾਹਰਾ ਕਰ ਛੱਡਿਆ। ਉਸਨੇ ਸਾਰਾ ਭੇਦ ਪੁਲੀਸ ਤਕ ਅੱਪੜਦਾ ਕਰ ਦਿੱਤਾ। ਬਲਬੀਰ ਸਿੰਘ, ਅਜਾਇਬ ਸਿੰਘ ਅੰਮ੍ਰਿਤਸਰ ਜਾਂਦੇ ਧਾਰੀਵਾਲ ਬੱਸ ਅੱਡੇ 'ਤੇ ਫੜੇ ਗਏ, ਪਸਤੌਲਾਂ ਸਮੇਤ। ਉਹਨਾਂ ਦੀ ਕੁੱਟ-ਫੰਡ ਹੋਈ, ਉਹਨਾਂ ਝੱਟ ਸਾਰਾ ਕੁਝ ਉਗਲ ਦਿੱਤਾ। ਯੋਗਰਾਜ ਸਮੇਤ ਤੇਤੀ ਬੰਦੇ ਫੜੇ ਗਏ। ਤਿੰਨ-ਤਿੰਨ ਮਹੀਨੇ ਪੁਲੀਸ ਹਿਰਾਸਤ 'ਚ ਰਹੇ। ਸਿਰੇ ਦਾ ਤਖ਼ੱਦਦ ਹੋਇਆ ਸਭ 'ਤੇ। ਚਾਰ ਵਾਇਦਾ-ਮੁਆਫ਼ ਗਵਾਹ ਬਣ ਗਏ। ਬਾਕੀਆਂ 'ਤੇ ਮੁਕੱਦਮੇ ਚੱਲੇ। ਕਿਸੇ ਨੂੰ ਤਿੰਨ ਸਾਲ, ਕਿਸੇ ਨੂੰ ਚਾਰ ਸਾਲ, ਕਿਸੇ ਨੂੰ ਸੱਤ ਸਾਲ। ਤਾਰਾ ਸਿੰਘ, ਹਜ਼ਾਰਾ ਸਿੰਘ ਨੂੰ ਤੇਰਾਂ ਤੇਰਾਂ ਸਾਲ। ਯੋਗਰਾਜ ਨੂੰ ਚੌਦਾਂ ਸਾਲ ਦੌਂ ਕੈਦ ਹੋਈ, ਬਾ-ਮੁਸੱਕਤ।

ਲਾਹੌਰ ਦੀ ਸੈਂਟਰਲ ਜੇਲ੍ਹ। ਨਾ ਕਿਸੇ ਬਾਹਰਲੇ ਨੂੰ ਮਿਲਣ ਦੀ ਆਗਿਆ, ਨਾ ਅੰਦਰ ਇਕ ਦੂਜੇ ਨੂੰ ਦੇਖਣ ਦੀ। ਬੇੜੀਆਂ, ਹੱਥਕੜੀਆਂ ਪੱਕੀਆਂ। ਸਜ਼ਾਵਾਂ ਵਿਰੁੱਧ ਕੀਤੀ ਅਪੀਲ ਦਾ ਫੈਸਲਾ ਕਿਧਰੇ ਛੇਈਂ ਮਹੀਨੀਂ ਹੋਇਆ ਸੀ। ਯੋਗਰਾਜ ਦੀ ਚੌਦਾਂ ਸਾਲ ਕੈਦ, ਸੱਤ ਸਾਲ ਰਹਿ ਗਈ ਸੀ। ਪੂਰੇ ਸੱਤ ਸਾਲ ਅੰਦਰ ਕੱਟ ਕੇ, ਇਸ ਵਾਰ ਵੀ ਯੋਗਰਾਜ ਕਿਧਰੇ ਨਹੀਂ ਸੀ ਗਿਆ। ਇਸੇ ਥਾਂ ਪੁੱਜਾ ਸੀ, ਗੁਰਬਖ਼ਸ਼ ਸਿੰਘ ਦੀ ਹਵੇਲੀ। ਹਾਰਿਆ-ਝੰਬਿਆ, ਮੂੰਹ-ਸਿਰ ਲਮਕਾਈ, ਉਦਾਸ ਤੇ ਗਮਗੀਨ। ਇਵੇਂ ਦੀ ਉਦਾਸੀ ਉਸਦੇ ਮੂੰਹ-ਚਿਹਰੇ 'ਤੇ ਪਹਿਲੋਂ ਕਦੀ ਨਹੀਂ ਸੀ ਦੇਖੀ, ਨਾ ਗੁਰਬਖ਼ਸ਼ ਸਿੰਘ ਨੇ, ਨਾ ਸਮਿੱਤਰ ਨੇ...

ਮੰਜੇ ਦੀ ਬਾਹੀ ਤੋਂ ਠੋਡੀ ਉੱਪਰ ਨੂੰ ਚੁੱਕਦਿਆਂ ਯੋਗਰਾਜ ਨੇ ਐਧਰ-ਓਧਰ ਤਰਵੀਂ ਜਿਹੀ ਨਿਗਾਹ ਮਾਰੀ। ਹਵੇਲੀ ਦੀ ਦਿੱਖ ਬਿਲਕੁਲ ਉਸੇ ਤਰ੍ਹਾਂ ਦੀ ਸੀ। ਕਈ ਵਰ੍ਹੇ ਪਹਿਲਾਂ ਵਰਗੀ। ਉਹੀ ਪੱਕੀਆਂ ਇੱਟਾਂ ਦੇ ਪੀਲਪਾਵੇ, ਕੱਚੀਆਂ ਇੱਟਾਂ ਦੇ ਭਿੱਤ। ਕੁਲ ਛੇ ਖਾਨੇ ਦੀ ਛਤੌੜ। ਬਾਕੀ ਸਾਰਾ ਵਿਹੜਾ ਖੁੱਲ੍ਹਾ-ਮੌਕਲਾ ਪਸ਼ੂਆਂ—ਡੰਗਰਾਂ ਲਈ ਵੀ, ਰੁੱਖਾਂ-ਬਿਰਖਾਂ ਲਈ ਵੀ। ਸਿਰਫ਼ ਗੁਰਬਖ਼ਸ਼ ਸਿੰਘ ਦਾ ਮੰਜਾ ਡਾਹੁਣ ਲਈ ਢਾਰੇ ਨਾਲ ਜੁੜਵੀਂ ਸਿਰਕੀ ਦੀ ਥਾਂ ਇਕ ਬੈਠਕ ਉਸਰੀ ਸੀ, ਪੱਕੀ। ਦੋ ਢਾਈ ਖਾਨੇ ਦੀ। ਜਾਂ ਰਾਹ ਵਾਲੇ ਪਾਸੇ ਗੇਟ ਲੱਗਾ ਸੀ ਕੰਡਿਆਲੀ ਤਾਰ ਵਗਲ ਹੋ ਕੇ।

ਯੋਗਰਾਜ ਨੂੰ ਜ਼ੋਰਦਾਰ ਝਟਕਾ ਲੱਗਾ। ਬੀਤੀ ਪੌਣੀ ਸਦੀ ਦਾ ਇਤਿਹਾਸ ਉਸਦੀਆਂ ਅੱਖਾਂ ਅੱਗੇ ਫੈਲ ਗਿਆ। ਗੁਰਬਖ਼ਸ਼ ਸਿੰਘ ਵਰਗੇ ਕਈ ਸਾਰੇ ਹੱਠ-ਧਰਮੀ ਉਸਦੀ ਸਿਮਰਤੀ 'ਚ ਉਤਰ ਆਏ। ਕਿਸੇ ਨੇ ਵੀ ਉਸ ਜਿੰਨੀ ਜਾਨਮਾਰੀ ਨਹੀਂ ਸੀ ਕੀਤੀ। ਜਿੰਨ੍ਹੇ ਕੀਤੀ ਵੀ ਸੀ, ਉਸਨੇ ਵੀ ਮੌਕਾ ਸਾਂਭ ਲਿਆ ਸੀ। ਵਕਤ ਵਿਚਾਰ ਲਿਆ ਸੀ, ਹਵਾ ਦਾ ਰੁਖ ਦੇਖ ਕੇ। ਕੋਈ ਕਿਸੇ ਧਿਰ ਨਾਲ ਜਾ ਰਲ੍ਹਿਆ ਸੀ, ਕੋਈ

ਕਿਸੇ ਨਾਲ। ਕੋਈ ਕਿਧਰੇ ਵੀ ਨਹੀਂ ਸੀ ਗਿਆ। ਬੱਸ, ਆਪਣੇ ਆਪ ਨਾਲ ਹੀ ਨੱਥੀ ਹੋਇਆ ਰਿਹਾ ਸੀ, ਉਸ ਵਾਂਗ। ਕਾਰੋਬਾਰੀ ਧੰਦਿਆਂ 'ਚ। ਫ਼ਰੀਡਮ-ਫ਼ਾਈਟਰ ਕੋਟੇ 'ਚੋਂ ਪਹਿਲਾਂ ਉਹ ਡੀਪੂ ਹੋਲਡਰ ਬਣਿਆ ਰਿਹਾ, ਫਿਰ ਪੈਟਰੋਲ-ਪੰਪ ਮਾਲਕ। ਹੁਣ ਉਹ ਆੜ੍ਹਤੀਆ ਵੀ ਸੀ ਤੇ ਰਾਈਸ-ਮਿੱਲ ਮਾਲਕ ਵੀ। ਨਾਂ ਸਭ ਥਾਈਂ ਉਸਦੇ ਗੁਰਮੀਤ ਦਾ ਹੀ ਚੱਲਦਾ, ਸ਼ਹੀਦ ਗੁਰਮੀਤ ਸਿੰਘ ਦਾ। ਸਾਰੇ ਕਾਰੋਬਾਰ ਗੁਰਮੀਤ ਤੋਂ ਛੋਟੇ ਸਾਂਭਦੇ ਸਨ, ਦੋਨੋਂ। ਤੇ ਆਪ...ਆਪ ਬੱਸ ਸੈਰੋ-ਤਫ਼ਰੀਹ। ਕਦੀ ਕਿਧਰੇ, ਕਦੀ ਕਿਧਰੇ। ਬਣ-ਸੰਵਰ ਕੇ, ਚਿੱਟੇ ਕੱਪੜੇ ਪਾ ਕੇ।

ਸਹਿ-ਸੁਭਾ ਹੀ ਯੋਗਰਾਜ ਤੋਂ ਆਪਣੇ ਦੁੱਧ-ਚਿੱਟੇ ਕੁੜਤੇ-ਪਜਾਮੇ ਵੱਲ ਨੂੰ ਮੁੜ ਕੇ ਦੇਖਿਆ ਗਿਆ। ਉਹ ਚੰਗੇ-ਚੌਖੇ ਲਿੰਬੜੇ ਹੋਏ ਸਨ। ਹੁਣ ਉਸਨੂੰ ਮਿੱਟੀ-ਘੱਟੇ 'ਚ ਵੱਜੀ ਚੌਕੜੀ ਬੇ-ਹੱਦ ਓਪਰੀ ਓਪਰੀ ਜਿਹੀ ਲੱਗਣ ਲੱਗ ਪਈ, ਐਵੇਂ ਵਿਖਾਵਾ ਕਰਨ ਵਰਗੀ। ਬੈਠੇ ਬੈਠੇ ਨੇ ਉਸਨੇ ਵਾਹ ਲਗਦੀ ਨੂੰ ਦੋਨੋਂ ਕੱਪੜੇ ਥੋੜ੍ਹਾ ਬਹੁਤ ਝਾੜ ਵੀ ਲਏ। ਗੁਰਬਖ਼ਸ਼ ਸਿੰਘ ਦਾ ਉਸਦੀ ਇਸ ਕਿਰਿਆ ਵੱਲ ਰਤੀ ਭਰ ਵੀ ਧਿਆਨ ਨਹੀਂ ਸੀ।...ਉਸਦੀਆਂ ਤਾਂ ਯੋਗਰਾਜ ਦੀ ਮੂਕ ਅਥਾਰਤ ਸੁਣਦੇ ਸੁਣਦੇ ਦੀਆਂ ਅੱਖਾਂ, ਬੇ-ਹੱਦ ਸਹਿਜਤਾ ਨਾਲ ਮੀਟ ਹੁੰਦੀਆਂ ਗਈਆਂ ਸਨ। ਆਪਣੇ ਆਪ ਮੁੰਦ ਹੁੰਦੀਆਂ ਗਈਆਂ ਸਨ। ਇਹ ਜਿਵੇਂ ਯੋਗਰਾਜ ਵੱਲ ਨੂੰ ਦੇਖਦੀਆਂ ਦੇਖਦੀਆਂ ਥੱਕ ਗਈਆਂ ਸਨ, ਜਾਂ ਰੱਜ-ਪੁੱਜ ਗਈਆਂ ਸਨ। ਇਹਨਾਂ ਅੰਦਰੋਂ ਹੁਣ ਜਿਵੇਂ ਹੋਰ ਕਿਸੇ ਨੂੰ ਦੇਖਣ-ਮਿਲਣ ਦੀ ਤਾਂਘ ਹੀ ਖ਼ਾਰਜ ਹੋ ਗਈ ਸੀ।

ਗੁਰਬਖ਼ਸ਼ ਸਿੰਘ ਨੂੰ ਨੀਂਦ ਦਾ ਝੌਂਕਾ ਆਇਆ ਸਮਝ ਕੇ ਯੋਗਰਾਜ ਨੇ ਵੀ ਹੇਠਾਂ ਮਾਰੀ ਚੌਕੜੀ ਪੁੱਟ ਲਈ। ਉਸਦੀ ਮੰਜੀ ਤੋਂ ਥੋੜ੍ਹਾ ਹਟਵਾਂ ਖੜੋ ਕੇ, ਉਸਨੇ ਫਿਰ ਲਿੰਬੜੇ ਕਪੜੇ ਝਾੜ ਲਏ।

ਅਗਲੇ ਹੀ ਪਲ, ਉਸਦੇ ਪੈਰ ਟਿਕਵੀਂ ਚਾਲੇ ਤੁਰੇ, ਬਾਹਰਲੇ ਗੇਟ ਵੱਲ ਨੂੰ ਨਿਕਲ ਗਏ।

ਉਸਦੇ ਜਾਂਦਿਆਂ ਸਾਰ, ਢਾਰੇ ਨਾਲ ਜੁੜਵੀਂ ਛੋਟੀ ਬੈਠਕ ਅੰਦਰੋਂ ਸਮਿੱਤਰ ਨੇ ਦੁਆਈਆਂ ਵਾਲੀ ਬੈਲੀ ਗੁਰਬਖ਼ਸ਼ ਸਿੰਘ ਦੇ ਸਰ੍ਹਾਣੇ ਲਿਆ ਰੱਖੀ। ਨਲਕੇ ਤੋਂ ਪਾਣੀ ਦੀ ਗੜਵੀ ਭਰ ਕੇ ਮੁੜੇ ਨੇ ਉਸਨੇ ਗੁਰਬਖ਼ਸ਼ ਸਿੰਘ ਨੂੰ ਹਲਕੀ ਜਿਹੀ ਆਵਾਜ਼ ਮਾਰੀ-“ਭਾਅ...ਉਠ ਦੁਆਈ ਪੀ ਲੈ.....।”

ਗੁਰਬਖ਼ਸ਼ ਸਿੰਘ ਨੇ ਕੋਈ ਹੁੰਗਾਰਾ ਨਾ ਭਰਿਆ। ਬੈਲੀ 'ਚੋਂ ਸ਼ੀਸ਼ੀ, ਪੁੜੀ, ਗੋਲੀਆਂ, ਚਮਚਾ ਕੱਢ ਕੇ ਉਸਨੇ ਗੁਰਬਖ਼ਸ਼ ਸਿੰਘ ਨੂੰ ਫਿਰ ਬੁਲਾਇਆ-“ਕੀ ਗੱਲ ਆ ਭਾਅ...ਯੋਗਰਾਜ ਨੂੰ ਮਿਲ ਕੇ ਬੜੀ ਗੂੜ੍ਹੀ ਨੀਂਦ ਆ ਗਈ ਆ...ਹੈਅ...।”

ਗੁਰਬਖ਼ਸ਼ ਸਿੰਘ ਫਿਰ ਚੁੱਪ ਸੀ।

ਉਸਨੂੰ ਸੱਚ-ਮੁੱਚ ਦੀ ਗੂੜ੍ਹੀ ਮਿੱਠੀ ਨੀਂਦ ਆ ਗਈ ਸੀ। ਹੁਣ...ਹੁਣ ਉਸਦੇ ਬਖ਼ਸ਼ੇ ਭਾਅ ਨੂੰ ਕਿਸੇ ਦਾਰੂ-ਦਰਮਲ ਦੀ ਲੋੜ ਨਹੀਂ ਸੀ ਰਹੀ।

ਵਿਹੜੇ 'ਚ ਪਸਰੀ ਕੋਸੀ ਕੋਸੀ ਧੁੱਪ 'ਚ ਕੰਧ ਨਾਲ ਢੋਅ ਲਾਈ ਬੈਠੇ ਸਮਿੱਤਰ ਨੇ ਅੱਖਾਂ 'ਚ ਉਮਡ ਆਏ ਅੱਥਰੂ, ਮੋਢੇ 'ਤੇ ਲਟਕਦੇ ਪਰਨੇ ਨਾਲ ਸਾਫ਼ ਕੀਤੇ। ਵਾਗਲੇ ਦੇ ਵੱਡੇ ਗੇਟ ਤੋਂ ਬੈਠਕ ਵੱਲ ਨੂੰ ਤੁਰਿਆ ਆਉਂਦਾ ਉਸਨੂੰ ਟਾਵਾਂ-ਟਾਵਾਂ ਆਕਾਰ ਸਾਫ਼-ਸਾਫ਼ ਦਿਸਣ ਲੱਗ ਪਿਆ। ਮੋਟੇ ਸ਼ੀਸ਼ਿਆਂ ਦੀ ਐਨਕ ਥਾਂ ਸਿਰ ਕਰਦੇ ਨੇ ਉਸਨੇ ਇਕ ਜਣੇ ਨੂੰ ਪਛਾਣ ਲਿਆ। ਇਹ ਸੋਹਣਾ ਸੀ, ਕੱਲੋਵਾਲੀਆ ਸੋਹਣ ਸਿੰਘ। ਉਸ ਦਾ ਹਮ-ਜਮਾਤੀ। ਦੋਨੋਂ ਚਾਰ ਜਮਾਤਾਂ ਇਕੱਠੇ ਪੜ੍ਹੇ ਸਨ, ਇਸਲਾਮੀਆਂ ਸਕੂਲ। ਪਹਿਲੀ ਤੋਂ ਚੌਥੀ ਤਕ। ਦੋਨੋਂ ਬਰਾਬਰ ਦੇ ਘੋਲੀ ਸਨ। ਇਕੋ ਜਿਹੇ ਹੁੰਦੜ-ਹੋੜ। ਦੋਨਾਂ ਦੀਆਂ ਵੀਣੀਆਂ ਕੋਡ-ਕਬੱਡੀ ਖੇਡਦਿਆਂ ਕਿਸੇ ਤੀਜੇ ਦੀ ਪਕੜ ਵਿਚ ਨਹੀਂ ਸਨ ਆਉਂਦੀਆਂ। ਚੌਥੀ ਪਾਸ ਕਰਕੇ ਸੋਹਣਾ ਫੌਜ 'ਚ ਭਰਤੀ ਹੋ ਗਿਆ ਸੀ ਤੇ ਉਹ ਆਪ ਨਾਨਕੇ ਪਿੰਡ ਆ ਟਿਕਿਆ ਸੀ, ਨਾਨੇ-ਨਾਨੀ ਕੋਲ। ਛੁੱਟੀ ਆਇਆ ਸੋਹਣਾ ਉਸਨੂੰ ਜ਼ਰੂਰ ਮਿਲ ਕੇ ਜਾਂਦਾ। ਬੜਾ ਹੁੱਬ-ਹੁੱਬ ਕੇ ਕਿੱਸੇ ਸੁਣਾਉਂਦਾ ਗੋਰੇ ਦੀ ਚੜ੍ਹਤ ਦੇ।

ਸਮਿੱਤਰ ਕਦੀ ਸੱਚ ਮੰਨ ਲੈਂਦਾ ਕਦੀ ਗੱਪ-ਸ਼ੱਪ। ਇਕ ਵਾਰ ਉਸਨੇ ਪਹਿਲੀਆਂ ਨਾਲੋਂ ਢੇਰ ਸਾਰੀ ਬਦਲਵੀਂ ਗੱਲ ਆ ਦੱਸੀ ਉਸਨੂੰ। ਕਹਿੰਦਾ—“ਭਾਅ ਸਮਿੱਤਰ ਸਿਆਂ ਐਤਕੀਂ ਦੀ ਵਾਰੀ ਮੈਂ ਨੇ ਇਕ ਪਾਕ-ਪਵਿੱਤਰ ਜਗਾਹ ਦੀ ਜ਼ਿਆਰਤ ਕੀਤੀ ਔਰ ਏਕ...।” ਸਮਿੱਤਰ ਨੇ ਉਸਦੇ ਰੰਗ-ਢੰਗ ਤੋਂ ਸਮਝ ਲਿਆ—“ਏਨ੍ਹੇ ਮੱਕੇ ਦੀ ਯਾਤਰਾ ਕੀਤੀ ਹਉ, ਮਦੀਨੇ ਦੀ ਜਾਂ ਬਗਦਾਦ ਦੀ। ਬਸਰੇ ਦੀ ਲਾਮ 'ਤੇ ਗਏ ਨੇ, ਅਰਬਾਂ ਵਾਲੇ ਪਾਸੇ।’ ਪਰ, ਉਸਦੀ ਕਥਾ-ਕਹਾਣੀ ਸੁਣ ਕੇ ਸਮਿੱਤਰ ਹੈਰਾਨ-ਪ੍ਰੇਸ਼ਾਨ। ਉਹ ਕਦੀ ਉਹਦੀ ਵੱਲ ਦੇਖੇ, ਕਦੀ ਉੱਪਰ-ਹੇਠਾਂ। ਸੋਹਣੇ ਦੀ ਸੁਣਾਈ ਵਾਰਤਾ ਨਾ ਉਸਨੂੰ ਠੀਕ ਲਗਦੀ ਸੀ ਨਾ ਗਲਤ। ਸ਼ਸ਼ੋਪੰਜ 'ਚ ਪਏ ਨੇ ਉਸਨੇ ਉਸੇ ਵੇਲੇ ਸੋਹਣ ਨੂੰ ਨਾਲ ਲਿਆ ਤੇ ਅੱਪੜ ਗਿਆ ਸੀ ਗੁਰਬਖਸ਼ ਸਿੰਘ ਪਾਸ, ਆਪਣੀ ਦੁਬਿਧਾ ਸਮੇਤ—“ਭਾਅ ਬਖਸ਼ਾ ਸਿਆਂ ਇਹ ਸੋਹਣਾ ਆਂ, ਕੱਲੋਆਲ ਤੋਂ। ਮੇਰਾ ਜਮਾਤੀ ਰਿਹਾ, ਹੁਣ ਫੌਜ 'ਚ ਆ। ਏਹ ਕੈਂਦਾ ਮੈਂ ਇਸ ਵਾਰ ਭਗਤ ਸੁੰਹ ਦੇ ਚਾਚੇ ਨੂੰ ਮਿਲ ਕੇ ਆਇਆਂ, ਅਜੀਤ ਸੁੰਹ ਨੂੰ, ਇਟਲੀ...ਹੈਅ ਦੱਸ...। ਨਾਲੇ ਸੁਭਾਸ਼ ਚੰਦਰ ਨੂੰ। ਮੇਰੇ ਤਾਂ ਗੱਲ ਮੰਨਣ 'ਚ ਨਹੀਂ ਆਈ। ਮੈਨੂੰ ਲਗਦਾ ਏਨੇ ਗਪੜ ਜਿਹੀ ਮਾਰਤੀ ਆ ਫੌਜੀਆਂ ਆਲੀ...ਤੂੰ ਸਮਝ ਤਾਂ ਠੀਕ ਤਰ੍ਹਾਂ...।”

ਸਮਿੱਤਰ ਨੂੰ ਸੁਣ ਕੇ ਗੁਰਬਖਸ਼ ਸਿੰਘ ਨੂੰ ਦੁਬਿਧਾ ਨਹੀਂ ਚਿੰਤਾ ਜ਼ਰੂਰ ਹੋ ਗਈ ਸੀ ਕਾਫੀ ਸਾਰੀ...ਉਸਨੂੰ ਤਾਂ ਬਿਲਕੁਲ ਹੀ ਉਮੀਦ ਨਹੀਂ ਸੀ ਕਿ ਸੁਭਾਸ਼ ਚੰਦਰ ਬੋਸ ਜਰਮਨੀ-ਇਟਲੀ ਜਾ ਫਸਿਆ ਹੋਵੇ। ਉਸ ਪਾਸੇ ਤਾਂ ਜਾਣਾ ਈ ਨਹੀਂ ਸੀ ਉਸਨੇ। ਉਸਨੇ ਤਾਂ ਮਾਸਕੋ ਜਾਣਾ ਸੀ ਰੂਸ ਦੀ ਰਾਜਧਾਨੀ, ਇਕ ਖਾਸ ਮਿਸ਼ਨ 'ਤੇ। ਗੁਰਬਖਸ਼ ਸਿੰਘ ਆਪ ਤਾਂ ਹਿੱਸੇਦਾਰ ਰਿਹਾ ਸੀ, ਸੁਭਾਸ਼ ਨੂੰ ਮੁਲਕੋਂ ਬਾਹਰ ਭੇਜਣ ਦੀ ਦੂਜੀ ਮੁਹਿੰਮ

‘ਚ। ਪਹਿਲੀ ਵਾਰ...ਚਾਲੀ ਸੰਨ ਦੇ ਮਾਰਚ ਮਹੀਨੇ ਸੁਭਾਸ਼ ਨੇ ਆਪਣੇ ਸਭ ਤੋਂ ਨੇੜਲੇ ਸਾਥੀ ਤਾਲਿਬ ਨੂੰ ਕਿਹਾ ਸੀ ਕਿ ਉਹ ਗੁਪਤ-ਵਾਸ ਹੋ ਕੇ ਰੂਸ ਜਾਣ ਵਾਲੇ ਰਸਤਿਆਂ ਦਾ ਸਰਵੇ ਕਰਕੇ ਆਏ। ਤਾਲਿਬ ਨੇ ਅੱਗੋਂ ਘਰੇਲੂ ਮਜ਼ਬੂਰੀ ਦੱਸ ਕੇ ਟਾਲਮ-ਟੋਲ ਕਰ ਛੱਡੀ। ਜਾਣੇ-ਅਣਜਾਣੇ ਉਸ ਤੋਂ ਸੁਭਾਸ਼ ਦੀ ਰੂਸ ਜਾਣ ਦੀ ਇੱਛਾ ਬਲਦੇਵ ਸੂੰਹ ਨੂੰ ਦੱਸ ਹੋ ਗਈ। ਬਲਦੇਵ ਸਿੰਘ ਉਸ ਤੋਂ ਵੀ ਨਿਕੰਮਾ ਨਿਕਲਿਆ। ਉਸਨੇ ਦਾਰੂ ਦੀ ਲੋਰ ‘ਚ ਝੂਮਦੇ ਨੇ ਅੱਗੋਂ ਐੱਮ.ਐੱਨ.ਡੇਅ ਅੱਗੇ ਭੇਤ ਖੋਲ੍ਹ ਦਿੱਤਾ। ਕਲਕੱਤਾ ਕਾਰਪੋਰੇਸ਼ਨ ਦੇ ਚੇਅਰਮੈਨ ਡੇਅ ਪਾਸ। ਇਉਂ ਗੁਪਤ ਰੱਖੀ ਜਾਣ ਵਾਲੀ ਯੋਜਨਾ ਆਸੇ-ਪਾਸੇ ਖਿੱਲਰੀ ਦੇਖ, ਸੁਭਾਸ਼ ਨੇ ਓਦੋਂ ਮਾਸਕੋ ਜਾਣ ਦਾ ਵਿਚਾਰ ਛੱਡ ਦਿੱਤਾ ਸੀ।

ਤਿੰਨ ਕੁ ਮਹੀਨੇ ਪਿੱਛੋਂ ਬਰਤਾਨੀਆਂ ਨੂੰ ਜਰਮਨੀ ਨਾਲ ਗਹਿ-ਗੱਚ ਉਲਝਿਆ ਦੇਖ ਕੇ ਸੁਭਾਸ਼, ਰੂਸ ਤੋਂ ਫੌਜੀ ਸਹਾਇਤਾ ਮੰਗਣ ਦੇ ਇਰਾਦੇ ਨਾਲ ਫਿਰ ਤਿਆਰ ਹੋ ਗਿਆ। ਇਸ ਵਾਰ ਉਸਨੇ ਗੁਰਮੁਖ ਸਿੰਘ ਮੁਸਾਫ਼ਿਰ ਨੂੰ ਕੋਈ ਭਰੋਸੇ-ਯੋਗ ਦੁੱਦਾ ਲੱਭਣ ਲਈ ਕਿਹਾ। ਮੁਸਾਫ਼ਿਰ ਨੇ ਅੱਗੇ ਛੀਨੇ ਦੀ ਦੱਸ ਪਾ ਦਿੱਤੀ। ਅੱਛਰ ਸਿੰਘ ਛੀਨਾ ਪੂਰੀ ਤਰ੍ਹਾਂ ਵਾਕਿਫ਼ ਸੀ ਜ਼ਮੀਨੀ ਰਸਤਿਆਂ ਦਾ। ਅਫ਼ਗਾਨਿਸਤਾਨ ਰਾਹੀਂ ਰੂਸ ਤਕ ਪੁੱਜਦੇ ਗੁਪਤ ਰਾਹਾਂ ਦਾ।

ਅਗਲੇ ਦਿਨ ਹੀ ਛੀਨਾ ਐਥੇ ਪੁੱਜ ਗਿਆ ਸੀ, ਗੁਰਬਖ਼ਸ਼ ਸਿੰਘ ਦੀ ਹਵੇਲੀ। ਇਸ ਨੂੰ ਉਹ ਹਵੇਲੀ ਨਹੀਂ ਗੜ੍ਹੀ ਕਿਹਾ ਕਰਦਾ ਸੀ, ਗੜ੍ਹੀ। ਗੜ੍ਹੀ ਬਖ਼ਸ਼ਾ ਸਿੰਘ। ਚਮਕੌਰ ਦੀ ਕੱਚੀ ਗੜ੍ਹੀ ਜਿੰਨੀ ਪੱਕੀ ਤੇ ਪੁਖ਼ਤਾ। ਪੱਕੀਆਂ ਇੱਟਾਂ ਦੇ ਪੀਲ ਪਾਵੇ, ਕੱਚੀਆਂ ਇੱਟਾਂ ਦੇ ਭਿੱਤ। ਕੁਲ ਛੇ ਖਾਨੇ ਦੀ ਛਤੌੜ, ਬਾਕੀ ਸਭ ਵਿਹੜਾ ਖੁੱਲ੍ਹਾ-ਮੋਕਲਾ। ਪਸ਼ੂਆਂ-ਡੰਗਰਾਂ ਲਈ ਵੀ, ਰੁੱਖਾਂ-ਬਿਰਖਾਂ ਲਈ ਵੀ। ਗੁਰਬਖ਼ਸ਼ ਸਿੰਘ ਦਾ ਮੰਜਾ ਢਾਰੇ ਨਾਲ ਜੁੜਵੀਂ ਸਿਰਕੀ ਹੇਠ। ਉਸ ਪਾਸ ਆਇਆ-ਗਿਆ ਵੀ ਓਥੇ। ਇਸ ਸਿਰਕੀ ਹੇਠੋਂ ਸ਼ੁਰੂ ਕੀਤੀ ਕੋਈ ਵੀ ਲੜਾਈ, ਕੋਈ ਵੀ ਮੁਹਿੰਮ, ਆਰ ਲੱਗੀ ਸੀ ਜਾਂ ਪਾਰ। ਕਦੀ ਵਿਚ-ਵਿਚਾਲੇ ਨਹੀਂ ਸੀ ਲਟਕੀ।

ਉਸ ਤੋਂ ਅਗਲੇ ਦਿਨ ਛੀਨਾ ਕਲਕੱਤੇ ਵੱਲ ਨੂੰ ਨਿਕਲ ਤੁਰਿਆ ਸੀ, ਗੁਰਬਖ਼ਸ਼ ਸਿੰਘ ਨੂੰ ਨਾਲ ਲੈ ਕੇ। ਨੇਤਾ ਜੀ ਸੁਭਾਸ਼ ਕੋਲ ਪੁੱਜਣ ਲਈ, ਉਸ ਨਾਲ ਸਫ਼ਰ ਕਰਨ ਲਈ।

ਥੋੜ੍ਹੀ ਕੁ ਵਿਹਲ ਸੀ ਦੋਨਾਂ ਨੂੰ, ਕਿਸਾਨ ਮੋਰਚਾ ਜਿੱਤ ਕੇ।

ਪਰ, ਸੁਭਾਸ਼ ਨੂੰ ਤਿਆਰ ਹੋਣ ‘ਚ ਕਈ ਦਿਨ ਹੋਰ ਲੱਗ ਗਏ। ਛੀਨਾ, ਰਾਮ ਕਿਸ਼ਨ ਨਾਲ ਚਲੇ ਗਿਆ, ਉਸ ਨੂੰ ਅਫ਼ਗਾਨਿਸਤਾਨ ਰਾਹੀਂ ਰੂਸ ਅੱਪੜਦਾ ਕਰਨ। ਉਸਦੀ ਗੈਰ-ਹਾਜ਼ਰੀ ‘ਚ ਇਹ ਕੰਮ ਤਲਵਾੜ ਨੂੰ ਕਰਨਾ ਪਿਆ ਸੀ, ਭਗਤ ਰਾਮ ਤਲਵਾੜ ਨੂੰ। ਉਸ ਨੇ ਆਪਣੇ ਢੰਗ ਦੀ ਕਮਾਲ ਦੀ ਸਾਵਧਾਨੀ ਵਰਤੀ ਸੀ।

ਪਿਸ਼ਾਵਰੋਂ ਉਸਨੇ ਦੋ ਪਠਾਣੀ ਵਰਦੀਆਂ ਖ਼ਰੀਦ ਲਈਆਂ। ਇਕ ਸੁਭਾਸ਼ ਨੂੰ ਪੁਆ ਦਿੱਤੀ। ਉਸਨੂੰ ਜ਼ਿਆਉਂਦੀਨ ਬਣਾ ਦਿੱਤਾ। ਬੀਮਾਰ ਜ਼ਿਆਉਂਦੀਨ। ਜੋ ਨਾ

ਬੋਲ ਸਕਦਾ ਸੀ, ਨਾ ਸੁਣ ਸਕਦਾ ਸੀ ਤੇ ਆਪ... ਆਪ ਉਹ ਦੂਜੀ ਵਰਦੀ ਪਹਿਨ ਕੇ ਰਹਿਮਤ ਖਾਂ ਬਣ ਤੁਰਿਆ ਸੀ, ਉਸ ਦਾ ਭਤੀਜਾ। ਬੀਮਾਰ ਚਾਚੇ ਦਾ ਇਲਾਜ ਕਰਵਾਉਣ ਲਈ ਕਾਬਲ ਤੋਂ।

‘ਕਾਬਲ ਪੁੱਜੇ ਤਲਵਾੜ ਨੂੰ ਰੂਸੀ ਰਾਜਦੂਤ ਨੇ ਪੱਲਾ ਨਹੀਂ ਸੀ ਫੜਾਇਆ’, ਇਸ ਤੱਥ ਦੀ ਜਾਣਕਾਰੀ ਗੁਰਬਖ਼ਸ਼ ਸਿੰਘ ਪਾਸ ਕਿਸੇ ਵਸੀਲਿਉਂ ਅੱਪੜਦੀ ਨਹੀਂ ਸੀ ਹੋਈ। ਜੋ ਅੱਪੜਦਾ ਰਿਹਾ ਸੀ, ਉਹ ਉਸ ਦੇ ਮੰਨਣ ‘ਚ ਨਹੀਂ ਸੀ ਆਇਆ।

...ਸੁਭਾਸ਼ ਦੇ ਜਰਮਨੀ-ਇਟਲੀ ‘ਚ ਹੋਣ ਦੀ ਸੂਚਨਾ ਸੁਣ ਕੇ ਗੁਰਬਖ਼ਸ਼ ਸਿੰਘ ਨੂੰ ਥੋੜੀ ਜਿੰਨੀ ਰਾਹਤ ਮਿਲੀ ਸੀ, ਪਰ ਬਹੁਤੀ ਸਾਰੀ ਚਿੰਤਾ ਲੱਗ ਗਈ। ਰਾਹਤ, ਸੁਭਾਸ਼ ਦੇ ਸਹੀ-ਸਲਾਮਤ ਹੋਣ ਦੀ ਤੇ ਚਿੰਤਾ ਉਸਦੇ ਉਦੋਂ ਤਕ ਰਾਹ ‘ਚ ਫਸੇ ਹੋਣ ਦੀ। ਉਹ ਵੀ ਜਰਮਨੀ-ਇਟਲੀ। ਨਾਜ਼ੀਆਂ ਦੀ ਚੁੰਗਲ ‘ਚ। ਕਾਬਲ ਤੋਂ ਉਸ ਪਾਸੇ ਵੱਲ ਜਾਣ ਦਾ ਕਾਰਨ ਗੁਰਬਖ਼ਸ਼ ਸਿੰਘ ਨੂੰ ਸਮਝ ਨਾ ਆਇਆ। ਕਈਆਂ ਚਿਰਾਂ ਤੋਂ ਉਹ ਕਿਸੇ ਨੂੰ ਮਿਲ ਵੀ ਨਹੀਂ ਸੀ ਸਕਿਆ। ਨਾ ਛੀਨੇ ਨੂੰ, ਨਾ ਤਲਵਾੜ ਨੂੰ, ਨਾ ਮੁਸਾਫ਼ਿਰ ਨੂੰ। ਸਾਰੇ ਆਪਣੀ ਆਪਣੀ ਥਾਂ ਫਿਰ ਤੋਂ ਰੁੱਝ ਗਏ ਸਨ। ਕੋਈ ਗੁਪਤ ਰਹਿ ਕੇ, ਕੋਈ ਕਿਸੇ ਮੋਰਚੇ-ਮੁਹਿੰਮ ‘ਚ ਸ਼ਾਮਲ ਹੋ ਕੇ। ਬਹੁਤਾ ਕਰਕੇ ਆਜ਼ਾਦੀ ਸੰਗਰਾਮ ‘ਚ।

ਸੋਹਣੇ ਤੋਂ ਹੋਰ ਵੇਰਵਾ ਜਾਨਣ ਲਈ ਉਸਨੇ, ਉਸਦੇ ਹੋਰ ਨੇੜੇ ਢੁਕ ਕੇ ਬੈਠਦਿਆਂ ਪੁੱਛਿਆ ਸੀ—“ਛੋਟੇ ਭਾਅ, ਕਿੱਥੇ ਮਿਲੇ ਸੀ ਤੈਨੂੰ ਦੋਨੋਂ...?”

ਸੋਹਣੇ ਨੇ ਇਸ ਵਾਰੀ ਸਾਰੀ ਵਿਥਿਆ ਵਾਕ-ਦਰ-ਵਾਕ ਗੁਰਬਖ਼ਸ਼ ਸਿੰਘ ਅੱਗੇ ਜਿਵੇਂ ਢੇਰੀ ਕਰ ਦਿੱਤੀ ਹੋਵੇ। ਮੁੱਢ-ਸ਼ੁਰੂ ਤੋਂ ਲੈ ਕੇ—“ਸੰਨ 28 ‘ਚ ਭਰਤੀ ਹੋ ਕੇ ਸਾਬੂ ਜੀ, ਮੈਂ ਕਈ ਸਾਲ ਗੋਰੇ ਦਾ ਵਫ਼ਾਦਾਰ ਸ਼ਪਾਈ ਰਹਾ। ਮੇਰੀ ਯੂਨਿਟ ਬਸਰੇ ਵੀ ਰਹੀ, ਬਗ਼ਦਾਦ ਵੀ, ਈਰਾਨ ਵੀ ਰਹੀ। ਮੈਂ ਹਵਾਨੀ ਝੀਲ ਕੰਢੇ ਜਰਮਨ ਆਰਟਿਲਰੀ ਨਾਲ ਹੋਈ ਜ਼ਬਰਦਸਤ ਮੁੱਠ-ਭੇੜ ਮੈਂ ਵੀ ਸ਼ਾਮਿਲ ਥਾ। ਹਮ, ਸੁਏਜ਼ ਨਹਿਰ ਟੱਪ ਕੇ ਅਫ਼ਰੀਕੀ ਮੁਲਕਾਂ ਵਿਚ ਲੜੇ। ਉਸ ਜਗਾਹ ਸੇ ਕੰਟਾਰ ਵੱਲ ਨੂੰ ਮੁੜਦੇ ਆਉਂਦੇ ਹਮ ਈਰਾਨੀਆਂ ਨੂੰ ਹਰਾ ਕੇ ਇਟਲੀ ਵੱਲ ਨੂੰ ਰਵਾਨਾ ਹੋਏ। ਇਟਲੀ ਆਲਿਆਂ ਸਾਬੂ ਜੀ ਸਾਨੂੰ ਹਿੰਦੋਸਤਾਨੀ ਫੌਜੀਆਂ ਨੂੰ ਹੱਥਾਂ ਪਰ ਚੁੱਕ ਲਿਆ। ਉਹਨਾਂ ਸਾਨੂੰ ਬਤਾਇਆ ਕਿ ਅਜੀਤ ਸੁੰਹ ਵੀ ਏਥੇ ਹੀ ਹੈ। ਹਮਾਰੇ ਮੁਲਕ ਮੈਂ ਟੀਚਰ ਹੈ। ਗੰਨਪੋਲ ਸ਼ਹਿਰ ਮੈਂ। ਏਸ਼ੀਆਈ ਜੁਬਾਨੇ ਪੜ੍ਹਾਤਾ ਹੈ। ਮੈਨੂੰ ਤਾਂ ਭਾਅ ਜੀ ਸੱਚੀ ਬਾਤ ਐ, ਅੱਚੋਆਈ ਲੱਗ ਗਈ ਉਸੇ ਵਕਤ। ਮੈਂ ਕਹਾਂ, ਕ੍ਰੇੜੀ ਘੜੀ ਚਾਚਾ ਜੀ ਨੂੰ ਜਾ ਮਿਲਾਂ। ਹਮ ਕਿੰਨੇ ਸਾਰੇ ਪੰਜਾਬੀ ਜੁਆਨ ਥੇ। ਪਹਿਲੋਂ ਸਭ ਤਿਆਰ ਹੋ ਗਏ, ਫੇਅਰ ਖ਼ਿਸਕ ਗਏ। ਰਹਿ ਗਏ ਝੁੰਗੇ ‘ਚ ਹਮ ਦਸ-ਬਾਰਾਂ ਜੁਆਨ। ਮੈਂ ਬੋਲਿਆ ਮਿਲਣਾ ਜ਼ਰੂਰ ਆ ਚਾਚਾ ਜੀ ਨੂੰ। ਕਿਆ ਕਰ ਲੈਣਗੇ ਅਫ਼ਸਰ। ਵੱਧ ਤੋਂ ਵੱਧ ਗੋਲੀ ਮਾਰ ਦੇਣਗੇ। ਤੇ ਸਾਬੂ ਜੀ ਗੋਲੀ ਸੇ ਸੂਰਮਾ ਸ਼ਪਾਹੀ ਬਿਲਕੁਲ ਨਹੀਂ ਡਰਤਾ। ਗੋਲੀ ਹੀ ਹਮਾਰੀ ਸਭ ਸੇ ਬੜੀ ਦੋਸਤ ਹੁੰਦੀ ਹੈ

ਮਦਾਨੇ-ਜੰਗ ਮੇਂ। ਜੇ ਛਾਤੀ 'ਚ ਵੱਜ ਗਈ ਤਾਂ ਤਗਮਾਂ, ਜੇ ਪਾਸ ਸੇ ਲੰਘ ਗਈ ਤਾਂ ਪਿਨਸ਼ਨ। ਪਰ ਜੀ ਨਹੀਂ, ਬਲਗਾਰੇ ਜਾਈਏ ਇਟਲੀ ਵਾਲੋਂ ਕੇ। ਉਹਨਾਂ ਸਾਨੂੰ ਤੱਤੀ ਵਾਅ ਤਕ ਨਾ ਲੱਗਣ ਦਿੱਤੀ। ਬਤਾਇਆ ਤਕ ਨਾ ਹਮਾਰੇ ਅਫ਼ਸਰੋਂ ਕੇ। ਦੂਜੇ ਚੌਥੇ ਦਿਨ ਹਮੇਂ ਲੇ ਗਏ ਥੇ ਇਕ ਥਾਂ। ਨਾ ਉਹ ਹਮ ਕੋ ਸਕੂਲ ਲੋਗੋ ਨਾ ਗਿਰਜਾ ਘਰ। ਇਕ ਸਾਧਾਰਨ ਜਿਹਾ ਕਮਰਾ ਥਾ ਚੌਰਸ। ਅੱਧਾ ਕੱਚਾ, ਅੱਧਾ ਪੱਕਾ। ਕੋਈ ਸ਼ਖ਼ਸ ਅੰਦਰ ਬੈਠਾ ਥਾ ਇਕੱਲਾ ਕੁਰਸੀ 'ਤੇ। ਖੁੱਲ੍ਹਾ-ਖੁੱਲ੍ਹਾ ਜਿਹਾ ਕੋਟ ਪਹਿਨਾ ਥਾ ਉਸਨੇ। ਪਗੜੀ ਨਹੀਂ ਸੀ ਬੰਨ੍ਹੀਉ। ਅੱਖਾਂ ਪੁਰ ਮੋਟੇ ਸ਼ੀਸ਼ੇ ਕੀ ਐਨਕ ਥੀ। ਨਾ ਹਮੇਂ ਉਸਕੀ ਪਛਾਣ, ਨਾ ਉਸ ਕੋ ਸਾਡੀ। ਥੋੜ੍ਹੀ ਕੁ ਦੇਰ ਹਮ ਅੰਦਰ ਜਾਣੋਂ ਝਕਦੇ ਰਹੇ। ਤਬੀ ਉਹਨਾਂ ਦੀ ਧੀਮੀ ਧੀਮੀ ਸੀ ਆਵਾਜ਼ ਸਾਡੇ ਤਕ ਪੁੱਜ ਗਈ—“ਆ ਜਾਓ ਅੰਦਰ...ਮੇਰੇ ਵਤਨੀਓਂ, ਸਿੱਘੋ-ਸੂਰਮਿਉ...ਅੰਦਰ ਲੰਘ ਆਓ...ਮੈਂ ਈ ਆਂ ਅਜੀਤ ਸੂੰਹ...ਸ਼ੇਰ ਪੁੱਤਰ ਭਗਤ ਸੂੰਹ ਦਾ ਚਾਚਾ...ਦੇਸ਼-ਭਗਤ ਕਿਸ਼ਨ ਸੂੰਹ ਦਾ ਭਾਈ...।”

ਸੱਚੀ ਬਾਤ ਐ ਭਾਅ ਬਖ਼ਸ਼ਾ ਸੂੰਹ ਸਾਬੂ ਜੀ, ਮੈਨੂੰ ਤਾਂ ਪਤਾ ਈ ਨਈਂ ਕਿਆ ਹੋ ਗਿਆ ਉਸੇ ਵਕਤ। ਮੇਰੇ ਸੇ ਅੱਛੀ ਤਰ੍ਹਾਂ ਸਾਸਰੀ ਕਾਲ ਵੀ ਨਾ ਬੋਲੀ ਗਈ। ਇਕ ਕਿਸਮ ਦਾ ਕਾਂਬਾ ਛਿੜ ਗਿਆ ਥਾ ਮੇਰੇ ਕੋਅ। ਏਕ ਤਰਫ਼ ਵੋਹ ਥਾ, ਘਰੋਂ ਬੇ-ਘਰ ਹੋਇਆ, ਦੂਰ ਬੈਠਾ ਥਾ ਕੱਲਮ-ਕੱਲਾ ਆਪਣੇ ਮੁਲਕ ਸੇ। ਫਿਰ ਵੀ ਚੜ੍ਹਦੀ ਕਲਾ ਮੇਂ ਥਾ। ਦੂਸਰੀ ਤਰਫ਼ ਹਮ ਥੇ। ਕਿੰਨੇ ਸਾਰੇ ਫੌਜੀ ਜੁਆਨ। ਏਕ ਸਾਥ ਰਹਿੰਦੇ ਸੀ ਕੱਠੇ। ਬਹੁਤ ਸਾਰੀਆਂ ਲੜਾਈਆਂ ਜੀਤ ਕੇ ਵੀ ਨਿਮੋਝਾਣ ਹੋਏ ਫਿਰਦੇ ਸੀ।

ਹਮ ਕੋ ਦਰੀ 'ਤੇ ਬਿਠਾ ਕੇ ਆਪ ਵੀ ਵੋਹ ਭੁੰਜੇ ਬੈਠ ਗਏ। ਸਾਨੂੰ ਸਾਰਿਆਂ ਨੂੰ ਨਾਂਮ ਪੁੱਛੇ ਵਾਰੀ ਵਾਰੀ। ਫਿਰ ਪੜ੍ਹਾਈ ਪੁੱਛੀ, ਫਿਰ ਤਨਖ਼ਾਹ।

ਚਾਚਾ ਜੀ ਕੇ ਬਗਲ ਮੇਂ ਬੈਠ ਕਰ ਹਮ ਅੱਛੇ ਹੋ ਗਏ ਥੇ। ਏਕ ਦਮ ਠੀਕ-ਠਾਕ ਹੋ ਗਏ ਸੀ, ਪਰ ਤਨਖ਼ਾਹ ਵਾਲੀ ਬਾਤ ਬੋਲ ਕੇ ਉਹਨਾਂ ਸਾਨੂੰ ਫਿਰ ਤੋਂ ਝੰਜੋੜ ਛੱਡਿਆ। ਏਕ ਤਰ੍ਹਾਂ ਦਾ ਭਾਂਬੜ ਬਾਲ ਦਿੱਤਾ ਹਮਾਰੇ ਅੰਦਰ। ਉਹਨਾਂ ਬੋਲਿਆ—“ਹਾਕਮ ਤੁਮ ਕੋ ਗੋਰੇ ਸ਼ਪਾਹੀ ਸੇ ਪਾਂਚ ਗੁਣਾਂ ਘਟੀਆ ਸ਼ਪਾਹੀ ਗਿਣਦਾ। ਉਨ ਕੀ ਤਨਖ਼ਾਹ ਅੱਸੀ ਰੁਪਏ ਮਾਹਵਾਰ, ਤੁਮ੍ਹਾਰੀ ਸੋਲਾਂ ਰੁਪਏ। ਪੰਜ ਗੁਣਾ ਫ਼ਰਕ ਹੈ ਕਿ ਨਈਂ! ਔਰ ਤੁਮ ਕੋਈ ਹੀਲ-ਹੁੱਜਤ ਨਈਂ ਕਰਤੇ...।”

ਭਾਅ ਬਖ਼ਸ਼ਾ ਸਿੰਘ ਜੀ, ਥੋੜ੍ਹਾ ਕੁ ਰੁਕ ਕੇ ਉਹਨਾਂ ਫਿਰ ਬੋਲਿਆ—“ਐਉਂ ਨਾ ਕਰੋ। ਐਨੇ ਘਟੀਆ ਨਾ ਬਣੋ। ਤਕੜੇ ਹੋਵੋ ਤਕੜੇ। ਆਪਣੀ ਖ਼ਾਤਰ... ਆਪਣੀ ਖ਼ਾਤਰ ਲੜੋ, ਆਪਣੀ ਆਜ਼ਾਦ ਹਸਤੀ ਖ਼ਾਤਰ...।”

ਸੱਚੀ ਬਾਤ ਐ ਸਾਬੂ ਜੀ, ਭਾਅ ਜੀ ਓਥੋਂ ਮੁੜਦੇ ਨੇ ਮੈਂ ਨੇ ਤੋ ਪੱਕੀ ਧਾਰ ਲਈ, ਪਈ ਨਹੀਂ ਕਰਨੀ ਨੌਕਰੀ, ਗੁਲਾਮ ਚਾਕਰੀ। ਮਰ ਜਾਣਾ ਮਨਜ਼ੂਰ ਆ। ਹੋਈ ਜਾਏ ਜੇ ਹੋਤਾ ਹੈ। ਇਕੱਲਾ ਮੈਂ ਹੀ ਨਹੀਂ ਜਿੰਨੇ ਜਣੇ ਅਸੀਂ ਮਿਲ ਕੇ ਆਏ ਥੇ ਚਾਚਾ ਜੀ ਨੂੰ, ਸਾਰੇ ਐਦਾਂ ਈ ਬੋਲਦੇ ਸੀ। ਸੁਬੂ-ਸ਼ਾਮ ਗਾਲੀਆਂ ਕੱਢਦੇ ਸੀ ਗੋਰੇ ਸਾਲੇ ਨੂੰ। ਅੱਗੇ

ਅੱਛੀ ਬਾਤ ਏਹ ਬਣੀ ਕਿ ਸੁਭਾਸ਼ ਬਾਬੂ ਜੀ ਮਿਲ ਗਿਆ ਛੇਤੀ ਈ। ਇਟਲੀ ਵਾਲਿਆਂ ਉਸ ਨਾਲ ਵੀ ਹਮਾਰੀ ਮੁਲਾਕਾਤ ਕਰਵਾ ਤੀ। ਉਸਨੇ ਚਾਚਾ ਜੀ ਨਾਲੋਂ ਵੀ ਤਿੱਖਾ ਭਾਸ਼ਣ ਦਿੱਤਾ। ਸੱਚੀ ਬਾਤ ਹੈ ਭਾਅ ਜੀ, ਉਸਨੇ ਹਮਾਰੇ ਲੂੰ-ਕੰਡੇ ਖੜ੍ਹੇ ਕਰ ਦੀਏ। ਏਕ-ਦਮ ਜੋਸ਼ ਭਰ ਗਿਆ ਹਮਾਰੇ ਅੰਦਰ। ਪਹਿਲਾਂ ਉਸਦੀ ਤਕਰੀਰ ਸੁਣਦਿਆਂ, ਫੇਅਰ ਉਸ ਨਾਲ ਨਾਹਰੇ ਲਾਉਂਦਿਆਂ। 'ਜੈ ਹਿੰਦ-ਜੈ ਹਿੰਦ' ਬੋਲਦਿਆਂ ਉੱਚੀ ਉੱਚੀ। ਫੇਅਰ ਪਤਾ ਕੀ ਹੋਇਆ, ਫੇਰ ਪਤਾ ਨਈਂ, ਉਸ ਨੇ ਕਿੱਥੋਂ ਛੋਟੀ ਜੇਹੀ ਨੌਕਦਾਰ ਤਲਵਾਰ ਕੱਢ ਲਈ। ਹਮਾਰੇ ਸਾਹਮਣੇ ਲੰਮੀ ਲੀਕ ਵਾਹੁੰਦਿਆਂ ਕਮਾਂਡਰੀ ਲਹਿਜੇ ਮੇਂ ਬੋਲਾ—“ਜਿਸਨੇ ਅਪਣੇ ਮੁਲਕ ਖਾਤਰ, ਮੁਲਕ ਕੀ ਆਜ਼ਾਦੀ ਕੇ ਲੀਏ ਅੰਗਰੇਜ਼ ਖ਼ਿਲਾਫ਼ ਲੜਨਾ ਹੈ, ਉਹ ਅੱਗੇ ਆ ਜਾਏ। ਵੇਹ ਲੀਕ ਟੱਪ ਕੇ ਐਧਰ ਲੰਘ ਆਏ। ਜੋ ਗੁਲਾਮ ਰਹਿਣਾ ਚਾਹੁੰਦਾ, ਉਹ ਖੜ੍ਹਾ ਰਹੇ ਆਪਣੀ ਥਾਂ...।”

ਸੱਚੀ ਬਾਤ ਐ ਭਾਅ ਜੀ ਮਨ ਤਾਂ ਪਹਿਲੋਂ ਦਾ ਉੱਖੜ ਗਿਆ ਥਾ, ਉੱਪਰ ਸੇ ਝੱਟ-ਪੱਟ ਦਾ ਮੌਕਾ ਮਿਲ ਗਿਆ। ਭਾਅ ਜੀ ਉਸ ਟੈਮ ਸੱਚੀ ਬਾਤ ਐ, ਮੁਝੇ ਲੱਗਾ ਸੁਭਾਸ਼ ਬਾਬੂ ਨੇ ਨਹੀਂ ਬਾਬਾ ਦੀਪ ਸਿੰਘ ਨੇ ਲਲਕਾਰਿਆ ਹੈ ਮੇਰੇ ਕੋਅ। ਉਸਨੇ ਦੋ-ਧਾਰੇ ਖੰਡੇ ਸੇ ਲੀਕ ਵਾਹ ਕੇ ਬੋਲਿਆ ਹੈ—‘ਜਿਨ੍ਹੇ ਜਾਨ ਤਲੀ ’ਤੇ ਧਰ ਕੇ ਜਹਾਨ ਖ਼ਾਨ ਤੋਂ ਬਦਲਾ ਲੈਣਾ, ਉਹ ਲੀਕ ਟੱਪ ਕੇ ਅੱਗੇ ਆ ਜਾਏ। ਬਾਕੀ ਦੇ ਘਰੋਂ ਕੋ ਪਰਤ ਜਾਣ।’

ਭਾਅ ਜੀ ਮੇਰੇ ਮਨ ਕੋ ਇਕ-ਦਮ ਖੁੜਕ ਗਈ—‘ਉਸ ਵਕਤ ’ਕੱਲੇ ਹਰਿਮੰਦਰ ਸਾਬੂ ਦੀ ਬੇ-ਅਦਬੀ ਦਾ ਸਵਾਲ ਥਾ, ਇਸ ਵਕਤ ਪੂਰੇ ਮੁਲਕ ਦੀ ਇੱਜ਼ਤ-ਆਬਰੂ ਦਾ ਮਾਮਲਾ ਹੈ। ਹਿੰਦੋਸਤਾਨ ਕੀ ਇੱਜ਼ਤ-ਆਬਰੂ ਕਾ।’

ਲਓ ਸਾਬੂ ਜੀ, ਹਮ ਗਿਆਰਾਂ ਜਣਿਆਂ ਤਾਂ ਮਿੰਟ ਨੀ ਲਾਇਆ, ਝੱਟ ਲੀਕ ਟੱਪ ਕੇ ਸੁਭਾਸ਼ ਬਾਬੂ ਕੀ ਤਰਫ਼ ਚਲੇ ਘਏ। ਹਮਾਰੀ ਦੇਖਾ ਦੇਖੀ ਹਜ਼ਾਰ ਕੁ ਜੁਆਨ ਹੋਰ ਵੀ ਆ ਗਿਆ ਹਮਾਰੇ ਪਾਸੇ। ਬਾਕੀ ਦੀ ਰਹਿੰਦ-ਖੂੰਦ ਪਿਛਾਂਹ...।”

ਸਮਿੱਤਰ ਨੂੰ ਪੂਰਾ ਹੋਸਲਾ ਸੀ ਕਿ ਇਸ ਵਾਰ ਉਸ ਦੇ ਹਮ-ਜਮਾਤੀ ਨੇ ਕਿਸੇ ਵੀ ਤਰ੍ਹਾਂ ਦੀ ਗੱਪ-ਛੱਤੱਪ ਨਹੀਂ ਸੀ ਮਾਰੀ। ਸਗੋਂ ਆਪਣੇ ਅੰਦਰਲੇ-ਬਾਹਰਲੇ ਸੱਚ ਨੂੰ ਸੱਚੇ-ਸੱਚ ਬਿਆਨ ਕੀਤਾ ਸੀ, ਬਿਨਾਂ ਕਿਸੇ ਲੱਗ-ਲਿਬੇੜ ਦੇ। ਉਸ ਦੀ ਆਤਮ-ਵਾਰਤਾ ਸੁਣਦੇ ਗੁਰਬਖ਼ਸ਼ ਸਿੰਘ ਦੀ ਛਾਤੀ ਵੀ ਸਮਿੱਤਰ ਦੀ ਹਿੱਕ ਵਾਂਗ ਮਾਣ-ਤਾਣ ਨਾਲ ਤਣਦੀ ਗਈ ਸੀ। ਸੁਭਾਸ਼ ਬਾਬੂ ਦੀ ਚਿੰਤਾ ’ਚ ਘਿਰੇ ਉਲਝੇ ਦਾ ਉਸਦਾ ਹੇਠਾਂ ਵੱਲ ਨੂੰ ਝੁਕਿਆ ਸਿਰ, ਬੇ-ਹੱਦ ਸਹਿਜ ਭਾਅ ਉਪਰ ਨੂੰ ਉੱਠਦਾ ਗਿਆ ਸੀ। ਪਰ, ਸੋਹਣੇ ਨੂੰ ਇਕ-ਦਮ ਚੁੱਪ ਹੋਇਆ ਦੇਖ ਕੇ, ਉਹ ਦੋਨੋਂ ਵੀ ਇਕ-ਦਮ ਫ਼ਿਕਰਮੰਦ ਹੋ ਗਏ ਸਨ। ਫ਼ਿਕਰਮੰਦ ਹੋਏ, ਉਹ ਉਸ ਵੱਲ ਨੂੰ ਬੜੇ ਧਿਆਨ ਨਾਲ ਦੇਖਣ ਲੱਗ ਪਏ ਸਨ।

ਅਲਾਣੀ ਮੰਜੀ 'ਤੇ ਉਹਨਾਂ ਸਾਹਮਣੇ ਬੈਠੇ ਸੋਹਣੇ ਦਾ ਸਾਰਾ ਵਜੂਦ ਉਹਨਾਂ ਨੂੰ ਘੋਰ-ਸੰਘਣੀ ਉਦਾਸੀ 'ਚ ਘਿਰ ਗਿਆ ਲੱਗਾ। ਆਜ਼ਾਦ ਹਿੰਦ ਫੌਜ 'ਚ ਸ਼ਾਮਲ ਹੋ ਜਾਣ ਦੀ ਹਲਫ਼ੀਆ-ਸਹੁੰ ਦਲੇਰੀ ਭਰੇ ਇਸ਼ਤਿਹਾਰ ਦੀ ਬਜਾਏ, ਹੁਣ ਜਿਵੇਂ ਨਿਰਾਸ਼ਾ ਦੀ ਇਬਾਰਤ 'ਚ ਤਬਦੀਲ ਹੋ ਕੇ ਉਹਦੇ ਚਿਹਰੇ 'ਤੇ ਚਿਪਕ ਗਈ ਸੀ।

ਬੋਲ੍ਹੇ ਕੁ ਪਲਾਂ ਲਈ ਉਹ ਤਿੰਨੋਂ ਚੁੱਪ ਦੀ ਹਨੇਰੀ ਗੁਫ਼ਾ ਅੰਦਰ ਘਿਰੇ, ਨੀਵੀਂ ਪਾਈ ਚੁੱਪ-ਚਾਪ ਬੈਠੇ ਰਹੇ ਸਨ। ਪਰ, ਉਹਨਾਂ ਦੇ ਦਿਲਾਂ-ਮਨਾਂ 'ਤੇ ਛਾ ਗਈ ਫਿਕਰਮੰਦੀ, ਲਗਾਤਾਰ ਮੁਖ਼ਾਤਬ ਹੁੰਦੀ ਰਹੀ ਸੀ, ਇਕ ਦੂਜੇ ਨੂੰ।

ਰੁਕੀ ਵਾਰਤਾ ਅੱਗੇ ਤੌਰਨ ਲਈ ਗੁਰਬਖ਼ਸ਼ ਸਿੰਘ, ਇਕ ਪ੍ਰਸ਼ਨ-ਵਾਕ ਦੇ ਸਰਲ ਜਿਹੇ ਸ਼ਬਦਾਂ ਨੂੰ ਤਰਤੀਬ ਦੇ ਹੀ ਰਿਹਾ ਸੀ ਕਿ ਸੋਹਣੇ ਅੰਦਰ ਡੱਕ ਹੋਇਆ ਵੇਗ ਫਿਰ ਤੋਂ ਵਗ ਤੁਰਿਆ। ਇਕ ਡੂੰਘਾ ਹਉਕਾ ਭਰਦੇ ਨੇ ਉਸਨੇ ਅੱਧ-ਵਿਚਕਾਰ ਛੱਡੀ ਲੜੀ ਫਿਰ ਤੋਂ ਜਿਵੇਂ ਧੱਕਾ ਮਾਰ ਕੇ ਅੱਗੇ ਤੌਰ ਲਈ ਹੋਵੇ। ਉਸਦਾ ਭਰ ਆਇਆ ਅੰਦਰ, ਉਹਨਾਂ ਦੋਨਾਂ ਨੂੰ ਇਕਸਾਰ ਸੰਬੋਧਤ ਹੋਇਆ ਸੀ—“ਸਮਿੱਤਰ ਭਾਅ ਜੀ, ਬਖ਼ਸ਼ਾ ਸਿੰਘ ਸਾਬੂ ਜੀ...ਆਪਣੇ ਵੱਲੋਂ ਤਾਂ ਹਮ ਨੇ ਠੀਕ-ਠੀਕ ਕਦਮ ਪੁੱਟਿਆ ਸੀ। ਪਰ ਸਾਲਾ...ਉਲਟਾ ਪੜ ਗਿਆ। ਜਰਮਨ ਮਾਦਰ-ਚੋ ਚਾਲਕੀ ਮਾਰ ਗਿਆ। ਉਸ ਨੇ...ਉਸਨੇ ਸੁਭਾਸ਼ ਬਾਬੂ ਨੂੰ ਅਗਲਵਾਂਡੀ ਘੇਰ ਲਿਆ। ਬਰਤਾਨੀਆਂ ਕੀ ਬਜਾਏ, ਉਸਨੇ ਰੂਸ ਪਰ ਹੱਲਾ ਬੋਲ ਦੀਆ...। ਇਸ ਉਲਟ-ਬਾਜ਼ੀ 'ਚ ਉਹ ਸਾਲਾ ਆਪੂੰ ਵੀ ਮਰਿਆ, ਸਾਨੂੰ ਵੀ ਮੁਰਆਇਆ।...ਹਮ, ਹਮਾਰੀ ਆਈ. ਐੱਨ. ਏ. ਹਾਕਮ ਦੀ ਜਾੜ੍ਹ ਹੇਠ ਆ ਗਈ।...ਬਹੁਤ ਬੇ-ਇੱਜ਼ਤੀ ਹੋਈ ਸਾਡੀ। ਬਹੁਤ ਘਟੀਆ ਸਲੂਕ ਹੋਇਆ ਹਮਾਰੇ ਸਾਥ। ਸਾਡੇ 'ਚੋਂ ਬਹੁਤ ਸਾਰੇ ਮੁਆਫ਼ੀ ਮੰਗ ਗਏ। ਵਾਪਸ ਚਲੇ ਗਏ ਆਪਣੀ ਆਪਣੀ ਥਾਂ...। ਪਰ, ਅਸੀਂ...ਅਸੀਂ...ਦੋ-ਢਾਈ ਸੌ ਪੰਜਾਬੀ ਜੁਆਨ ਹੁਣ ਕਿਧਰੇ ਜਾ ਕੇ ਰਿਹਾਅ ਹੋਏ ਆਂ...ਛੋਈਂ ਸੱਤੀ ਸਾਲੀਂ। ਬਰੰਗ ਹੋ ਕੇ ਮੁੜ ਆਂ ਘਰਾਂ ਨੂੰ!!”

‘ਬਓਤ ਮਾੜੀ ਹੋਈ ਆ...ਬਓਤ ਈ ਮਾੜੀ ਕੀਤੀ ਐ, ਸਾਲੇ ਕੁੱਤੇ ਕਿਸੇ...’, “ਕੀ ਗੱਲ ਹੋਈ ਭਾਅ ਸਮਿੱਤਰਾ ਕਿਨੂੰ ਗਾਲ੍ਹਾਂ ਕੱਢੀ ਜਾਨਾਂ...?” ਬੈਠਕ ਅੰਦਰੋਂ ਮੱਥਾ ਟੇਕ ਕੇ ਸਮਿੱਤਰ ਲਾਗੇ ਆ ਰੁਕੇ ਸੋਹਣੇ ਦੀ ਆਵਾਜ਼, ਉਸਨੂੰ ਬਿਲਕੁਲ ਨਹੀਂ ਸੀ ਸੁਣੀ। ਉਹ ਤਾਂ ਅਜੇ ਤਕ ਵੀ ਛਿਆਲੀ ਸੰਨ 'ਚ ਜੇਲ੍ਹੋਂ ਰਿਹਾ ਹੋ ਕੇ ਇਸ ਥਾਂ, ਇਸ ਹਵੇਲੀ 'ਚ ਪੁੱਜੇ ਸੋਹਣੇ ਲਾਗੇ, ਉਸਦੇ ਬਹੁਤ ਨੇੜੇ ਢੁੱਕ ਕੇ ਬੈਠਾ, ਉਸਦੀ ਕਥਾ-ਹੋਣੀ ਨਾਲ ਹੀ ਜੁੜਿਆ ਪਿਆ ਸੀ। ਬਾਹਰਲੇ ਰੋਟ-ਵੱਲ ਨੂੰ ਤਾੜੇ ਲੱਗੀਆਂ ਅੱਖਾਂ, ਕਲ੍ਹ ਦੁਪਹਿਰ ਵੇਲੇ ਤੋਂ ਲਗਾਤਾਰ ਵਗਦੀਆਂ ਰਹੀਆਂ, ਲਾਲ-ਸੁਰਖ ਹੋਈਆਂ ਪਈਆਂ ਸਨ।...ਬੀਤੇ ਦਸ ਦਿਨਾਂ 'ਚ, ਉਸ ਨਾਲ ਇਉਂ ਬਿਲਕੁਲ ਨਹੀਂ ਸੀ ਵਾਪਰੀ। ਨਾ ਉਸਦੇ ਕੰਨਾਂ 'ਚ ਸ਼ਾਂ-ਸ਼ਾਂ ਦੀ ਆਵਾਜ਼ ਗੂੰਜੀ ਸੀ; ਨਾ ਉਸਦੀ ਛਾਤੀ ਚੋਂ, ਗਲੇ 'ਚੋਂ ਲੰਘ ਕੇ ਬਾਹਰ ਵੱਲ ਨੂੰ ਆਏ ਉਸਦੇ ਸਾਹ ਕਿਸੇ ਵੀ ਤਰ੍ਹਾਂ ਦੀ ਸਿਲ੍ਹ-ਸਲਾਬੂ ਦੀ ਗਿ੍ਫ਼ਤ ਵਿਚ ਆਏ ਸਨ।

ਖੂਟੀ ਦੀ ਮੁੱਠ 'ਤੇ ਹਿੱਕ ਦਾ ਭਾਰ ਪਾ ਕੇ ਅਗਾਂਹ ਵੱਲ ਨੂੰ ਝੁਕਦੇ ਸੋਹਣੇ ਨੇ ਥੋੜ੍ਹਾ ਕੁ ਉੱਚੀ ਆਵਾਜ਼ ਮਾਰ ਕੇ ਸਮਿੱਤਰ ਨੂੰ ਜਾਗਦੀ ਨੀਂਦ 'ਚੋਂ ਜਗਾ ਲਿਆ। ਉਸ ਨੂੰ 'ਆ ਜਾ, ਬਹਿ ਜਾ' ਆਖ ਕੇ ਸਮਿੱਤਰ ਨੇ ਇਕ ਵਾਰ ਫਿਰ ਔਖਾਂ 'ਚ ਤਰਦਾ ਪਾਣੀ ਮੋਢੇ 'ਤੇ ਲਟਕਦੇ ਪਰਨੇ ਨਾਲ ਸਾਫ਼ ਕੀਤਾ।

ਸੋਹਣੇ ਨੂੰ ਖੜ੍ਹਾ ਰਹਿਣ ਨਾਲੋਂ ਬੈਠਣਾ ਵਧੇਰੇ ਔਖਾ ਜਾਪ ਰਿਹਾ ਸੀ, ਤਾਂ ਵੀ ਉਸਨੇ ਆਕੜੇ ਗੋਡੇ ਕਾਣਸੂਤੇ ਜਿਹੇ ਕਰਕੇ ਸਮਿੱਤਰ ਲਾਗੇ ਪਸਾਰ ਲਏ।

ਥੋੜ੍ਹਾ ਕੁ ਚਿਰ, ਦੋਨਾਂ ਵਿਚਕਾਰ ਅਜੀਬ ਜਿਹੀ ਚੁੱਪ ਪਸਰੀ ਰਹੀ। ਫਿਰ ਜਿਵੇਂ ਸੋਹਣੇ ਨੇ ਗੱਲ ਤੋਰਨ ਲਈ ਗੱਲ ਕੀਤੀ ਹੋਵੇ—“ਭਾਅ ਸਮਿੱਤਰਾ ਪਿਲਸਨ ਲੱਗ ਰੀ ਸੀ। ਅਸੀਂ ਵੀ ਜੀਂਦਿਆਂ 'ਚ ਹੋ ਗਏ। ਨਈਂ ਤਾਂ ਘਰ ਦਿਆਂ ਵੰਨੀਓ ਤਾਂ...! ਹੋਰ ਤਾਂ ਕੀ ਰੋਟੀ-ਟੁੱਕ ਤੋਂ ਵੀ ਅਵਾਜ਼ਾਰ...। ਭਲਾ ਹੋਵੇ ਗਿਆਨੀ ਜ਼ੈਲ ਸੁੰਹ ਦਾ...!”

ਅੰਗੋਂ ਸਮਿੱਤਰ ਚੁੱਪ ਦਾ ਚੁੱਪ। ਨਾ ਹੂੰ, ਨਾ ਹਾਂ। ਨਾ ਚੰਗੀ, ਨਾ ਮਾੜੀ। ਥੋੜ੍ਹਾ ਕੁ ਜਿੰਨੀ ਔਖ ਪੁੱਟ ਕੇ ਉਸ ਨੇ ਸੋਹਣੇ ਵੱਲ ਦੇਖਿਆ, ਫਿਰ ਨੀਵੀਂ ਪਾ ਲਈ।

ਸੋਹਣੇ ਨੂੰ ਲੱਗਾ ਜਾਂ ਤਾਂ ਉਸਨੇ ਕਾਹਲ ਕੀਤੀ ਐ ਜਾਂ ਕੁਵੇਲੇ ਦਾ ਰਾਗ ਛੇੜ ਲਿਆ। ਆਇਆ ਤਾਂ ਉਹ ਬਖਸ਼ਾ ਸੁੰਹ ਭਾਅ ਦਾ ਅਫਸੋਸ ਕਰਨ ਸੀ, ਦੱਸਣ ਬੈਠ ਗਿਆ ਆਪਣੀ ਪੈਨਸ਼ਨ। ਉਹ ਵੀ ਵੀਹ ਸਾਲ ਪੁਰਾਣੀ ਗੱਲ। ਚੱਲ ਜੇ ਦੱਸਣੀ ਈ ਸੀ ਤਾਂ ਚੱਲਦੀ ਗੱਲ 'ਚ ਦੱਸਦਾ। ਪਹਿਲੋਂ ਏਥੋਂ ਦਾ ਹਾਲ-ਹਵਾਲ ਪੁੱਛਦਾ—ਸਮਿੱਤਰ ਦਾ, ਗੁਰਬਖਸ਼ ਭਾਅ ਦਾ, ਬਖਸ਼ੇ ਭਾਅ ਦੇ ਅੰਤਲੇ ਦਿਨਾਂ ਦਾ। ਫਿਰ ਆਪਣਾ ਦੱਸਦਾ।..ਆਪਣੇ ਹੀ ਘਰ 'ਚ ਬਰਦਾਸ਼ਤ ਕਰਨੀ ਪਈ ਵਰ੍ਹਿਆਂ ਭਰ ਦੀ ਜਲਾਵਤਨੀ ਵਰਗੀ ਹੋਣੀ ਦਾ ਜ਼ਿਕਰ ਛੇੜਦਾ। ਫਿਰ...ਫਿਰ ਕਿਧਰੇ ਉਸਦੇ, ਮਹੀਨਾ-ਵਾਰ ਆਦਮਨ ਨਾਲ ਵੱਧ ਗਏ ਮੁੱਲ ਦਾ ਮੁੱਲ ਐਥੇ ਵੀ ਪੈ ਜਾਣਾ ਸੀ।

ਇਸੇ ਹੀ ਘੁੰਮਣ-ਘੇਰੀ 'ਚ ਘਿਰੇ ਦੀ ਉਸਦੀ ਨਿਗਾਹ ਸਹਿਬਨ ਗੁਰਬਖਸ਼ ਸਿੰਘ ਦੀ ਡਿਗੂੰ-ਡਿਗੂੰ ਕਰਦੀ ਹਵੇਲੀ ਵੱਲ ਨੂੰ ਘੁੰਮ ਗਈ। ਉਹੀ ਵਰ੍ਹਿਆਂ ਪੁਰਾਣਾ ਢਾਂਚਾ, ਵਰ੍ਹਿਆਂ ਪੁਰਾਣਾ ਵਿਹੜਾ, ਜਿੰਨਾ ਕੁ ਉਸਨੇ ਛਿਆਲੀ ਸੰਨ 'ਚ ਦੇਖਿਆ ਸੀ, ਗੋਰੇ ਦੀ ਕੈਦ 'ਚੋਂ ਬਾਹਰ ਆਏ ਨੇ, ਜਾਂ ਪਿੱਛੋਂ ਵੀ ਕਈ ਵਾਰ ਮਿਲਣ ਆਏ ਨੇ ਸਮਿੱਤਰ ਨੂੰ, ਗੁਰਬਖਸ਼ ਸਿੰਘ ਨੂੰ। ਇਸ ਵਾਰ, ਢਾਰੇ ਨਾਲ ਬਣੀ ਛੋਟੀ ਬੈਠਕ, ਵਿਹੜੇ ਨੂੰ ਕੀਤਾ ਵਾਗਲਾ ਉਸ ਨੂੰ ਆਸ-ਪਾਸ ਉਸਰੇ ਆਲੀਸ਼ਾਨ ਘਰਾਂ-ਕੋਠਿਆਂ ਦੇ ਪ੍ਰਛਾਵੇਂ 'ਚ ਲੁਕਿਆ ਹੋਰ ਵੀ ਨਿਮਾਣਾ ਜਿਹਾ ਜਾਪਿਆ। ਨਿਮਾਣਾ ਤੇ ਲਾਚਾਰ...।

ਨਵੇਂ ਉਸਰੇ ਘਰਾਂ-ਕੋਠਿਆਂ ਨੇ ਸਭ ਨੇ ਪਿੱਠ ਕਰ ਲਈ ਸੀ ਹਵੇਲੀ ਵਾਲੇ ਪਾਸੇ ਨੂੰ। ਕਿਸੇ ਇਕ ਦਾ ਵੀ ਮੂੰਹ ਇਧਰ ਵੰਨੀਂ ਨਹੀਂ ਸੀ ਰਿਹਾ, ਗੁਰਬਖਸ਼ ਸਿੰਘ ਵੰਨੀਂ। ਸਿਵਾ ਸਮਿੱਤਰ ਦੇ ਘਰ ਦੇ।

ਇਸੇ ਹੀ ਜੋੜ-ਤੋੜ ਵਿਚ ਉਸਦੀ ਸੁਰਤੀ-ਬਿਰਤੀ ਆਪਣੀ ਵੱਲ ਨੂੰ ਵੀ ਪਰਤੀ। ਉਸਦੀ ਵੀ ਪਿੱਠ ਕੀਤੀ ਹੋਈ ਸੀ, ਛੋਟੀ ਬੈਠਕ ਵੱਲ ਨੂੰ। ਗੁਰੂ ਬਾਬੇ ਦੀ ਬੀੜ

ਵੱਲ ਨੂੰ। ਹੋਈ ਗਲਤੀ ਸੁਧਾਰਨ ਲਈ ਅਜੇ ਉਸਨੇ ਥੋੜ੍ਹੀ ਕੁ ਹਿਲ-ਜੁਲ ਕੀਤੀ ਹੀ ਸੀ ਕਿ ਸਮਿੱਤਰ ਦੇ ਸਥਿਰ ਬੋਲ ਉਸਦੇ ਮੱਥੇ 'ਚ ਆ ਵੱਜੇ—‘ਬਖ਼ਸ਼ੇ ਭਾਅ ਨੂੰ ਵੀ ਆਏ ਸੀ ਕਾਗਤ, ਉਨ੍ਹੇ ਮੋੜਤੇ ਸੀ ਬਰੰਗ। ਕਹਿੰਦਾ ਸੀ—ਮੈਂ ਨਈਂ ਕਲੰਕੀ ਹੋਣਾ। ਮੈਂ ਨਹੀਂ ਮੁੱਲ ਵੱਟਣਾ ਲੋਕ ਸੇਵਾ ਦਾ। ਐਂ ਤਾਂ ਮੈਂ ਖਰੀਦਿਆਂ ਜਾਊਂ...ਸਰਕਾਰੀਆ ਬਣ ਜਾਊਂ...!’

ਸੋਹਣਾ ਹੁਣ ਨਵੀਂ ਕਿਸਮ ਦੀ ਕਸ਼ਮਕਸ਼ ਅੰਦਰ ਉਲਝ ਗਿਆ ਸੀ।

ਇਕ ਪਾਸੇ, ਖ਼ਾਲੀ ਹੱਥ ਪਰਤ ਆਉਣ ਦੀ ਨਮੋਸ਼ੀ, ਸਾਲਾਂ-ਬੱਧੀ ਦੁਰਕਾਰਿਆਂ ਵਰਗੀ ਜੂਨ ਹੰਢਾਉਣ ਦਾ ਸੰਤਾਪ, ਤੇ ਦੂਜੇ ਪਾਸੇ...ਦੂਜੇ ਪਾਸੇ ਉਸਦੇ ਗੁਰੂਆਂ ਵਰਗੇ ਬਖ਼ਸ਼ੇ ਭਾਅ ਦਾ ਐਲਾਨਨਾਮਾ, ਉਸਦਾ ਫੈਸਲਾ, ਉਸਦਾ ਤਿਆਗ। ਉਮਰ ਭਰ ਵਿਆਹ ਤਕ ਨਹੀਂ ਸੀ ਕਰਵਾਇਆ ਉਸਨੇ।

ਚਾਚਾ ਅਜੀਤ ਸਿੰਘ, ਸੁਭਾਸ਼ ਚੰਦਰ ਬੋਸ ਨਾਲ ਹੋਈਆਂ ਮੁਲਾਕਾਤਾਂ, ਨਵੇਂ ਸਿਰਿਉਂ ਉਸਦੇ ਚੇਤੇ 'ਚ ਪੈਰ ਪਸਾਰਨ ਲੱਗ ਪਈਆਂ।

ਪੈਨਸ਼ਨ ਲੈ ਲੈਣ ਦੇ ਸੱਚ-ਝੂਠ, ਠੀਕ-ਗਲਤ ਹੋਣ ਦੀ ਦੁਬਿਧਾ 'ਚ ਫਸਿਆ ਅਜੇ ਉਹ ਕਿਸੇ ਸਿਰੇ ਨਹੀਂ ਸੀ ਲੱਗਾ ਕਿ ਸਮਿੱਤਰ ਦੇ ਗਹਿਰ-ਗੰਭੀਰ ਬੋਲ ਫਿਰ ਉਸਦੇ ਕੰਨੀਂ ਆ ਪਏ—“ਉਹ ਵੀ ਤਾਂ ਈ ਨਈਂ ਆਏ ਹੋਣੇ, ਬਖ਼ਸ਼ੇ ਭਾਅ ਨੂੰ ਮਿਲਣ ਐਨੇ ਚਿਰ ਤੋਂ। ਉਨ੍ਹਾਂ ਵੀ ਐਹੀ ਕੰਮ ਕਰ ਲਿਆ ਹੋਣਾਂ, ਤੇਰੇ ਆਲਾ। ਪੈਨਸ਼ਨ ਲੈ ਲਈ ਹੋਣੀ ਆਂ, ਮਹੀਨਾ ਵਾਰ..!”

“ਓਹ ਕੌਣ ਭਾਅ...ਸਮਿੱਤਰ ਸਿਆਂ...?”

“ਓਹੀ ਚਾਰੇ, ਪਾਂਡੇ ਭਰਾ...ਬਖ਼ਸ਼ੇ ਭਾਅ ਦੀਆਂ ਸੱਜੀਆਂ-ਖੱਬੀਆਂ ਬਾਹਾਂ....?”

ਸੋਹਣੇ ਦੀ ਸੰਖੇਪ ਜਿਹੀ ਪੁੱਛ ਦਾ ਉੱਤਰ ਦਿੰਦਿਆਂ ਸਾਰ, ਸਮਿੱਤਰ ਦੀਆਂ ਅੱਖਾਂ, ਪਹਿਲਾਂ ਨਾਲੋਂ ਵੀ ਵੱਧ ਛਲਕ ਪਈਆਂ। ਇਹਨਾਂ ਅੰਦਰ ਉਮੱਡ ਆਏ ਅੱਥਰੂ ਫਿਰ ਤੋਂ, ਪਰਲ-ਪਰਲ ਵਗਣ ਲੱਗ ਪਏ। ਪਰਲ-ਪਰਲ ਵਗਦੇ ਅੱਥਰੂ ਉਸਨੇ ਮੋਢੇ 'ਤੇ ਲਟਕਦੇ ਪਰਨੇ ਨਾਲ ਮੁੜ ਤੋਂ ਸਾਫ਼ ਕਰ ਲਏ। ਮੋਟੇ ਸ਼ੀਸ਼ਿਆਂ ਦੀਆਂ ਐਨਕਾਂ ਉਤਾਰ ਕੇ। ਸਾਫ਼ ਹੋਈਆਂ ਅੱਖਾਂ ਨੇ ਫਿਰ ਤੋਂ ਬਾਗਲੇ ਦੇ ਵੱਡੇ ਗੇਟ ਵੱਲ ਨੂੰ ਪਹਿਲਾਂ ਵਰਗੀ ਟਿਕਟਿਕੀ ਲਾ ਲਈ।

ਉਸਦੀ ਇਸ ਟਿਕਟਿਕੀ ਅੰਦਰ ਉਸਦੇ ਬਖ਼ਸ਼ੇ ਭਾਅ ਦੇ, ਗੁਰਬਖ਼ਸ਼ ਸਿੰਘ ਦੇ ਕਿਸੇ ਰਹੇ-ਬਚੇ ਜਾਨਸ਼ੀਨ ਨੂੰ ਮਿਲਣ ਦੇਖਣ ਦੀ ਤਾਂਘ, ਅਜੇ ਤਕ ਵੀ ਨਹੀਂ ਸੀ ਮੁੱਕੀ...ਬਰਕਰਾਰ ਸੀ ਉਵੇਂ ਦੀ ਉਵੇਂ...ਸ਼ਾਇਦ...।?

ਅਕਾਲਗੜ੍ਹ

ਐਓਂ ਕਰੀਂ, ਬੱਸ ਅੱਡੇ ਨਾ ਜਾਈਂ। ਉਰੇ ਈ ਉਤਰ ਜਾਈਂ ਮੰਡੀ ਮੋੜ 'ਤੇ।
ਏਥੋਂ ਉਨੂੰ ਲੱਭਣਾ ਸੌਖਾ। ਸੌਖਾ ਈ ਨਈਂ ਬਾਹਲਾ ਈ ਆਸਾਨ ਐ। ਬੱਸੋਂ ਉਤਰਦਿਆਂ
ਸਾਰ ਕਿਸੇ ਨੂੰ ਪੁੱਛ ਲਈਂ। ਕਿਸੇ ਵੀ ਰਾਹਗੀਰ ਤੋਂ ਜਾਂ ਹੱਟੀ ਆਲੇ ਤੋਂ। ਉਹ ਤੈਨੂੰ ਇਕ
ਤੰਗ ਜਿਹੀ ਗਲੀ ਅੰਦਰ ਭੇਜ ਦਿਉ। ਏਹ ਗਲੀ ਅੱਗਿਓਂ ਬੰਦ ਐ। ਬੰਦ ਸਿਰੇ 'ਤੇ ਇਕ
ਗੇਟ ਆ ਛੋਟਾ ਜਿਹਾ। ਗੇਟ ਖੁੱਲ੍ਹਾ ਹੋਊ ਜਾਂ ਅੱਧ-ਖੁੱਲ੍ਹਾ। ਐਮੋਂ ਨਾ ਅੰਦਰ ਜਾ ਵੜੀਂ
ਪੁੱਸ ਦਿੱਤੀ। ਆਲਾ-ਦੁਆਲਾ ਜਾਚ ਲਈਂ ਪਹਿਲਾਂ। ਕਿਧਰੇ ਟਾਈਗਰ ਖੁੱਲ੍ਹਾ ਨਾ
ਹੋਵੇ। ਜੇ ਖੁੱਲ੍ਹਾ ਹੋਇਆ ਤੇ ਤੇਰੀ ਖੈਰ ਨਈਂ ਰਹਿਣੀ। ਉਨੂੰ ਪੈਂਦੀ ਸੱਟੇ ਆ ਢਾਉਣਾ। ਜੇ
ਬੱਧਾ ਹੋਇਆ, ਘੱਟ ਉਨੂੰ ਫੇਅ ਵੀ ਨਈਂ ਕਰਨੀ, ਪਹਿਲਾਂ ਬੁੱਢ ਮਾਰੂ ਖ਼ਤਰਨਾਕ
ਕਿਸਮ ਦੀ। ਫਿਰ ਖੜ੍ਹਾ ਹੋ ਜਿਉ ਸਾਵਧਾਨ ਹੋ ਕੇ। ਨੀਝ ਲਾ ਕੇ ਦੇਖੂ ਤੇਰੀ ਅੱਲ ਨੂੰ।
ਖੁੰਖਾਰ ਅੱਖਾਂ ਨਾਲ। ਘੁਰ ਘੁਰ ਕਰੀ ਜਾਊ ਲਗਾਤਾਰ। ਘਾਬਰੀਂ ਨਾ। ਐਨੇ ਨੂੰ ਕੋਈ
ਜਣਾ ਅੰਦਰੋਂ ਬਾਹਰ ਆ ਜਿਉ ਬਰਾਂਡੇ 'ਚ। ਏਹ ਹੋਰ ਕੋਈ ਨਈਂ ਪਿਆਰਾ ਹੋਣਾ,
ਕਾਮਰੇਡ ਪਿਆਰਾ। ਪਿਆਰਾ ਜਡੋਰੀਆ। ਪਤਲਾ ਪਤੰਗ, ਲਬੁੰਤਰਾ ਜਿਹਾ। ਸਿਰੋਂ
ਅੱਧ-ਗੰਜਾ। ਪੈਰੋਂ ਨੰਗਾ ਹੋਊ। ਜੁੱਤੀ ਏਨੇ ਮੁੱਢ-ਸ਼ੁਰੂ ਤੋਂ ਨਈਂ ਪਾਈ। ਪਹਿਲਾਂ ਜੁੜੀ
ਨਈਂ ਨਿੱਕੇ ਹੁੰਦੇ ਨੂੰ। ਫੇਰ ਪਾਈ ਈ ਨਈਂ ਗਿਆਨੀ ਜੀ ਨਾਲ ਜੁੜ ਕੇ। ਜੁੜੇ ਵੀ ਐਮੋਂ
ਸਹਿ-ਸੁਭਾ ਈ। ਕਈ ਸਾਲ ਹੋਗੇ। ਸਾਲ ਤਾਂ ਕੀ ਜੁੱਗੜੇ ਬੀਤ ਚੱਲੇ ਹੁਣ ਤਾਂ... ਪਿਆਰਾ
ਕਿਧਰੇ ਵੱਟ-ਵੰਨੇ 'ਤੇ ਘਾਅ ਖੋਤਣ ਢਿਆ ਸੀ ਪਿੰਡ ਆਪਣੇ ਜਡੋਰ। ਸਾਹਮਣਿਓਂ
ਉਸਨੂੰ ਇਕ ਭਰ-ਜੁਆਨ ਗੱਭਰੂ ਆਉਂਦਾ ਦਿਸਿਆ। ਗਲੂ ਚਿੱਟਾ ਮੌਕਲ੍ਹਾ ਕੁੜਤਾ
ਚੋਗੇ ਅਰਗਾ। ਤੇੜ ਖ਼ਾਲਸਾਈ ਕਛੈਰਾ, ਰੇਬ। ਸਿਰ 'ਤੇ ਕੇਸਰੀ ਸਾਫ਼ਾ। ਭਰ ਤਪਿਆ
ਲੌਢਾ ਵੇਲਾ। ਪਿੰਡੇ ਸਾੜਮੀਂ ਪੁੱਪ। ਉਪਰੋਂ ਢਲਦੇ ਦਿਨ ਦਾ ਹੁੱਸੜ।

ਆਸ-ਪਾਸ ਉੱਚੀ ਸੰਘਣੀ ਮੱਕੀ। ਵੱਟ 'ਤੇ ਹਰਾ ਕਚੂਰ ਬੱਬਲ ਘਾਅ।

ਉਨੂੰ ਬਿਨਾਂ ਝਿਜਕ ਪਿਆਰੇ ਨੂੰ ਆ ਪੁੱਛਿਆ—“ਜੁਆਨਾ ਖੂਹ ਹੈਗਾ ਐਥੇ
ਕਿਧਰੇ ਲਾਗੇ? ਤੇਹ ਬੜੀ ਲੱਗੀ ਆ।” ਪਿਆਰੇ ਦਾ ਰੰਬਾ ਥਾਏਂ ਰੁਕ ਗਿਆ। ਬੈਠੇ ਬੈਠੇ
ਨੇ ਉਨੂੰ ਰਾਹਗੀਰ ਨੂੰ ਨਿਹਾਰਿਆ। ਪੈਰਾਂ ਤੋਂ ਸਿਰ ਤਕ। ਭਰਮਾਂ ਰੋਹਬ-ਦਾਬ ਜੁੱਸਾ,

ਤੇਹ-ਪਿਆਸ ਨੇ ਇਕ ਤਰ੍ਹਾਂ ਨਿਵਾਲ ਕੀਤੀ ਰੱਖਿਆ ਸੀ। ਤਾਂ ਵੀ ਉਦ੍ਰੇ ਚਿਹਰੇ ਦੀ ਚਮਕ ਆਪਣੀ ਤਰ੍ਹਾਂ ਦੀ ਭਾਅ ਮਾਰ ਰਹੀ ਸੀ। ਪਿਆਰੇ ਨੂੰ ਉਹ ਕੋਈ ਖ਼ਾਸ-ਉਲ-ਖ਼ਾਸ ਚੀਜ਼ ਲੱਗੀ। ਝੱਟ ਉੱਠ ਕੇ ਖੜ੍ਹਾ ਹੋ ਗਿਆ। ਮਿੱਟੀ ਲਿਬੜੇ ਹੱਥ ਝਾੜਦੇ ਨੇ ਕਿਹਾ ਸੀ—“ਭਾਅ, ਖੂਹ ਤਾਂ ਹੈਨੀ ਲਾਗੇ-ਚਾਗੇ। ਤੂੰ ਰੁਕ ਐਥੇ, ਮੈਂ ਲਿਆਇਆ ਪਾਣੀ।” ਖੇਤੋਂ ਬਾਹਰ ਨਿਕਲ ਕੇ ਉਨ੍ਹੇ ਕੱਚੇ ਪੈਰੇ 'ਤੇ ਜਾਣੋਂ ਛੁਟ ਵੱਟ ਲਈ। ਘੜੀ ਦੇ ਘੜੀਆਂ 'ਚ ਉਹ ਮੁੜ ਉਸੇ ਥਾਂ 'ਤੇ ਸੀ। ਹੱਥ 'ਚ ਸਿਲਬੜ ਦਾ ਡੋਲੂ। ਮੂੰਹ-ਚਿਹਰਾ, ਲੱਤਾਂ-ਬਾਹਾਂ, ਕੰਡ-ਪਿੰਡਾ ਤਰੇਲੀਓ-ਤਰੇਲੀ। ਘਾਹੀ ਤੋਂ ਡੋਲੂ ਫੜਦਿਆਂ, ਉਸ ਦਾ ਸਾਰਾ ਵਜੂਦ ਰਾਹਗੀਰ ਨੂੰ ਜਿਮੋਂ ਆਪਣਾ ਆਪਣਾ ਲੱਗਾ ਹੋਵੇ। ਸ਼ੱਕ-ਸੁਬਾ ਦੀ ਰਤੀ ਭਰ ਦੀ ਲੀਕ ਵੀ ਓਸਲੇ ਮਿਟ ਗਈ। ਹੁਣ ਤੱਕ ਵਰਤੀ ਸਾਵਧਾਨੀ ਉਸਨੇ ਸਾਰੀ ਤਿਆਗ ਦਿੱਤੀ। ਘਾਅ ਭਰੇ ਬੰਨੇ 'ਤੇ ਨਿਸਚਿੰਤ ਹੋ ਕੇ ਚੌਕੜੀ ਮਾਰ ਲਈ। ਪਹਿਲਾਂ ਘੁੱਟੇ-ਘੁੱਟੀ, ਫੇਅਰ ਡੀਕ ਲਾ ਕੇ ਕਰੀਬ ਸਾਰਾ ਡੋਲੂ ਖ਼ਾਲੀ ਕਰ ਦਿੱਤਾ। ਬਚਦੇ ਪਾਣੀ ਦੇ ਛਿੱਟੇ ਮੂੰਹ-ਅੱਖਾਂ 'ਤੇ ਮਾਰਦੇ ਨੇ ਉਸਨੇ ਇਕ ਤਰ੍ਹਾਂ ਨਾਲ ਜਾਣੋਂ ਪਿਆਰੇ ਨੂੰ ਅਸੀਸ ਦਿੱਤੀ ਸੀ—“ਜੀਂਦਾ-ਵਸਦਾ ਰਹੁ ਸ਼ੇਰਾ...। ਲਾਗੇ ਈ ਕਿਤੇ ਘਰ...?”

“ਨਈਂ ਦੂਰ ਆ। ਓਦਾਂ ਬਾਅਰ-ਬਾਅਰ ਈ ਆ ਪਿੰਡੋਂ। ਲਹਿੰਦੀ ਬਾਹੀ ਛੱਪੜ ਕੰਢੇ।”

ਰਾਹਗੀਰ ਹੁਣ ਹੋਰ ਵੀ ਹੈਰਾਨ ਸੀ। ਮੋਹਿਆ ਗਿਆ ਸੀ ਉਸਦਾ ਉੱਤਰ ਸੁਣ ਕੇ। ਪਿੰਡ ਤਾਂ ਕੋਹ ਭਰ ਦੂਰ ਸੀ ਓਥੋਂ। ਫਿਰ ਐਨੀ ਛੋਟੀ ਜਾਣਾ...ਆਉਣਾ...ਪਾਣੀ। ਰਾਹਗੀਰ ਨੂੰ ਉਸਦੇ ਫੁਰਤੀਲੇ ਅੰਗ-ਪੈਰ ਹੁਣ ਹੋਰ ਵੀ ਸੋਹਣੇ-ਸੋਹਣੇ ਲੱਗੇ ਸਨ। ਉਸ ਨਾਲ ਹੋਰ ਬਾਤ-ਚੀਤ ਕਰਨ ਨੂੰ ਜੀਅ ਕਰ ਆਇਆ ਸੀ ਰਾਹੀ ਦਾ।

ਖ਼ਾਲੀ ਡੋਲੂ ਵਾਪਸ ਫੜਾਉਂਦੇ ਨੇ ਸਪਾਟ ਪੁੱਛ ਲਿਆ ਸੀ ਉਸਤੋਂ—“ਕੀ ਨਾਂ ਆ ਤੇਰਾ? ਕੇਦ੍ਰਾ ਮੁੰਡਾ ਆਂ...?”

“ਕਿਸ਼ਨੇ ਚਮਾਰ ਦਾ...ਮੇਰਾ ਨਾਂ ਪਿਆਰਾ ਆ।”

ਪਲ ਦੀ ਪਲ ਰਾਹਗੀਰ ਜਿਮੋਂ ਝੋਂਪ ਗਿਆ ਹੋਵੇ—‘ਏਨਾ ਬੇ-ਬਾਕ ਉੱਤਰ! ਜਾਤ ਤਾਂ ਉਨ੍ਹੇ ਪੁੱਛੀ ਈ ਨਈਂ ਸੀ। ਨਾਂ ਪੁੱਛਿਆ ਸੀ ਉਦ੍ਰਾ। ਉਦ੍ਰੇ ਬਹਾਨੇ ਉਸਦੇ ਬਾਪ ਦਾ।’ ਰਾਹੀ ਨੂੰ ਲੱਗਾ ਸੀ ਮੁੰਡੇ ਨੇ ਆਪਣੀ ਜਾਤ, ਉਸਦੇ ਘਰ ਦਾ ਪਾਣੀ ਪੀ ਲੈਣ ਦੇ ਸੱਚ ਕਾਰਨ ਦੱਸੀ ਐ। ਇਸ ਕਾਰਨ ਚੜ੍ਹ ਜਾਣ ਵਾਲੀ ਭਿੱਟ ਤੋਂ ਦੋਸ਼-ਮੁਕਤ ਹੋਣ ਲਈ ਦੱਸੀ ਐ। ਹੁਣ ਉਸਦੇ ਆਪਣੇ ਸਿਰ 'ਤੇ ਵੱਖਰੀ ਤਰ੍ਹਾਂ ਦੀ ਨਮੋਸ਼ੀ ਜਿਹੀ ਵਰਗੀ ਅਜੀਬ ਜਿਹੀ ਰੌਅ ਸਵਾਰ ਹੋ ਗਈ ਸੀ—‘ਏਹ ਜਾਤ-ਜਕੜ ਸਹੁਰੀ ਦੀ ਲੈ ਡੁੱਬ। ਏਨੂੰ ਨਈਂ ਲੱਗਣ ਦੇਣੀ ਕੋਈ ਵੀ ਗੱਲ ਕਿਸੇ ਵੀ ਸਿਰੇ।’

ਇਸ ਰੌਅ ਤੋਂ ਭਾਰ-ਮੁਕਤ ਹੋਣ ਲਈ ਉਹ ਹਰੇ-ਕਚੂਰ ਘਾਅ 'ਤੇ ਕਿੰਨਾ ਚਿਰ ਹੋਰ ਬੈਠਾ ਰਿਹਾ।

ਘਾਹੀ ਮੁੰਡਾ ਆਪਣੇ ਧਿਆਨ, ਆਪਣੇ ਕੰਮ ਜਾ ਲੱਗਾ ਸੀ—ਗੋਭ 'ਤੇ ਆਈ ਮੱਕੀ 'ਚੋਂ ਘਾਅ-ਪੱਠਾ, ਖੋਤਣ-ਵੱਢਣ।

ਉਸ ਦਿਨ, ਪਾਣੀ ਪਲਾਉਣ ਦੀ ਨੱਠ-ਭੱਜ ਤੋਂ ਮੋਹਤ ਹੋਏ ਗਿਆਨੀ ਜੀ ਪਹਿਲੋਂ ਆਨੀਂ-ਬਹਾਨੀਂ ਉਦ੍ਯੋ ਪਿੰਡ-ਘਰ ਗੋੜਾ ਮਾਰਦੇ ਰਏ। ਫੇਅਰ ਨਾਲ ਈ ਲੈ ਗਏ ਸੀ ਉਸਨੂੰ ਮੱਲ੍ਹੇਆਲ, ਪੱਕਾ-ਠੱਕਾ। ਖੇਤੀ-ਧੰਦੇ 'ਚ ਹੱਥ ਵਟਾਉਣ ਲਈ।

...ਵਰਾਂਡੇ 'ਚ ਆਇਆ ਪਿਆਰਾ ਕਾਮਰੇਡ ਪਹਿਲਾਂ ਕੁੱਤੇ ਨੂੰ ਘੁਰਕੀ ਮਾਰੂ। ਫੇਅਰ ਤੇਰੇ ਔਲ ਨੂੰ ਆਉ। ਓਦਾਂ ਵਾਕਫ਼ਕਾਰਾਂ ਨੂੰ ਉਹ ਉਥੇ ਖੜ੍ਹਾ ਖੜ੍ਹਾ ਆਖ ਛੱਡਦਾ—“ਆ ਜਾਓ, ਲੰਘ ਆਓ ਅੰਦਰ, ਡਰਦੇ ਕਿਉਂ ਅਾਂ। ਕੁੱਤਾ ਈ ਆ ਬਘਿਆੜ ਤਾਂ ਨਈਂ।” ਉਸ ਨਾਲ ਟਿੱਚਰ-ਟਕੋਰ ਕਰਨ ਆਲੇ ਕਈ ਵਾਰ ਉਸਨੂੰ ਆਖ ਵੀ ਛੱਡਦੇ ਆ—“ਅਹੀਂ ਨਈਂ ਤੁਹੀਂ ਡਰਦੇ ਅਾਂ, ਜਿੰਨ੍ਹਾਂ ਬੱਧਾ ਏ ਬੇ-ਜੁਬਾਨ ਐਥੇ। ਆਪਣੀ ਰਾਖੀ ਲਈ, ਵੱਡਿਓ ਕਾਮਰੇਡ!”

ਉਸ ਟੈਮ ਸੱਚ-ਮੁੱਚ ਪਿਆਰਾ ਛਿੱਥਾ ਜਿਹਾ ਪੈ ਜਊ। ਝੋਂਪ ਜਿਹਾ ਜਾਊ। ਕੀ ਦੱਸੇ ਅਗਲੇ ਨੂੰ ਪਈ ਟਾਈਗਰ ਓਥੇ ਕੇਚੁੀ ਰਾਖੀ ਲਈ ਬੱਧਾ ਪਿਆ—ਪਿਆਰੇ ਦੀ, ਗਿਆਨੀ ਜੀ ਦੀ ਜਾਂ ਫੇਅ ਕੋਠੀ ਆਪਣੀ ਦੀ ਰਾਖੀ ਕਰਦਾ ਏਹ! ਜਾਣਦੇ ਉਹ ਵੀ ਹੁੰਦੇ ਆ ਕੁੱਲ ਮਾਜਰਾ। ਪਈ—ਗਿਆਨੀ ਹੋਣੀਂ ਤਾਂ ਆਪੂੰ ਭੈਣ ਦੇ ਘਰ ਟਿਕਿਓ ਆ। ਉਹ ਵੀ ਪਿਆਰੇ ਦੇ ਜ਼ੋਰ ਪਾਉਣ 'ਤੇ ਈ ਮੰਨੇ ਸੀ ਏਥੇ ਆਉਣ ਨੂੰ। ਉਨ੍ਹਾਂ ਦਾ ਆਪਣਾ ਤਾਂ ਬਚਿਆ ਕੱਥ ਨਈਂ। ਨਾ ਘਰ-ਘਾਟ, ਨਾ ਮਾਲ-ਡੰਗਰ, ਨਾ ਬਾਲ-ਬੱਚਾ। ਚਾਰ ਕਿੱਲੇ ਪੈਲੀ ਉਹ ਵੀ ਉਨ੍ਹਾਂ ਦੇ ਬਾਪੂ ਦੇ ਨਾਂ ਹੋਣ ਕਰਕੇ ਬਚੀ ਰਈ, ਨਈਂ ਉਹ ਵੀ ਜਾਂਦੀ ਲੱਗਣੀ ਸੀ ਖੂਹ-ਖਾਤੇ।

ਰਤਨੀ ਆਪ ਕਦੇ ਇੰਗਲੈਂਡ, ਪੁੱਤਰ-ਧੀਆਂ ਪਾਸ, ਕਦੇ ਐਥੇ।

ਤੈਨੂੰ ਏਸ ਵਿਚਲੀ ਗੱਲ ਦਾ ਇਲਮ ਨਈਂ। ਤੈਨੂੰ ਉਹ ਜਾਣਦਾ ਵੀ ਹੈ ਨਈਂ। ਤੂੰ ਆਇਆ ਜੁ ਨਈਂ ਕਦੀ। ਮਿਲਿਆ ਜੁ ਨਈਂ ਕਦੇ ਦੋਨਾਂ 'ਚੋਂ ਕਿਸੇ ਨੂੰ, ਬਾਹਰ-ਅੰਦਰ ਵੀ।

ਬਰਾਂਡਿਉਂ ਉੱਤਰ ਪਿਆਰਾ ਤੇਰੇ ਤੱਕ ਆ ਪੁੱਜੂ। ਨਜ਼ਰ ਦੀ ਐਨਕ ਥਾਂ ਸਿਰ ਕਰਕੇ ਤੈਨੂੰ ਪੁੱਛੂ—“ਕੌਣ ਐਂ ਤੂੰ ਬਈ? ਕਿੱਥੋਂ ਆਇਆਂ...ਕਿਨੂੰ ਮਿਲਣਾ...ਕੀ ਕੰਮ ਅਾਂ...?”

ਏਨੇ ਸਾਰੇ 'ਕੌਠੇ ਸਵਾਲ ਇਕੋ-ਸਾਹੇ ਸੁਣ ਕੇ ਤੂੰ ਘਾਬਰੀਂ ਨਾ। ਬਿਨਾਂ ਝਿਜਕ ਦੱਸ ਦਈਂ, ਪਈ—ਮੈਂ ਪਰਮਜੀਤ ਅਾਂ ਹਰਸੀ ਪਿੰਡੋਂ। ਓਦਾਂ ਮੈਂ ਹੁਣ ਅੰਬਰਸਰ ਹੁੰਨਾਂ। ਪੜ੍ਹਾਉਨਾ ਅਾਂ ਓਥੇ ਵੱਡੀਆਂ ਜਮਾਤਾਂ ਨੂੰ। ਏਨੀਂ ਦਿਨੀਂ ਛੁੱਟੀਆਂ ਆ ਕਾਲਜਾਂ 'ਚ। ਹੁਣ ਮੈਂ ਝੀਂਗੜੀਂ ਅਾਂ ਮੁੰਨੇ ਖੰਡ ਲਈ। ਮਾਸਟਰ ਬਚਿੱਤਰ ਸੁੰਹ ਹੋਣਾਂ ਪਾਸ। ਉਹ ਮੇਰੇ ਮਾਮਾ ਜੀ ਆ।

ਮਾਸਟਰ ਜੀ ਦਾ ਨਾਂ ਸੁਣ ਕੇ ਉਹ ਇਕ-ਦਮ ਪਿਛਾਂਹ ਮੁੜ ਪਊ। ਤੈਨੂੰ ਵੀ ਮਗਰੇ-ਮਗਰ ਤੋਰ ਲਊ ਆਪਣੇ। ਬਰਾਂਡੇ 'ਚ ਪਈਆਂ ਕੁਰਸੀਆਂ 'ਚੋਂ ਕਿਸੇ 'ਤੇ ਬੈਠ ਜਾਣ ਦਾ ਇਸ਼ਾਰਾ ਕਰੂ। ਆਪ ਅੰਦਰ ਚਲਿਆ ਜਾਊ। ਪਹਿਲਾਂ ਪਾਣੀ ਲਿਆਊ ਤੇਰੇ ਲਈ, ਫੇਅਰ ਚਾਹ। ਉੱਖੜਿਆ ਸਾਹ ਟਿਕਾਣੇ ਕਰਕੇ ਫੇਅਰ ਤੈਨੂੰ ਪੁੱਛੂ—“ਹੁਣ ਦੱਸ ਚੰਗੀ ਤਰ੍ਹਾਂ ਕਿੱਦਾਂ ਦਾ ਕੰਮ ਐ ਤੇਰਾ।” ਤੂੰ ਆਪਣੇ ਕੰਮ ਦਾ ਵੇਰਵਾ ਦੱਸ ਦਈਂ ਸੰਖੇਪ 'ਚ ਜਾਂ ਵਿਸਥਾਰ ਨਾਲ। ਜਿੱਦਾਂ ਵੀ ਤੈਨੂੰ ਖ਼ਰਾ ਲੱਗੇ। ਪਿਆਰਾ ਏਸ ਗੱਲੇ ਬੜਾ 'ਸ਼ਿਆਰ ਆ। ਉਨ੍ਹੇ ਫੱਟ ਸਮਝ ਜਾਣੀਂ ਯੋਜਨਾ। ਪਹਿਲਾਂ ਵੀ ਕਈ ਸਾਰੇ ਲੋਕੀਂ ਆਏ ਗਏ ਆ ਉਦ੍ਢੇ ਕੋਅਲ। ਉਨ੍ਹੇ ਸਾਰੇ ਨਈਂ ਮਿਲਣ ਦਿੱਤੇ ਗਿਆਨੀ ਜੀ ਨੂੰ। ਉਹੀ ਮਿਲਣ ਦਿੱਤੇ ਜਿਨ੍ਹਾਂ ਦਾ ਕੰਮ-ਕਾਰ ਜਚਿਆ। ਬਾਕੀ ਦੇ ਅਖ਼ਬਾਰੀ ਮਾਲ ਸਮਝ ਕੇ ਬਰੰਗ ਈ ਕਰ ਛੱਡੇ। ਕਿਸੇ ਨੂੰ ਕਹਿੰਦਾ ਰਿਹਾ—ਗਿਆਨੀ ਜੀ ਢਿੱਲੇ ਆ। ਕਿਸੇ ਨੂੰ ਕਹਿੰਦਾ ਰਿਹਾ—ਉੱਚਾ ਬਓਤ ਬੋਲਣਾ ਪੈਣਾਂ, ਸੁਣਦਾ ਨਈਂ ਠੀਕ ਤਰ੍ਹਾਂ ਗਿਆਨੀ ਜੀ ਨੂੰ। ਕੇਵਲ ਮਾਸਟਰ ਨੂੰ ਵੀ ਉਹ ਉਈਂ ਟਰਕਾਉਣ ਲੱਗਾ ਸੀ ਬਾਹਰੋ-ਬਾਹਰ। ਉਨ੍ਹੇ ਵੀ ਜਾਣਦਾ ਨਈਂ ਸੀ ਪਿਆਰਾ। ਉਨ੍ਹੇ ਆਖਣ ਲੱਗਾ—“ਗਿਆਨੀ ਜੀ ਸੁਰਤ ਸਿਰ ਨਈਂ ਹੈਗੇ। ਥੋਹ-ਚੱਲ ਜਿਹੇ ਹੋ ਗਏ ਆ। ਤੂੰ ਲਿਖ ਕੇ ਰੱਖ ਜਾ। ਜਦ ਠੀਅਕ-ਠਾਕ ਲੱਗਣ ਗੇ ਦੋਹ-ਚੋਂਹ ਨੂੰ, ਮੈਂ ਦੇ ਦੁੰ ਉਨ੍ਹਾਂ ਨੂੰ ਤੇਰਾ ਕਾਗਤ। ਓਸਲੇ ਲਿਖ ਦੇਣਗੇ ਤੇਰੇ ਸਆਲ-ਜੁਆਵ।”

ਕੇਵਲ ਵੀ ਤੈਨੂੰ ਪਤਾਆ ਬੜੀ ਹੰਢੀ-ਵਰਤੀ ਚੀਜ਼ ਆ। ਪਹਿਲਾਂ ਤਾਂ ਚੁੱਪ ਕਰਕੇ ਖੜ੍ਹਾ ਰਿਆ, ਸੁਣਦਾ ਰਿਆ। ਫੇਅ ਜ਼ਰਾ ਕੁ ਪਲਟੀ ਜਿਹੀ ਮਾਰ ਕੇ ਘੇਰ ਲਿਆ ਉਨ੍ਹੇ—“ਕਾਮਰੇਡ ਪਿਆਰਾ ਸਿੰਘ ਜੀ, ਮੈਂ ਵਿਚ-ਵਿਚੋਲਿਆਂ ਰਾਹੀਂ ਇਬਾਰਤ ਨਈਂ ਜੇ ਲਿਖਣੀ। ਅੱਗੇ ਈ ਬੜਾ ਘਾਣ ਹੋ ਚੁੱਕਾ ਅਸਲ ਤੱਥਾਂ ਦਾ। ਪਾਰਟੀ-ਬਾਜ਼ੀ ਲੈ ਕੇ ਬਹਿ ਗਈ ਸਿਰੜੀ ਸੂਰ-ਵੀਰਾਂ ਨੂੰ। ਮੈਂ ਤਾਂ ਜਿਨ੍ਹਾਂ ਨੇ ਸੱਚ-ਮੁੱਚ ਦੀ ਘਾਲਣਾ ਘਾਲੀ ਐ ਆਪਣੇ ਲੋਕਾਂ ਲਈ, ਜਿਨ੍ਹਾਂ ਨੂੰ ਤਾਮਰ-ਪੱਤਰੀ ਚੌਧਰੀਆਂ ਨੇ ਪਿਛਲੀ ਪਾਲ 'ਚ ਸੁੱਟੀ ਰੱਖਿਆ, ਮੈਂ ਉਹਨਾਂ ਮੂੰਹੋਂ ਸੁਣ ਕੇ, ਉਹਨਾਂ ਦੀ ਹੱਡ-ਬੀਤੀ ਆਪ ਕਲਮਬੰਦ ਕਰਨੀ ਆਂ। ਏਸ ਕੰਮ ਲਈ ਮੈਨੂੰ ਦਿਨ ਛੱਡ ਕੇ ਭਾਮੇਂ ਮਹੀਨੇ ਭਰ ਦੀ ਚੌਕੀ ਕਿਉਂ ਨਾ ਭਰਨੀ ਪਏ।”

“ਚੰਗਾ ਭਾਈ ਜਿਮੇਂ ਤੂੰ ਕਹਿਨਾਂ, ਆ ਜਾ ਫੇਏ ਅੰਦਰ। ਓਥੇ ਬਹਿ ਜਾ ਬਰਾਂਡੇ 'ਚ। ਮੈਂ ਕੈੜੀ ਜਿਹੀ ਚਾਹ ਬਣਾਉਨਾਂ। ਕੈਮ ਕਰਦਾਂ ਗਿਆਨੀ ਜੀ ਨੂੰ, ਨਾਲੇ ਤੈਨੂੰ।” ਉਸਦੀ ਦਲੀਲ ਪਿਆਰੇ ਨੂੰ ਅੰਦਰੋਂ ਟੁੰਬ ਗਈ ਸੀ!!

ਫੇਅ ਪਤਾ ਕੇਵਲ ਨੇ ਇਕ-ਦੋ ਨਈਂ, ਪੂਰੇ ਅੱਠ ਦਿਨ ਬਾਤ-ਚੀਤ ਕੀਤੀ ਸੀ, ਗਿਆਨੀ ਜੀ ਨਾਲ। ਕਿੰਨਾ ਕਿੰਨਾ ਚਿਰ ਬੈਠੇ ਰਹਿੰਦੇ ਸੀ ਦੋਨੋਂ। ਕਦੀ ਅੰਦਰ ਕਮਰੇ 'ਚ, ਕਦੀ ਬਾਹਰ ਖੁੱਲ੍ਹੀ ਥਾਂ 'ਤੇ, ਕਦੀ ਕੋਠੀ ਪਿਛਵਾੜੀ। ਓਦਾਂ ਉਦ੍ਹਾ ਕੰਮ ਹੋਰ

ਤਰ੍ਹਾਂ ਦਾ ਸੀ, ਕੇਵਲ ਦਾ। ਉਨ੍ਹੇ ਨਾਵਲ ਲਿਖਣਾ ਸੀ, ਰਵਾਇਤ ਤੋਂ ਹੱਟ ਕੇ। ਬੰਗਾਲ-ਵੰਡ ਤੋਂ ਲੈ ਕੇ ਚੁਰਾਸੀ ਤੱਕ ਦੀ ਮੁਲਕ ਦੀ ਹੋਣੀ ਦਾ। ਉਨ੍ਹੇ ਲਿਖਤਾ ਫੇਅ। ਕਰਤੀਆਂ ਕਮਾਲਾਂ। ਤੈਨੂੰ ਪਤਾ ਆ ਈ ਹੋਣਾ। ਪੜ੍ਹਿਆ ਐ ਤੂੰ ਕਿ ਨਈਂ! ਜੇ ਨਈਂ ਪੜ੍ਹਿਆ, ਤਾਂ ਪੜ੍ਹੀਂ ਬਰ ਜ਼ਰੂਰ। ਤੈਨੂੰ ਕਿੰਨੀ ਸਾਰੀ 'ਮਦਾਦ ਮਿਲ ਜੂ ਗੀ, ਉਹਚੋਂ। ਉਂ ਤੇਰਾ ਕੰਮ ਹੋਰ ਕਿਸਮ ਦਾ। ਤੂੰ ਸ਼ੈਤ ਖੋਜ-ਖੂਜ ਕਰਨੀ ਆਂ, ਕਿਸੇ ਤਰ੍ਹਾਂ ਦੀ। ਤੈਨੂੰ ਤੱਥ ਚਾਹੀਦੇ ਆ ਲੜੀਵਾਰ। ਲੜੀਵਾਰ ਤੇ ਕਰਮਵਾਰ। ਜਿਨ੍ਹਾਂ 'ਚ ਰਤਾ-ਮਾਸਾ ਵੀ ਫੇਰ-ਬਦਲ ਨਾ ਹੋਵੇ। ਖੋਟ ਨਾ ਹੋਵੇ। ਏਦਾਂ ਦੀ ਆਂ ਨਾ। ਗਿਆਨੀ ਜੀ ਏਸ ਗੱਲੇ ਬੜੇ ਸਿਆਣੇ ਆਂ। ਹਾਲੀਂ ਪਿਆਰਾ ਕਈ ਵਾਰ ਮਾਰ ਜਾਂਦਾ ਐਧਰ-ਓਧਰ ਦੀ। ਪਰ, ਗਿਆਨੀ ਜੀ ਓਹੋ ਕੁਝ ਦੱਸਣਗੇ, ਜਿੰਦਾਂ ਹੋਈ-ਵਾਪਰੀ। ਲੈਅ ਤੈਨੂੰ ਇਕ ਵਾਕਿਆ ਦੱਸਾਂ। ਉਂ, ਚਿਰ ਹੋਇਆ ਏਸ ਗੱਲ ਨੂੰ। ...ਇਕ ਦਿਨ ਚਾਰ-ਪੰਜੇ ਜਣੇ ਬੈਠੇ ਸੀ ਖਬਨੀ ਕਿੱਥੇ। ਚੇਤੇ ਨਈਂ ਹੁਣ। ਹਾਂ ਸੱਚ, ਹੈਥੇ ਈ ਸੀ, ਹੈਸੇ ਈ ਬਰਾਂਡੇ 'ਚ। ਉਨ੍ਹੇ 'ਚ ਗੁਲਸ਼ਨ ਵੀ ਸੀ। ਕਾਮਰੋਡ ਗੁਲਸ਼ਨ, ਬਾਲਿਆਂ ਆਲਾ। ਉਹ ਸੀ ਬੜਾ ਸੁਗਲੀ। ਉਨ੍ਹੇ ਹਾਸੇ-ਹਾਸੇ 'ਚ ਪਿਆਰੇ ਨੂੰ ਮਾੜੀ ਜਿਹੀ ਆਰ ਲਾ 'ਇਤੀ। ਆਂਹਦਾ—“ਲਓ ਜੀ, ਹੋਰ ਤਾਂ ਸਾਰੇ ਡੋਲ-ਡਾਲ ਈ ਗਏ ਆ ਹੁਣ ਤਾਈਂ! ਜਥੇਦਾਰ ਵੀ ਸਾਡਾ ਮੰਜੇ 'ਤੇ ਈ ਆ। ਜੋਗਿੰਦਰ ਸੁੰਹ ਵੀ ਐਦਾਂ ਈ ਬੱਸ। ਚਰਨੀਂ ਵੀ ਬਾਅਰ-ਅੰਦਰ ਜਾਣ ਜੋਗਾ ਨਈਂ ਰਿਆ। ਪ੍ਰੀਤਮ ਵੀ ਜਾਣੋਂ ਅੱਜ-ਭਲਕ ਦਾ ਈ ਪ੍ਰਾਹੁਣਾ। ਗਿਆਨੀ ਹੋਣੀਂ ਵੀ ਦੇਖ ਲਓ, ਤੁਹਾਡੇ ਸਾਹਮਣੇ ਆਂ। ਮਸਾ ਫੜ-ਤੜ ਕੇ ਲਿਆਈ ਦੇ ਅੰਦਰੋਂ-ਬਾਹਰ। ਬੱਸ ਆਹ ਪਿਆਰਾ ਈ 'ਕੱਲਾ, ਕੈਮ-ਉੱਲ-ਕੈਮ। ਨਾ ਏਦਾ ਕੁਸ ਘਟਿਆ, ਨਾ ਵਧਿਆ। ਏਦੀ ਚਾਲ-ਢਾਲ, ਹੱਡ-ਗੋਡੇ, ਖਰੇ-ਭਲੇ ਆ ਹਜੇ ਤਾਈਂ।”

ਲਓ ਜੀ, ਆਪਣੀ ਸਿਫਤ-ਸਲਾਹ ਸੁਣ ਕੇ ਪਿਆਰਾ ਵੀ ਜਾਣੋਂ ਫੂਕ ਛਕ ਗਿਆ। ਪਹਿਲਾਂ ਤਾਂ ਹੱਸਦਾ ਹੱਸਦਾ ਰਿਆ, ਫੇਅ ਜਰਾ ਕੁ ਉਦਾਸ ਜਿਹਾ ਹੋ ਕੇ ਕਹਿਣ ਲੱਗਾ—“ਮੈਂ ਤੁਹਾਡੇ ਆਂਗੂ ਹੱਡ-ਗੋਡੇ ਨਈਂ ਤੁੜਆਏ, ਕਿਸੇ ਤੋਂ ਵੀ। ਨਾ ਗੋਰੀ ਪੁਲਸ ਤੋਂ, ਨਾ ਆਪਣੀ ਧਾੜ ਤੋਂ। ਤੁਹਾਨੂੰ ਤਾਂ ਕੋਈ ਜਦ ਚਾਹੇ, ਉਦੋਂ ਈ ਆ ਨੱਪਦਾ ਸੀ। ਦੱਸੋ, ਮੈਂ ਹੱਥ ਆਇਆਂ ਕਿਸੇ ਦੇ ਹੁਣ ਤਾਈਂ। ਜਿਲ੍ਹੇ ਭਰ ਦੀਆਂ ਮੋਟਰਾਂ-ਗੱਡੀਆਂ, ਘੋੜੀਆਂ-ਘੋੜੇ, ਜੋਰ ਲਾ ਕੇ ਹਟ ਗਏ, ਪਿਆਰੇ ਦੀ ਦੁੜਕੀ ਅੱਗੇ ਸਭ ਫੇਅਲ...।”

ਲਾਗੇ ਬੈਠੇ ਗਿਆਨੀ ਜੀ ਨੇ ਫੱਟ ਘੁਣਤਰ ਛੱਡਤੀ—“ਆਹੋ, ਦੁੜਕੀ ਤੇਰੀ ਨੂੰ ਗਰੀਸ ਜੁ ਮਿਲਦੀ ਰਹਿੰਦੀ ਸੀ, ਸਾਡੇ ਵੰਡੇ ਦੀ ਵੀ...।”

ਗਿਆਨੀ ਜੀ ਦੇ ਆਖੇ ਦੀ ਇਕ-ਦਮ ਕਿਸੇ ਨੂੰ ਸਮਝ ਨਾ ਲੱਗੀ। ਨਾ ਗੁਲਸ਼ਨ ਨੂੰ, ਨਾ ਮੈਨੂੰ, ਨਾ ਕਿਸੇ ਹੋਰਸ ਨੂੰ। ਸਾਨੂੰ ਚੁੱਪ ਜਿਹੇ ਦੇਖ ਕੇ ਉਹਨਾਂ ਰਹਿੰਦੀ-ਬਚਦੀ ਘੁੰਡੀ ਵੀ ਖੋਲ੍ਹ ਦਿੱਤੀ, ਜਰਾ ਕੁ ਰੁਕ ਕੇ—“ਲਓ ਜੀ, ਏਹ ਪਿਆਰਾ ਵੀ ਸਾਡਾ

ਬੜੀ ਕਮਾਲ ਦੀ ਸ਼ੈਅ ਆ। ਜਦ ਤਾਂ ਸਾਡੇ ਜੁੱਟ ਨੇ ਜਾਣਾ ਹੁੰਦਾ ਸੀ ਕਿਸੇ ਮੋਰਚੇ 'ਚ, ਕਿਸੇ ਸੱਤਿਆਗ੍ਰਹਿ ਲਈ। ਤਦ ਤਾਂ ਏਹ ਸਭ ਤੋਂ ਮੂਹਰੇ ਹੁੰਦਾ ਤੇ ਜਦ ਕਦੀ ਕਿਪਰੇ ਓਹੋ ਜੇਹੀ ਗੱਲ ਆਉਣੀ, ਫੜ-ਫੜੀਏ ਆਲੀ, ਮਾਰ-ਕੁੱਟ ਆਲੀ, ਏਹ ਭਾਈ ਓਸਲੇ ਈ ਕਿਪਰੇ ਛੂਅ-ਮੰਤਰ। ਅਸਲੋਂ ਈ ਗ਼ੈਬ। ਅਗਲੇ ਵਾਹ ਜਹਾਨ ਦੀ ਲਾਅ ਹਟਦੇ, ਏਹ ਕਦੀ ਕਿਸੇ ਦੇ ਹੱਥ ਨਈਂ ਸੀ ਆਇਆ। ਖ਼ਬਨੀ ਕਿੱਥੇ ਜਾ ਲੁਕਦਾ ਸੀ ਕੂੜੇ ਘੁਰਨੇ 'ਚ। ਲੁਕਿਆ-ਛੁਪਿਆ ਉਨ੍ਹੀਂ ਦਿਨੀਂ ਇਕ ਕੰਮ ਜ਼ਰੂਰ ਕਰਦਾ ਹੁੰਦਾ ਸੀ ਸਾਡੇ ਲਈ। ਸਾਡੇ ਘਰੀਂ-ਪਿੰਡੀਂ ਘੁੰਮ ਘੁੰਮ ਕੇ ਸਾਡੀਆਂ ਮਾਮਾਂ-ਦਾਦੀਆਂ ਨੂੰ ਕਹਿਣਾ—ਪਿੰਨੀਆਂ ਬਣਾਓ ਮੁੰਡਿਆਂ ਆਪਣਿਆਂ ਲਈ ਪਿੰਨੀਆਂ। ਮੈਂ ਦੇ ਕੇ ਆਉਂ ਸਭ ਨੂੰ। ਮੈਨੂੰ ਪਤਾ ਕੌਣ ਕੇੜੀ ਜੇਲ੍ਹ 'ਚ, ਕਿੱਥੇ ਆ। ਲਓ ਜੀ, ਮਾਮਾਂ ਸਾਡੀਆਂ ਨੇ ਏਨੂੰ ਪੀਪੇ ਭਰ ਫੜਾਉਣੇ, ਪਿੰਨੀਆਂ-ਪਜੀਰੀਆਂ ਦੇ। ਏਨੂੰ ਵਾਹ ਲਗਦੀ ਨੂੰ ਉੱਪੜਦੇ ਵੀ ਕਰਨੇ, ਬਚ-ਬਚਾਅ ਕਰਦੇ ਨੇ। ਪਰ, ਜੇ ਕੋਈ ਨਾ ਈ ਵਾਹ-ਪੇਸ਼ ਜਾਂਦੀ ਦਿਸੇ, ਤਾਂ ਬਣਿਆ ਮਾਲ ਖ਼ਰਾਬ ਨਈਂ ਸੀ ਹੋਣ ਦਿੰਦਾ। ਅਲਸੀ-ਮੂੰਗੀ 'ਚ ਰਲੇ ਤਰ-ਗਰਮ ਮੇਵੇ, ਦੇਸੀ-ਦਸੋਰੀ ਘੋਅ-ਬਿੰਦਾ ਸਾਰਾ ਈ ਸਮੇਟ ਜਾਂਦਾ ਸੀ ਤੇਜਾ ਸੂੰਹ ਨਾ' ਹਿੱਸਾ-ਪੱਤੀ ਰੱਖ ਕੇ।...ਕਿਉਂ ਬਈ ਏਦਾਂ ਈ ਹੁੰਦੀ ਸੀ ਨਾ ਪਿਆਰਾ ਸਿਆਂ...?"

ਸੱਚ-ਮੁੱਚ ਏਦਾਂ ਈ ਹੁੰਦੀ ਰਹੀ ਹੋਣ ਕਰਕੇ ਪਿਆਰਾ ਉਸ ਦਿਨ ਪਹਿਲਾਂ ਮਿੰਨ੍ਹਾਂ-ਮਿੰਨ੍ਹਾਂ ਹੱਸੀ ਗਿਆ ਸੀ, ਫੇਅਰ ਪੂਰਾ ਖੁੱਲ੍ਹ ਕੇ। ਨਾਲ ਦੀ ਨਾਲ ਦੇਖੀ ਵੀ ਗਿਆ ਸੀ ਗਿਆਨੀ ਜੀ ਵੱਲ ਨੂੰ, ਟੇਢੀ ਜੇਈ ਅੱਖੇ। ਓਦਾਂ, ਟੇਢੀ ਜਿਹੀ ਅੱਖੇ ਦੇਖਣ ਦਾ ਕਾਰਨ ਹੋਰ ਵੀ ਹੈਗਾ ਸੀ ਇਕ। ਉਨੂੰ ਤੇਜਾ ਸੂੰਹ ਨਾਲ ਆਪਣੀ ਗੰਢ-ਤੁੱਪ ਦੀ ਕਈ ਚਿਰ ਭਿਣਕ ਨਈਂ ਸੀ ਪੈਣ ਦਿੱਤੀ ਕਿਸੇ ਨੂੰ। ਗਿਆਨੀ ਜੀ ਨੂੰ ਵੀ ਨਈਂ। ਇਉਂ ਕਰਨ ਲਈ ਉਨੂੰ ਤੇਜਾ ਸੂੰਹ ਨੇ ਤਾਂ ਭਾਮੇਂ ਨਈਂ ਸੀ ਆਖਿਆ। ਪਰ, ਏਹ ਸਾਵਧਾਨੀ ਆਪੂੰ ਵਰਤੀ ਸੀ ਪਿਆਰੇ ਨੇ। ਤੇਜਾ ਸੂੰਹ ਦੇ ਇਨਾਮ-ਜਾਫ਼ਤਾ ਹੋਣ ਕਰਕੇ। ਉਨੂੰ ਬਾਗੀ ਐਲਾਨਿਆ ਹੋਣ ਕਰਕੇ। ਇਕ ਲੱਖ ਦੀ ਰਕਮ ਕਿਤੇ ਥੋੜੀ ਹੁੰਦੀ ਸੀ ਉਨ੍ਹੀਂ ਦਿਨੀਂ! ਏਹ ਤਾਂ ਗਿਆਨੀ ਜੀ ਅਰਗਿਆਂ, ਪਿਆਰੇ ਅਰਗਿਆਂ ਬੈਰ-ਥਾਹਾਂ, ਮਿੱਤਰਾਂ-ਪਿਆਰਿਆਂ ਉਨੂੰ ਤੱਤੀ ਵਾਅ ਤਕ ਨਈਂ ਸੀ ਲੱਗਣ ਦਿੱਤੀ, ਵੀਹ-ਇੱਕੀ ਸਾਲ। ਚੁਤਾਲੀ ਸੰਨ ਤੋਂ ਲੈ ਕੇ ਚੌਂਟ ਤੱਕ। ਏਨ੍ਹਾਂ ਵੀਹਾਂ-ਇੱਕੀਆਂ ਸਾਲਾਂ 'ਚ ਉਨੂੰ ਕੀ ਕੰਮ ਨਈਂ ਸੀ ਕੀਤਾ! ਕਿੱਥੇ ਨਈਂ ਸੀ ਗਿਆ?...ਅੱਠਤਾਲੀ ਸੰਨ ਦੀ ਪੈਪਸੂ ਮੁਜਾਰਾ ਲਹਿਰ ਸਿਖਰ 'ਤੇ ਲੈ ਗਏ ਸੀ ਤੇਜਾ ਸੂੰਹ-ਬੂਝਾ ਸੂੰਹ ਦੋਨੋਂ। ਗਹਿ-ਗੱਚ ਖੁੱਭੇ ਰਏ ਸੀ, ਆਪਣਾ ਬਚ-ਬਚਾਅ ਕਰਦੇ। ਇਕ ਪਾਸੇ ਵਾਹੀਕਾਰ, ਦੂਜੇ ਪਾਸੇ ਹਥਿਆਰਬੰਦ ਜ਼ੈਲਦਾਰ-ਜਾਗੀਰਦਾਰ-ਵਿਸਵੇਦਾਰ। ਉਨ੍ਹਾਂ ਦੀ ਪਿੱਠ ਪਿੱਛੇ ਰਿਆਸਤਾਂ। ਉਨ੍ਹਾਂ ਦੀ ਦਹਿਲ-ਦਹਿਸ਼ਤ ਰੋਕੇ ਬਿਨਾਂ ਸਰਦਾ ਨਈਂ ਸੀ। ਮਜਾਰੇ ਝੋਂਪ ਮੰਨਦੇ ਸੀ ਖਾਲੀ ਹੱਥੀਂ। ਤੇਜਾ ਸੂੰਹ-ਬੂਝਾ ਸੂੰਹ ਉਨ੍ਹਾਂ ਦੀ ਇੱਛਾ-ਮਨਸ਼ਾ ਫੱਟ ਤਾੜ ਗਏ। ਹਥਿਆਰ ਹੈਗੇ ਸਨ। ਇਕ ਤਰ੍ਹਾਂ ਨਾਲ ਏਹ

ਤੇਜਾ ਸੂੰਹ ਦੇ ਛੋਟੇ ਭਰਾ ਮੇਦਨ ਕੋਲ਼ੁ ਈ ਸਨ, ਅਕਾਲਗੜ੍ਹ। ਉਦ੍ਰੀ ਸਰਪ੍ਰਸਤੀ ਹੇਠ ਚਲਦੀ ਰਈ ਲਿਬਰੇਸ਼ਨ ਆਰਮੀ ਪਾਸ। ਏਹ ਆਰਮੀ ਸਰਹੱਦੀ ਪਿੰਡਾਂ 'ਚ ਪਹਿਰਾ ਦਿੰਦੀ ਰਈ ਸੀ। ਖੂਨ-ਖ਼ਰਾਬਾ ਰੋਕਦੀ ਰਈ ਸੀ ਦੋਨਾਂ ਭਾਈਚਾਰਿਆਂ 'ਚ ਆਪੋ-ਵਿਚ ਹੁੰਦਾ। ਸੁਰੱਖਿਆ-ਕਮੇਟੀਆਂ ਬਣਾ ਕੇ। ਹਥਿਆਰ ਮੇਦਨ ਸੂੰਹ ਨੇ ਲੱਭ-ਲਭਾ ਦਿੱਤੇ ਸੀ, ਉੱਪਰ-ਹੇਠਾਂ ਕਰਕੇ। ਏਨ੍ਹਾਂ ਹਥਿਆਰਾਂ ਦੀ ਛਾਂ ਹੇਠ ਮੇਦਨ ਸੂੰਹ ਦੇ ਜੋਟੀਦਾਰਾਂ, ਕਰੀਬ ਢਾਈ ਸੌ ਅਗਵਾ ਕੀਤੀਆਂ ਮੁਸਲਮਾਨ ਮੁਟਿਆਰਾਂ, ਪਹਿਲਾਂ ਬਰਾਮਦ ਕੀਤੀਆਂ ਕੋਟਲੇ ਆਲੇ ਤਾਰੇ-ਪਾਲੇ ਅਰਗੇ ਬਦਮਾਸ਼ਾਂ ਤੋਂ, ਫੇਅਰ ਅੱਪੜਦੀਆਂ ਕੀਤੀਆਂ ਰਾਵੀਉਂ ਪਾਰ ਉਹਨਾਂ ਦੇ ਵਾਲੀ-ਵਾਰਸਾਂ ਕੋਅਲ। ਸੰਤਾਲੀ ਦੀ ਵੱਢ-ਟੁੱਕ ਵੇਲੇ।

ਮਸਲਾ ਹੁਣ ਵੀ ਉਹੋ ਜਿਹਾ ਈ ਸੀ ਕਰੀਬ-ਕਰੀਬ। ਖੇਤ ਹੁਣ ਵੀ ਬਰਾਮਦ ਕਰਨੇ ਸੀ, ਅੱਵਲ ਖੋਹਣੇ ਸੀ ਪਹਿਲਾਂ ਹਥਿਆਰਬੰਦ ਜੁੰਡਲੀ ਤੋਂ, ਫੇਅਰ ਹਵਾਲੇ ਕਰਨੇ ਸੀ ਵਾਹੀਕਾਰਾਂ ਦੇ। ਵਾਹੀਕਾਰ ਸਿਰ-ਧੜ ਦੀ ਬਾਜ਼ੀ ਲਾ ਕੇ ਨਿੱਤਰ ਆਏ ਸੀ ਪਿੜ 'ਚ। ਇਸ ਪਿੜ ਦੀ ਰਾਖੀ ਐਮੋਂ ਖਾਲੀ ਹੱਥੀਂ ਕਿੰਨਾ ਕੁ ਚਿਰ ਹੁੰਦੀ! ਇਸ ਕੰਮ ਲਈ ਅਸਲੇ ਦੀ ਲੋੜ ਪੈ ਗਈ, ਅਸਲਾ ਕਾਫ਼ੀ ਸਾਰਾ ਹਟਮਾਂ ਪਿਆ ਸੀ, ਗੁਰਦਾਸਪੁਰ। ਏਹ ਪੁੱਜਦਾ ਕਿੱਦਾਂ ਮਾਲਵੇ 'ਚ! ਲਿਆਉਂਦਾ ਕੌਣ ਅਕਾਲਗੜ੍ਹੋਂ? ਤੇਜਾ ਸੂੰਹ-ਬੂਝਾ ਸੂੰਹ ਦੀ ਨਿਗਾਹ ਝੱਟ ਪਿਆਰੇ 'ਤੇ ਆ ਟਿਕੀ। ਲਗਦੇ ਹੱਥ ਉਨ੍ਹਾਂ ਸੁਨੇਹਾ ਭੇਜ ਦਿੱਤਾ ਮਲ੍ਹੇਆਲ। ਪਿਆਰਾ ਜਾਣੋਂ ਅਗਾਉਂ ਈ ਤਿਆਰ ਬੈਠਾ ਹੋਵੇ। ਇਨ੍ਹੇ ਫਿਰ ਉਹੀ ਦਾਅ ਵਰਤਿਆ ਪੁਰਾਣਾ। ਅਾਂਹਦਾ—“ਗਿਆਨੀ ਜੀ ਮੈਂ ਬੀਬੀ-ਭਾਪੇ ਨੂੰ ਮਿਲ ਆਮਾਂ ਪਿੰਡ। ਦੋਂਹ-ਦੋਂਹ ਦਿਨਾਂ 'ਚ ਆ ਜੂੰ।” ਗਿਆਨੀ ਜੀ ਨੇ ਨਾ ਕਦੀ ਪਹਿਲਾਂ ਰੋਕਿਆ ਸੀ ਉਨ੍ਹੇ, ਨਾ ਉਸ ਵਾਰ। ਉਹ ਅਗਲੇ ਦਿਨ ਤੜਕਸਾਰ ਮੱਲ੍ਹੇਆਲੋਂ ਤੁਰਿਆ, ਛਾਹ ਵੇਲੇ ਨੂੰ ਅਕਾਲਗੜ੍ਹ ਜਾ ਅੱਪੜਿਆ, ਮੇਦਨ ਸੂੰਹ ਕੋਲ। ਤੇਜਾ ਸੂੰਹ ਅਗਾਉਂ ਈ ਪੁੱਜ ਗਿਆ ਸੀ, ਗੁਰੀਲਾ ਦਸਤੇ ਸਮੇਤ।

ਮੇਦਨ ਸੂੰਹ ਕਥਲੋਰ ਆਲੇ ਜਾਗੀਰਦਾਰ ਦਾ ਸਫ਼ਾਇਆ ਪਹਿਲਾਂ ਕਰੂ ਸੀ। ਉਨ੍ਹੇ ਬੜੀ ਅੱਗ ਪਾਈਉਂ ਸੀ ਆਪਣੀ ਮਾਲਕੀ ਆਲੇ ਬਹੱਤਰ ਪਿੰਡਾਂ 'ਚ। ਕੋਈ ਗਰੀਬ-ਗੁਰਬਾ ਘੋੜੀ 'ਤੇ ਨਈਂ ਸੀ ਚੜ੍ਹ ਸਕਦਾ। ਕੰਮੀਂ-ਕਾਮਿਆਂ ਦੇ ਰਿਸ਼ਤੇਦਾਰ ਜੁੱਤੀ-ਕੱਪੜੇ ਵੀ ਰਾਵੀ ਪਾਰ ਲੰਘ ਕੇ ਈ ਪਾਉਂਦੇ। ਕੋਈ ਵੀ ਧੀ-ਭੈਣ ਉਦ੍ਰੀ ਮੈਲੀ ਨੀਤ ਦਾ ਸ਼ਿਕਾਰ ਹੋਏ ਬਿਨਾਂ ਜੁਆਨ ਨਈਂ ਸੀ ਹੁੰਦੀ। ਉਦ੍ਰੇ ਖੇਤ 'ਚੋਂ ਹਰੇ ਛੋਲੀਏ ਦਾ ਜਾੜ ਜਾਂ ਟਾਂਡੇ ਨਾਲੋਂ ਛੱਲੀ ਤੋੜਨ ਦੀ ਸਜ਼ਾ, ਪਿੰਡ ਦੇ ਬੋਹੜ-ਪਿੱਪਲ ਨਾਲ ਪੁੱਠਾ ਲਟਕਾਉਣ ਤੱਕ ਦੀ ਮਿਲਦੀ ਸੀ ਵਾਹੀਕਾਰ ਨੂੰ।

ਤੇਜਾ ਸੂੰਹ ਨੇ ਛੋਟੇ ਭਾਈ ਮੇਦਨ ਦੀ ਵਿਥਿਆ ਧਿਆਨ ਨਾਲ ਸੁਣੀ ਤੇ ਆਪਣੀ ਸੁਣਾਈ। ਮੋਰਚਾ ਐਨ ਸਿਖਰ 'ਤੇ ਸੀ। ਮੇਦਨ ਕਥਲੋਰੀਏ ਸ਼ਕਰ ਵੱਡੇ ਨੂੰ ਸੋਧਣ ਦਾ ਕੰਮ ਅਗਲੇ ਪੜ੍ਹਾਅ 'ਤੇ ਰੱਖਣਾ ਮੰਨ ਲਿਆ। ਉਨ੍ਹੇ ਆਪਣੇ ਜੁੱਟ ਦੇ

ਹਰਵਿੰਦਰ ਸੂੰਹ, ਆਤਮਾ ਸੂੰਹ ਕਿਰਤੀ, ਸਾਧੂ ਸੂੰਹ ਝੰਗੀ, ਮੁਹੈਣ ਸੂੰਹ, ਓਮ ਪ੍ਰਕਾਸ਼ ਅਣਪੜ੍ਹ ਨੂੰ ਨਾਲ ਲਿਜਾ, ਪੁਲਸ ਦੀਆਂ ਵਰਦੀਆਂ ਪਾਈਆਂ ਤੇ ਦੋ ਰਾਤਾਂ 'ਚ ਸੱਤਰ ਰਾਈਫਲਾਂ 'ਕੱਠੀਆਂ ਕਰ ਲਿਆਂਦੀਆਂ ਰੱਖਿਆ-ਕਮੇਟੀਆਂ ਤੋਂ। ਪਿੰਡ ਦੇ ਚੌਕੀਦਾਰ ਲੰਬੜਦਾਰ ਉਨ੍ਹਾਂ ਨਾਲ ਲਏ ਹੁੰਦੇ। ਉਨ੍ਹਾਂ ਨੂੰ ਕਿਹਾ ਜਾਂਦਾ-‘ਅਸਲਾ ਠਾਣੇ ਜਮ੍ਹਾਂ ਹੋਣਾਂ, ਉਥੋਂ ਲੈ ਆਇਓ ਕਲ੍ਹ-ਪਰਸੋਂ ਨੂੰ।’

ਆਪਣਾ ਕੰਮ ਮੁੱਕਦਾ ਕਰਕੇ ਮੇਦਨ ਸੂੰਹ ਸਾਰੇ ਗੁੱਟ ਸਮੇਤ ਮੁਜਾਰਾ ਲਹਿਰ 'ਚ ਜਾ ਸ਼ਾਮਲ ਹੋਇਆ ਸੀ ਲਾਲ ਪਾਰਟੀ 'ਚ ਰਲ ਕੇ, ਤੇ ਪਿਆਰਾ...ਪਿਆਰਾ ਤੇਜਾ ਸੂੰਹ ਦੇ ਦੱਸੇ-ਸਮਝਾਏ ਨਕਸ਼ੇ ਦੀ ਪੈਰਵੀ ਕਰਦਾ, 'ਕੱਠਾ ਕੀਤਾ ਅਸਲਾ ਗੁਰੀਲਾ ਦਸਤਿਆਂ ਦੀ ਛੱਤਰੀ ਹੇਠ ਦੱਸੇ ਟਿਕਾਣੇ 'ਤੇ ਅੱਪੜਦਾ ਕਰਕੇ ਮੁੜਿਆ ਸੀ ਮਲ੍ਹੇਆਲ, ਸੱਤੀਂ ਕੁ ਦਿਨੀਂ।

ਇਸ ਵਾਰ ਵਾਪਸ ਆਏ ਪਿਆਰੇ ਦਾ ਚਿਹਰਾ ਥੋੜ੍ਹਾ ਕੁ ਫ਼ਿਕਰਮੰਦ ਜਿਹਾ ਲੱਗਾ ਸੀ ਗਿਆਨੀ ਜੀ ਨੂੰ। ਉਨ੍ਹਾਂ ਸਪਾਟ ਪੁੱਛ ਲਿਆ—“ਕੀ ਗੱਲ ਪਿਆਰੇ ਬੀਬੀ-ਭਾਪਾ ਠੀਕ-ਠਾਕ ਤਾਂ ਹੈ ਨਾ! ਕੋਈ ਢਿੱਲਾ-ਮੱਠਾ ਤਾਂ ਨਈਂ ਉਨ੍ਹਾਂ 'ਚੋਂ?”

ਪਿਆਰੇ ਨੇ ਸਾਰੀ ਵਿਥਿਆ ਬਿਨਾਂ ਝਿਜਕ ਦੱਸ ਦਿੱਤੀ। ਓਹਲਾ ਰੱਖਣ ਕਾਰਨ ਮਨ 'ਤੇ ਪਿਆ ਬੋਝ ਹਲਕਾ ਕਰ ਲਿਆ ਸੀ ਸਾਰਾ।

ਅੱਗੋਂ ਗਿਆਨੀ ਜੀ ਪੂਰੇ ਖੁਸ਼-ਪ੍ਰਸੰਨ। ਰੋਸਾ-ਗੁੱਸਾ ਕਰਨ ਦੀ ਥਾਂ, ਉਸ ਨੂੰ ਜੱਫ਼ੀ 'ਚ ਘੁੱਟਦਿਆਂ ਆਖਿਆ ਸੀ—“ਬੱਸ ਹੁਣ ਤੂੰ ਪਾਸ। ਪਹਿਲੇ ਦਰਜੇ 'ਚ ਪਾਸ। ਤੇਜਾ ਸੂੰਹ ਤਿੰਨ ਸਾਲ ਮਿਲਟਰੀ ਸੈਂਸ ਪੜ੍ਹ ਕੇ ਚੜ੍ਹਿਆ ਸੀ ਅਗਲੀ ਜਮਾਤੇ, 'ਠਾਈ-ਉੱਨਤੀ 'ਚ। ਆਜ਼ਾਦ ਬੇਗ ਨਾਂ ਰੱਖ ਕੇ ਤਿਆਰ ਹੋਇਆ ਸੀ, ਐਹੋ-ਜੈਹੋ ਅੱਖੋ-ਭਾਰੇ ਕੰਮਾਂ ਲਈ, ਤੁਰਕੀ ਪੁੱਜ ਕੇ। ਤੂੰ...ਤੂੰ ਪਹਿਲੀ-ਪੱਕੀ 'ਚ ਪੜ੍ਹਦਾ-ਪੜ੍ਹਦਾ ਸਭ ਜਮਾਤਾਂ ਪਾਸ।”

ਗਿਆਨੀ ਜੀ ਵੱਲੋਂ ਮਿਲੀ ਥਾਪੀ ਪਿਆਰੇ ਨੂੰ ਉਸ ਦਿਨ ਹੋਰ ਵੀ ਉਦਾਸ ਕਰ ਗਈ। ਉਨ੍ਹਾਂ ਲੱਗਾ ਸੀ-‘ਓਦ੍ਰੇ 'ਚ ਅਜੇ ਕੁਸ਼ ਵੀ ਨਈਂ ਸੀ ਹੈਗਾ ਤੇਜਾ ਸੂੰਹ ਦੇ ਬਰਾਬਰ ਦਾ। ਤੇਜਾ ਸੂੰਹ ਤਾਂ ਮੁੱਢ-ਸ਼ੁਰੂ ਤੋਂ ਖੁੱਭਿਆ ਰਿਹਾ ਸੀ, ਕਿਸੇ ਨਾ ਕਿਸੇ ਲਹਿਰ 'ਚ, ਕਿਸੇ ਨਾ ਕਿਸੇ ਮੋਰਚੇ 'ਚ। ਪਹਿਲਾਂ ਗੁਰਦਵਾਰਾ ਸੁਧਾਰ ਲਹਿਰ, ਫੇਅ ਗ਼ਦਰ ਲਹਿਰ, ਫੇਅਰ ਪੈਪਸੂ ਮੋਰਚਾ। ਸਭ ਦਾ ਜੋੜ-ਤੋੜ ਆਜ਼ਾਦੀ ਸੰਗਰਾਮ। ਉਨ੍ਹੇ ਤਾਂ ਛੇ ਸਾਲ ਕੈਦ ਵੀ ਕੱਟੀ ਸੀ ਕੈਂਬਲਪੁਰ ਜੇਲ੍ਹ 'ਚ। ਰੂਸ ਤੋਂ ਆਉਂਦਿਆਂ ਈ ਫੜਿਆ ਗਿਆ ਸੀ 'ਠੱਤੀ-ਉਨਤਾਲੀ 'ਚ। ਤੇ ਉਹ ਆਪ...ਆਪ ਤਾਂ ਉਹ ਕਿਸੇ ਵੀ ਫੜ-ਪਕੜ 'ਚ ਕਦੀ ਹੱਥ ਨਈਂ ਸੀ ਆਇਆ। ਕਦੀ ਅੰਦਰ ਨਈਂ ਸੀ ਗਿਆ। ਉਹ ਤਾਂ ਅਜੇ ਤੱਕ ਸੁਣਦਾ-ਸਮਝਦਾ ਈ ਰਿਹਾ ਸੀ ਗਿਆਨੀ ਜੀ ਤੋਂ, ਬੂਝਾ ਸੂੰਹ ਬਾਬੇ ਤੋਂ, ਤੇਜਾ ਸੂੰਹ ਸੁਤੰਤਰ ਤੋਂ। ਹੋਰਨਾਂ ਆਇਆਂ-ਗਿਆਂ ਤੋਂ ਵੀ। ਉਹ ਮਲ੍ਹੇਆਲ ਆਇਆਂ ਦੀ ਸਭਨਾਂ

ਦੀ ਰਾਖੀ-ਦੇਖੀ ਤਾਂ ਕਰਦਾ ਈ ਕਰਦਾ ਸੀ, ਪਰ ਨਾਲ ਦੀ ਨਾਲ ਉਹਨਾਂ ਦੇ ਕਾਰ-ਵਿਹਾਰ, ਕੰਮ-ਕਿੱਤੇ, ਉੱਕਰਦਾ-ਬੀੜਦਾ ਵੀ ਰਿਹਾ ਸੀ ਆਪਣੇ ਚਿੱਤ-ਚੇਤੇ 'ਚ।...ਤੇਜਾ ਸੁੰਹ ਦਾ ਪਹਿਲਾ ਕਾਰਨਾਮਾਂ ਤਾਂ ਜਾਣੋਂ ਉਦ੍ਰੀ ਰੂਹ-ਜਾਨ 'ਚ ਖੁੱਭਿਆ ਪਿਆ ਸੀ। ਉਦੋਂ ਉਹ ਅਜੇ ਸਮੁੰਦ ਸੁੰਹ ਤੋਂ ਤੇਜਾ ਸੁੰਹ ਨਹੀਂ ਸੀ ਬਣਿਆ।

ਸਮੁੰਦ ਸੁੰਹ ਦਾ ਬਾਪ ਦੇਸਾ ਸੁੰਹ ਫੌਜ ਦੀ ਨੌਕਰੀ ਛੱਡ ਕੇ ਸਿੱਧਾ ਰਾਧਾ ਸੁਆਮੀ ਡੇਰੇ ਚਲਿਆ ਗਿਆ, ਆਗਰੇ। ਅਖੇ—'ਮੈਂ ਸਾਧ ਬਣਨਾਂ' ਉਥੇ ਕੋਈ ਗੱਲ ਨਾ ਬਣੀ ਤਾਂ ਪਿੰਡ ਮੁੜ ਆਇਆ ਅਲੂਣੇ। ਉਦ੍ਰੇ ਅੰਦਰਲੀ ਤੜਪ ਉਨੂੰ ਕਿਰਪਾਲ ਸੁੰਹ ਬਣਾ ਕੇ ਗੁਰਦਵਾਰਾ ਸੁਧਾਰ ਲਹਿਰ ਵੱਲ ਨੂੰ ਲੈ ਤੁਰੀ। ਉਦ੍ਰੇ ਘਰ ਅਕਾਲੀਆਂ-ਗ਼ਦਰੀਆਂ ਦੀ ਆਉ-ਗਸਤ ਖੂਬ ਵਧਣ ਲੱਗ ਪਈ। ਉਦ੍ਰੇ ਪਿੰਡ ਦੇ ਟਾਊਟ ਸ਼ੰਕਰ ਸੁੰਹ ਨੂੰ ਇਹ ਗੱਲ ਕਿਮੋਂ ਪਚਦੀ! ਉਨੂੰ ਚੁੱਕ-ਚੁਕਾ ਕੇ ਸਾਰੇ ਪਿੰਡ ਤੋਂ ਬਾਈਕਾਟ ਕੁਰਆ ਤਾਂ ਕਿਰਪਾਲ ਸੁੰਹ ਦੇ ਟੱਬਰ ਦਾ। ਦਿਲ ਛੱਡਣ ਆਲਾ ਕਿਰਪਾਲ ਸੁੰਹ ਵੀ ਹੈਨੀ ਸੀ। ਉਨੂੰ ਪਿੰਡੋਂ ਥੋੜ੍ਹਾ ਕੁ ਹਟਮੋਂ ਟਿੱਬੇ 'ਤੇ ਜਾ ਕੋਠੇ ਪਾਏ ਕੱਚੇ। ਤੇ ਨਾਂ ਰੱਖ ਲਿਆ ਆਪਣੇ ਡੇਰੇ ਦਾ ਅਕਾਲਗੜ੍ਹ।

ਕਿਰਪਾਲ ਸੁੰਹ ਦੇ ਜੁਆਨ ਹੁੰਦੇ ਪੁੱਤ ਸਮੁੰਦ ਸੁੰਹ ਨੂੰ ਸ਼ੰਕਰ ਸੁੰਹ ਰੋੜ ਆਂਗ੍ਰੀ ਰੜਕਣ ਲੱਗ ਪਿਆ। ਉਨੂੰ ਅੰਬਰਸਰੋਂ ਕੋਈ ਸੁਨੇਹਾ ਉਡੀਕੇ ਬਿਨਾਂ ਈ ਆਪਣਾ ਇਕ ਸੁਤੰਤਰ ਜੱਥਾ ਤਿਆਰ ਕਰ ਲਿਆ। ਆਪਣੇ ਹਲਕੇ ਦੇ ਮਹੰਤਾਂ ਨਾਲ ਟੱਕਰ ਲੈਣ ਦੀਆਂ ਵਿਉਂਤਾਂ ਬਣਨ ਲੱਗੀਆਂ। ਪਹਿਲਾ ਨੰਬਰ ਤੇਜਾ ਕਲਾਂ ਦਾ ਲੱਗਾ। ਤੇਜਾ ਕਲਾਂ ਦਾ ਗੁਰਦਵਾਰਾ ਭੋਰੇਦਾਰ ਡੇਰਾ ਸੀ ਇਕ ਤਰ੍ਹਾਂ ਦਾ। ਆਲੇ-ਦੁਆਲੇ ਪੱਕੀ-ਉੱਚੀ ਫਸੀਲ। ਪੂਰੀ ਕਿਲ੍ਹੇ-ਨੁਮਾ ਹੱਦ-ਬੰਦੀ। ਨਾਲ ਲਗਦੀ ਇਕ ਹਜ਼ਾਰ ਏਕੜ ਭੋਏਂ। ਮਾਲ-ਡੰਗਰ, ਵਾਹੀਕਾਰ ਸਭ ਦੇ ਘੁਰਨੇ ਫਸੀਲੋਂ ਅੰਦਰ।

ਮਿੱਥੇ ਦਿਨ 'ਤੇ ਕਾਰਵਾਈ ਕਰਨ ਲਈ ਆਸ-ਪਾਸ ਦੇ ਪਿੰਡਾਂ ਤੋਂ ਹੋਰ ਸਿੰਘ ਸੱਦ ਲਏ। ਉਨ੍ਹਾਂ ਦੇ ਖਾਣ-ਪੀਣ, ਲੰਗਰ-ਦੇਗ ਦਾ ਪ੍ਰਬੰਧ ਅਕਾਲਗੜ੍ਹ। ਪਾਣੀ ਦੇ ਪ੍ਰਬੰਧ ਲਈ ਤਿੰਨ ਖੂਹ ਸਨ ਅਲੂਣੇ ਪਿੰਡ 'ਚ। ਇਕ ਹਰਦੋਛੰਨੀ ਆਲੇ ਪਾਸੇ, ਦੂਜਾ ਗਿੱਲਾਂ ਦਾ ਖੂਹ ਦੱਖਣ ਵੰਨੀ, ਤੀਜਾ ਲਹਿੰਦੀ ਬਾਹੀ ਤੇਲੀਆਂ ਦਾ ਖੂਹ। ਸ਼ੰਕਰ ਸੁੰਹ ਟਾਊਟ ਫਿਰ ਹੋਛੇ ਕੰਮੀਂ ਉੱਤਰ ਆਇਆ। ਉਨੂੰ ਰਾਤੋ-ਰਾਤ ਤਿੰਨਾਂ ਖੂਹਾਂ 'ਚ ਤੂੜੀ ਸੁੱਟਆ ਦਿੱਤੀ, ਮੈਣਾਂ 'ਤ ਮਰੇ ਡੰਗਰਾਂ ਦੇ ਹੱਡ ਰੁੱਖਾਅ ਦਿੱਤੇ। ਓਧਰ ਕਿਰਪਾਲ ਸੁੰਹ, ਸਮੁੰਦ ਸੁੰਹ ਵੀ ਪੂਰੇ ਹੱਠੀ। ਉਨ੍ਹਾਂ ਆਪਣੇ ਘਰ ਦੇ ਵਿਹੜੇ 'ਚ ਖੂਹੀ ਪੁੱਟ ਲਈ ਕੱਚੀ। ਕੱਲਰੀ ਧਰਤੀ ਸੀ, ਵਿੱਗ ਕੋਈ ਡਿੱਗੀ ਨਾ। ਏਦ੍ਰਾ ਨਿੱਤਰਿਆ ਪਾਣੀ ਉਸ ਦਿਨ ਵੀ ਕੰਮ ਆਇਆ ਲੰਗਰ ਲਈ, ਆਉਂਦੇ ਦਿਨਾਂ 'ਚ ਵੀ।

ਅਗਲਾ ਕਾਰਜ ਡੇਰੇ ਅੰਦਰਲੀ ਬਾਹ ਪਾਉਣ ਦਾ ਸੀ। ਏਸ ਕੰਮ ਲਈ ਸਮੁੰਦ ਸੁੰਹ ਪੂਰਾ ਦਿਨ-ਪੂਰੀ ਰਾਤ ਲੰਮਾ ਪਿਆ ਰਿਆ ਕੰਧ 'ਚੇ ਚੜ੍ਹ ਕੇ ਸਿੱਧਾ ਸਪਾਟ, ਬਿਨਾਂ

ਹਿੱਲੇ-ਜੁਲੇ ਤੇ ਕਿਰਪਾਲ ਸੂੰਹ ਅੰਦਰ ਜਾ ਪੁੱਜਾ ਡੇਰੇ ਦੇ ਵੈਰਾਗੀ ਸਾਧ ਬਣ ਕੇ। ਵਿਦਵਾਨ ਤਾਂ ਹੈਗਾ ਈ ਸੀ ਉਹ। ਸੰਸਕ੍ਰਿਤ ਆਉਂਦੀ ਸੀ, ਬ੍ਰਿਜ-ਭਾਸ਼ਾ ਆਉਂਦੀ ਸੀ ਚੰਗੀ ਤਰ੍ਹਾਂ ਤੇ ਸਾਧ-ਭਾਸ਼ਾ ਵੀ। ਉਨ੍ਹੇ ਗੱਲੀਂ ਬਾਤੀਂ ਕਾਇਲ ਛੱਡ ਕੇ ਮੋਹਤ ਕਰ ਲਿਆ ਮਹੰਤ ਨੂੰ ਆਪਣੇ 'ਤੇ, ਤੀਜਾ ਪਹਿਰ ਮੁੱਕਦਿਆਂ ਕਰਦਿਆਂ। ਅੱਗੇ ਚੌਥਾ ਪਹਿਰ ਵਿਸ਼ਰਾਮ ਦਾ ਸਮਾਂ। ਮਹੰਤ ਨੇ ਕਿਰਪਾਲ ਸੂੰਹ ਨੂੰ ਸੋਹਣੇ, ਸਜੇ-ਪਜੇ ਭੇਰੇ ਦੀ ਪੇਸ਼ਕਸ਼ ਕੀਤੀ। ਕਿਰਪਾਲ ਸੂੰਹ ਨੇ ਸਵੀਕਾਰ ਨਾ ਕੀਤੀ। ਉਨ੍ਹੇ ਕਿਹਾ—“ਅਸੀਂ ਕੇੜਾ ਸੌਣਾਂ! ਅਸੀਂ ਤਾਂ ਬੰਦਗੀ ਕਰਨੀ ਆ ਪ੍ਰਭੂ ਦੀ ਰਾਤ ਭਰ। ਸਾਡਾ ਆਸਣ ਡੇੜੀ 'ਚ ਈ ਲੱਗਣ ਦਿਓ।”

ਅੱਗੋਂ ਮਹੰਤ ਹੋਣੀਂ ਹੋਰ ਵੀ ਮਤੀਹ, ਹੋਰ ਵੀ ਬਾਗੋਂ-ਬਾਗ।

ਅਗਲੇ ਦਿਨ ਦੇ ਪਹਿਲੇ ਪਹਿਰ ਜਦ ਹਲ-ਹੜਨਾੜੀਆਂ ਅੰਦਰੋਂ ਬਾਅਰ ਕੱਢਣ ਲਈ ਵੱਡਾ ਦਰਵਾਜ਼ਾ ਖੁੱਲ੍ਹਿਆ-ਬੰਦ ਹੋਇਆ, ਤਾਂ ਡੇੜੀ 'ਚ ਟਿਕੇ ਕਿਰਪਾਲ ਸੂੰਹ ਨੇ ਚਾਬੀਆਂ ਦੀ ਸੂਹ ਰੱਖੀ। ਜ਼ਰਾ ਕੁ ਟਿਕ-ਟਿਕਾ ਹੋਏ 'ਤੇ ਉਨ੍ਹੇ ਚਾਬੀਆਂ ਆਪਣੇ ਕਾਬੂ 'ਚ ਕਰ ਲਈਆਂ। ਸਵੇਰ-ਸਾਰ ਸਮੁੰਦ ਸੂੰਹ ਵੀ ਪੁੱਜ ਗਿਆ ਵੱਡਾ ਜੱਥਾ ਲੈ ਕੇ। ਉਨ੍ਹੇ ਬਾਅਰੋਂ ਇਸ਼ਾਰਾ ਮਾਰਿਆ। ਕਿਰਪਾਲ ਸੂੰਹ ਨੇ ਜਿੰਦੇ-ਕੁੰਡੇ ਖੋਲ੍ਹੇ। ਜੱਥਾ ਜੈਕਾਰੇ ਮਾਰਦਾ ਅੰਦਰ। ਥੋੜ੍ਹੇ ਕੁ ਸਿੰਘ ਭੋਰਿਓਂ ਬਾਹਰ ਖਿੱਚ ਲਿਆਏ ਮਹੰਤ ਨੂੰ, ਉਦ੍ਢੇ ਹੱਥ-ਪੈਰ ਬੰਨ੍ਹ ਕੇ। ਬਾਕੀ ਦਿਆਂ ਨੇ ਚੌਕਸੀ ਰੱਖੀ। ਹਥਿਆਰ ਕੋਈ ਹੈਅ ਨਹੀਂ ਸੀ ਮਹੰਤ ਕੋਲ। ਮੁਕਾਬਲਾ ਹੋਇਆ ਕੋਈ ਨਾ। ਬਾਹਰ ਆਇਆ ਮਹੰਤ ਕਿਰਪਾਲ ਸੂੰਹ 'ਤੇ ਖਿਝੇ-ਕਲਪੇ। ਕਚੀਚੀਆਂ ਵੱਟੇ। ਆਖੇ—“ਕੁੱਤਿਆਂ ਤੋਂ ਤੁੜਆਉਣਾ ਸੀ ਤੈਨੂੰ, ਪਹਿਲੋਂ ਪਤਾ ਲੱਗਦਾ ਤਾਂ।’ ਰੋਂਦੇ ਵਿਲਕਦੇ ਨੇ ਉਨ੍ਹੇ ਪੁਲਸ ਸੱਦ ਲਈ। ਗੁਰਦੁਆਰਾ ਸੁਧਾਰ ਲਹਿਰ ਜੋਰਾਂ 'ਤੇ ਸੀ। ਡਰਦੀ ਪੁਲਸ ਨੇ ਹੋਰ ਕੋਈ ਚਿੰਜੜੀ ਛੇੜੀ ਨਾ।

ਇਕ ਮੋਰਚਾ ਫੜ੍ਹੇ ਸੀ। ਸਮੁੰਦ ਸੂੰਹ ਦੇ ਜੱਥੇ ਦਾ ਅਗਲਾ ਪੜ੍ਹਾਅ ਓਠੀਆਂ ਪਿੰਡ ਦਾ ਡੇਰਾ ਸੀ।

ਇੱਕੀ ਸੰਨ ਦੀ ਅੱਠ ਸਤੰਬਰ ਨੂੰ ਸਮੁੰਦ ਸੂੰਹ ਦੇ ਸੁਤੰਤਰ ਜੱਥੇ ਦੀ ਪਹਿਲੀ ਤੇਜਾ ਕਲਾਂ ਦੀ ਜਿੱਤ ਨੇ, ਉਸ ਦੇ ਨਾਂ ਨੂੰ ਵੀ ਬਦਲ ਕੇ ਤੇਜਾ ਸੂੰਹ ਬਣਾ ਦਿੱਤਾ ਸੀ, ਤੇਜਾ ਸੂੰਹ ਸੁਤੰਤਰ।

ਪਿਆਰਾ ਇਹ ਸਾਰਾ ਮਾਜਰਾ ਤੈਨੂੰ ਵੀ ਦੱਸੂ। ਸਮੁੰਦ ਸੂੰਹ ਦਾ ਨਮਾਂ ਨਾਂ ਲੈਣ ਲੱਗਾ ਉਹ ਵਿਚ-ਵਿਚ ਟੱਪਣਾ ਵੀ ਖਾਊ। ਪਹਿਲਾਂ ਸਮੁੰਦ ਸੂੰਹ ਆਖੂ, ਫੇਅਰ ਠੀਕ ਕਰੂ ਦੂਜੀ ਵਾਰ। ਨਾਲ ਦੀ ਨਾਲ ਦੇਖੀ ਵੀ ਜਾਊ ਤੇਰੀ ਅੱਲ ਨੂੰ ਟੇਢੀ ਜੇਈ ਅੱਖੇ। ਤੂੰ ਛਿੱਥਾ ਨਾ ਪਾਈਂ। ਇਹ ਆਦਤ ਆ ਉਦ੍ਢੀ। ਤੇਰੇ ਨਾਲ, ਬਾਤ-ਚੀਤ ਕਰਦੇ ਨੇ ਉਨ੍ਹੇ ਦੋ-ਤਿੰਨ ਵਾਰ ਅੰਦਰ ਵੀ ਜਾਣਾ ਉੱਠ ਕੇ, ਕਮਰੇ 'ਚ। ਗਿਆਨੀ ਜੀ ਨੂੰ ਬਾਹਰ ਲਿਆਉਣ ਲਈ ਆਸਰਾ ਦੇ ਕੇ। ਜੇ ਉਹ ਉੱਠੇ ਪਏ ਹੋਣਗੇ ਤਾਂ। ਜੇ ਅਜੇ ਲੰਮੇ ਈ ਪਏ

ਹੋਏ ਅੱਖਾਂ ਮੀਟੀ ਤਾਂ ਉਹ ਫੇਅਰ ਮੁੜ ਕੇ ਆ ਬੈਠੂ ਤੇਰੇ ਲਾਗੇ। ਤੈਨੂੰ ਆਪੂ—“ਗਿਆਨੀ ਜੀ ਤਾਂ ਅਜੇ ਜਾਗੇ ਨਈਂ, ਤੂੰ...ਤੂੰ... ਅੱਛਾ ਜਿੰਦਾਂ ਤੇਰੀ ਮਰਜ਼ੀ...। ਕਹੋ ਤਾਂ 'ਠਾਲ ਲੈਨੇ ਆਂ...। ਨਈਂ ਓਨਾ ਚਿਰ ਐਂ ਕਰ ਤੂੰ ਯਾਰ ਮੇਰੇ ਦਾ ਹਾਲ-ਚਾਲ ਸੁਣਾ, ਬਚਿੱਤਰ ਮਾਹਟਰ ਦਾ। ਮਾਮੋਂ ਆਪਣੇ ਦਾ। ਸੁਣਿਆ ਨਿਗਾਹ ਬਓਤ ਕਮਜ਼ੋਰ ਹੋ ਗਈ ਆ ਉਦ੍ਰੀ। ਹੋ ਗਈ ਹੋਣੀ ਆ ਭਾਈ। ਕੰਜਰ ਦੇ ਸੂਰਤੇ ਨੇ ਕਹਿਰ ਵੀ ਸਿਰੇ ਦਾ ਢਾਇਆ ਸੀ ਏਦ੍ਰੇ 'ਤੇ। ਸੂਰਤਾ ਸੁੰਹ ਡਿਪਟੀ ਨੇ। ਸਹੁਰੀ ਦਾ ਆਪੂ ਵ੍ਰਾਉਂਦਾ ਸੀ ਲਿੱਤਰ। ਸਾਹ ਲੈ ਲੈ ਕੇ। ਸਿਰੂ-ਬੰਦ, ਘੋਟਣੇ, ਬਿਜਲੀ ਕਰੰਟ ਤਾਂ ਕੁੱਤੀ ਦਾ ਪੁੱਤ ਹਰੋਜ ਲਾਉਂਦਾ ਰਿਆ। ਨਾ ਏਦ੍ਰੇ ਗੰਡੇ-ਗਿੱਟੇ ਕੰਮ ਦੇ ਰਹਿਣ ਦਿੱਤੇ ਨਾ ਮੌਰ-ਕੂਹਣੀਆਂ, ਨਾ ਅੱਖਾਂ। 'ਜ਼ਾਰ-ਜ਼ਾਰ ਵਾਟ ਦੇ ਲਾਟੂ ਏਦ੍ਰੀਆਂ ਅੱਖਾਂ ਅੱਗੇ ਬਾਲੂ ਰੱਖਣੇ ਸਾਰੀ ਸਾਰੀ ਰਾਤ। ਆਪੂ ਦਾਰੂ ਨਾਲ ਗੁੱਟ ਹੋਏ ਨੇ ਬੈਠਾ ਰਹਿਣਾ ਏਦ੍ਰੇ ਲਾਗੇ, ਤੜਕਸਾਰ ਤਾਈਂ। ਨਾਲ ਨਾਲ ਮਾਰ-ਕੁੱਟ, ਨਾਲ ਨਾਲ ਪੁੱਛ-ਗਿੱਛ। ਉਨ੍ਹੇ ਆਖਣਾ—“ਦੱਸ ਬੁਝਾ ਸੁੰਹ, ਦਰਸ਼ਨ ਖਟਕੜ, ਗਿਆਨ ਸੰਘਾ, ਜੈਮਲ ਪੱਡਾ, ਬਲਦੇਵ ਮਾਨ ਕਿੱਥੇ ਮਿਲਦੇ ਆ ਤੈਨੂੰ। ਹੋਰ ਕੌਣ ਕੌਣ ਆ ਤੇਰੀ ਪਾਲਟੀ 'ਚ ਐਧਰਲਾ। ਹੁਣ ਕੀ ਰਣਨੀਤੀ ਆ ਤੁਹਾਡੀ, ਹਥਿਆਰ ਕਿੱਥੋਂ ਮਿਲਦੇ ਆ ਤੁਾਨੂੰ। ਕੇੜਾ-ਕੇੜਾ ਬੇਸ-ਏਰੀਆ ਨਮਾਂ ਖੜ੍ਹਾ ਕੀਤਾ। ਦੱਸ ਦੇ ਮਾਹਟਰਾ ਦੱਸ ਦੇ ਸਿੱਧੀ ਤਰ੍ਹਾਂ, ਨਈਂ ਤਾਂ ਘਾਣ-ਬੱਚਾ ਪੀੜ ਕੇ ਰੱਖ ਦਉਂ।”

ਓਅ ਤਾਂ ਸਾਰੇ ਡਿਪਟੀ ਐਹੋ-ਜੇਹੇ ਈ ਹੁੰਦੇ ਹੋਣੇ ਆਂ, ਪਰ ਉਹ ਸਹੁਰੀ ਦਾ ਬਾਹਲਾ ਈ ਡਰਾਮੇ-ਬਾਜ਼ ਸੀਗਾ। ਉਨ੍ਹੇ ਕਿਸੇ ਕਿਸੇ ਦਿਨ ਮਾਹਟਰ ਹੋਣਾਂ ਲਈ ਚਾਹ-ਬਿਸਕੁਟ ਲੈਂਦੇ ਆਉਣਾ। ਆਉਂਦਿਆਂ ਬੜੇ ਮੋਹ-ਤੇਹ ਨਾਲ ਗੱਲਾਂ ਕਰਨ ਲੱਗ ਪੈਣਾ। ਕਹਿਣਾ—‘ਮਾਸਟਰ ਜੀ, ਤੁਹੀਂ ਮੇਰੇ ਪਿਓ ਸਮਾਨ ਹੈਗੇ ਓ। ਮੇਰਾ ਬਾਪ ਵੀ ਮਾਹਟਰ ਆ ਅੰਬਰਸਰ। ਮੈਨੂੰ ਬੜੀ ਇੱਜ਼ਤ ਹੈਗੀ ਤੁਾਡੇ ਕਿਸਬ ਦੀ। ਜਦ ਮੈਂ ਤੁਾਡੇ 'ਤੇ ਹੱਥ ਚੁੱਕਦਾਂ ਤਾਂ ਬੜੀ ਸ਼ਰਮ ਆਉਂਦੀ ਆ ਮੈਨੂੰ। ਪਰ ਕੀ ਕਰਾਂ ਡੀਟੀ ਸਾਲੀ ਐਹੋ ਜੇਈ ਕੁੱਤੀ ਆ ਮੇਰੀ। ਮੇਰੀ ਮੰਨੋਂ ਤਾਂ ਦੋ-ਚਾਰ ਨਾਂ ਦੱਸ ਛੱਡੋ। ਏਨੇ ਨਾ' ਮੇਰੀ ਵੀ ਜਾਨ ਸੌਖੀ ਹੋ ਜਾਉ, ਤੁਾਡੀ ਵੀ। ਤੁਹੀਂ ਕ੍ਰਾਨੂੰ ਅੱਖੇ ਹੁੰਨੇ ਆਂ, ਤਕਲੀਫਾਂ ਝਲਦੇ ਆਂ ਐਨੀਆਂ, ਐਸ ਉਮਰੇ।’

ਉਸ ਦਿਨ ਬਚਿੱਤਰ ਸੁੰਹ ਨੇ ਵੀ ਚੁੱਪ ਕੀਤੇ ਰਹਿਣਾ। ਨਹੀਂ ਹੋਰਨੀਂ ਦਿਨੀਂ ਉਹ ਉਦ੍ਰੀ ਭਾਜੀ ਨਾਲੋ-ਨਾਲ ਮੋੜਦਾ ਰਹਿੰਦਾ ਸੀ-ਜਿੰਦਾਬਾਦ ਦੇ ਨਾਹਰੇ ਮਾਰਦਾ।

ਏਦਾਂ ਈ ਕਿਸੇ ਹੋਰ ਦਿਨ ਡਿਪਟੀ ਨੇ ਚਾਹ-ਬਿਸਕੁਟਾਂ ਦੀ ਥਾਂ ਦੁੱਧ-ਬਰਫ਼ੀ ਲਿਆ ਕੋਈ ਹੋਰ ਤਰ੍ਹਾਂ ਦੀ ਗੱਲ ਛੇੜ ਲੈਣੀ। ਉਨ੍ਹੇ ਆਖਣਾ—‘ਮਾਹਟਰ ਜੀਈ, ਦੂਜੇ ਵੀ ਤਾਂ ਤੁਾਡੇ ਈ ਭੈਣ-ਭਰਾ ਆ, ਦੂਜੇ ਕੌਮਨਿਸਟ। ਉਹ ਚੰਗੇ ਭਲੇ ਫਿੱਟ ਹੋਏ ਬੈਠੇ ਆਂ, ਉੱਪਰ ਵੀ ਹੇਠਾਂ ਵੀ। ਤੁਾਨੂੰ ਕ੍ਰਾਤੋਂ ਮਰਨ-ਮਿੱਟੀ ਚੜ੍ਹੀਉ ਆ। ਨਾ ਤਾਨੂੰ ਮਲਕਾ-ਮਾਉਂਟਬੈਟਨ ਖਰੇ ਲਗਦੇ ਸੀ, ਨਾ ਹੁਣ ਨਹਿਰੂ ਰਾਜ ਹਜ਼ਮ ਹੁੰਦਾ! ਮੇਰੀ ਮੰਨੋਂ ਤੁਹੀਂ ਆਪੂ ਵੀ ਸੰਭਲੋ, ਹੋਰਨਾਂ ਨੂੰ ਵੀ ਸਮਝਾਓ ਆਪਣੇ ਜੋਟੀਦਾਰਾਂ ਨੂੰ। ਨਹੀਂ, ਉਹੀ

ਹਾਲ ਕਰੂੰ ਮੈਂ ਤ੍ਰਾਡਾ ਵੀ ਜੋ ਤ੍ਰਾਡੇ ਪ੍ਰਾਤ੍ਰੂਆਂ ਦਾ ਕੀਤਾ। ਜੀਤ-ਤਰਲੋਚਨ ਦਾ। ਦੇਖ ਲਓ, ਕਿੰਦਾਂ ਭੰਗ ਦੇ ਭਾਅ ਰੋਲੇ ਆ ਦੋਨੋਂ।

ਨਾਲੋ ਨਾਲ ਡਰਾਵਾ, ਨਾਲੋ ਨਾਲ ਨਸੀਅਤਾਂ।

ਬਚਿੱਤਰ ਉਚ੍ਰੀ ਲੁੰਬੜ-ਚਾਲ ਐਨ ਖਰੀ ਤਰ੍ਹਾਂ ਸਮਝਦਾ ਸੀ। ਜਿਹੋ ਜੇਹਾ ਕੋਰਾ ਜਵਾਵ ਉਹ ਹੋਰਨੀਂ ਦਿਨੀਂ ਦਿੰਦਾ, ਉਹੋ ਜਿਆ ਉਸ ਦਿਨ ਵੀ ਦੇ ਛੱਡਦਾ, ਠੋਕ ਕੇ।

ਉਸੇ ਵੇਲੇ ਸੂਰਤੇ ਦੀ ਮਾਰ-ਕੁੱਟ, ਠੋਡੇ-ਠੁੱਬੇ, ਗਾਲ੍ਹੀ-ਗਲੋਚ ਦਾ ਸਿਲਸਲਾ ਫਿਰ ਤੋਂ ਸ਼ੁਰੂ।

ਏਅਸ ਪੇਏ ਦੇ ਪੁੱਤ ਨੇ ਵੀ ਛੱਡਿਆ ਛੱਕਾ ਨਈਂ ਏਚ੍ਰੀ ਦੇਹ 'ਚ। ਏਅਸ ਮਾਈ ਦੇ ਲਾਲ ਨੇ ਵੀ ਅੱਖਰ ਤਕ ਨਈਂ ਕਿਰਨ ਦਿੱਤਾ ਆਪਣੇ ਬੁੱਲ੍ਹਾਂ 'ਚੋਂ।

ਬੱਲੇ ਨੀ ਭਜਨ ਕੌਰੇ, ਪੁੱਤ ਕਾਚ੍ਰਾ ਜੰਮਿਆ ਤੂੰ...ਤੂੰ ਤਾਂ ਸ਼ੇਰ ਜੰਮ ਤਾ ਕਿ ਬੱਬਰ ਸ਼ੇਰ...

ਹਾਲ ਪਿਆਰੇ ਨੇ ਤੇਤੋਂ ਪੁੱਛਿਆ ਸੀ ਬਚਿੱਤਰ ਸੁੰਹ ਮਾਸਟਰ ਦਾ, ਦੱਸ ਦਿੱਤਾ ਆਪ। ਏਹ ਮਜ਼ਬੂਰੀ ਆ ਉਚ੍ਰੀ। ਉਹਤੋਂ ਰਿਹਾ ਨਈਂ ਜਾਂਦਾ। ਉਚ੍ਰਾ ਅੰਦਰਲਾ ਜਿਮੋਂ ਉਬਾਲਾ ਮਾਰ ਉੱਠਦਾ, ਇਕ-ਦਮ। ਉਚ੍ਰੇ ਅੰਦਰ ਖੋਹ-ਖਿੱਚ ਜਿਹੀ, ਕਸ਼ਮਕਸ਼ ਜਿਹੀ ਹੋਣ ਲੱਗ ਪੈਂਦੀ ਇਕ ਤਰ੍ਹਾਂ ਦੀ। ਇਕ ਪਾਸੇ ਆਦਰਸ਼ ਦੂਜੇ ਪਾਸੇ ਜੁਲਮ। ਇਕ ਪਾਸੇ ਮਕਤੂਲ ਦੂਜੇ ਪਾਸੇ ਕਾਤਲ। ਮਰਨ ਵਾਲਾ ਵੀ ਮਾਨੁੱਖ, ਮਾਰਨ ਵਾਲਾ ਵੀ ਮਾਨੁੱਖ। ਦੋਨਾਂ ਵਿਚਕਾਰ ਬਓਤ ਵੱਡਾ ਪਾੜਾ। ਗਹਿ-ਗੱਚ ਖਿੱਚੋਤਾਣ, ਬੇ-ਹੱਦ ਖਤਰਨਾਕ ਜੰਗ। ਇਸ ਜੰਗ ਅੰਦਰ ਖੂਨ ਈ ਖੂਨ, ਗਰਦ ਈ ਗਰਦ, ਧੂੰਆਂ ਈ ਧੂੰਆਂ। ਬੱਸ ਏਹ ਈ ਧੂੰਆਂ ਪਹਿਲਾਂ ਉਸਦੀਆਂ ਅੱਖਾਂ 'ਚ ਜਾ ਪੱਸਦਾ, ਫੇਅਰ ਵਗਣ ਲਗਦਾ ਬਾਹਰ ਵੱਲ ਨੂੰ, ਪਰਲ-ਪਰਲ ਕਰਕੇ। ਹਉਕੇ-ਸਿਸਕੀਆਂ ਵੀ ਸੁਣਨ ਲੱਗ ਪੈਂਦੇ ਆ ਅਗਲੇ ਨੂੰ।

ਹੁਣ ਵੀ ਉਚ੍ਰੇ ਨਾਲ ਏਦਾਂ ਈ ਹੋਣੀ ਆਂ। ਤੂੰ ਘਾਬਰੀਂ ਨਾ, ਚਿੰਤਾ ਨਾ ਕਰੀਂ, ਕਿਸੇ ਤਰ੍ਹਾਂ ਦੀ।

ਉਚ੍ਰਾ ਰੋਣ-ਧੋਣ ਸੁਣ ਕੇ ਗਿਆਨੀ ਜੀ ਨੇ ਆਪਣੇ ਆਪ ਉੱਠ ਆਉਣਾ ਬਾਹਰ। ਡੰਗੋਰੀ ਟੇਕਦਿਆਂ। ਡੰਗੋਰੀ ਨਈਂ ਡਾਂਗ ਆਸਰੇ ਸੱਜੀ ਲੱਤ ਘਸੀਟਦਿਆਂ। ਇਹ ਸੱਜੀ ਲੱਤ ਉਨ੍ਹਾਂ ਦੀ ਕਿਸੇ ਵੀ ਜੋੜ ਤੋਂ ਮੁੜਦੀ ਨਈਂ। ਅੱਵਲ ਮੁੜਨ ਜੋਗੀ ਛੱਡੀ ਨਈਂ। ਪਹਿਲਾਂ ਹਰੀਏ-ਦੁਰਗੇ ਨੇ, ਫੇਅ ਹੈਸ ਟਾਈਗਰ ਨੇ। ਹਾਅ ਜਿਨ੍ਹੇ ਤੈਨੂੰ ਪਹਿਲਾਂ ਘੁਰਕੀ ਮਾਰੀ ਸੀ, ਫੇਅਰ ਜੀ-ਆਇਆਂ ਕਿਹਾ ਸੀ ਭੁੱਬ ਮਾਰ ਕੇ। ਇਹ ਓਦਣ ਵੀ ਹੈਥੇ ਈ ਬੱਝਾ ਸੀ, ਹੈਸੇ ਖੁੰਡੇ ਨਾ'। ਮੋਟੀ ਸੰਗਲੀ ਦਾ ਖੁੰਡ-ਗਲਾਮਾਂ ਪਿਆ ਸੀ ਢ੍ਰੇਨੂੰ। ਢ੍ਰੇਨੂੰ ਪੁੱਪਿਓ ਛਾਮੋਂ ਕਰਨ ਲਈ ਗਿਆਨੀ ਜੀ ਨੇ ਹਜੇ ਢ੍ਰੇਨੂੰ ਖੋਲ੍ਹਿਆ ਈ ਸੀ ਖੁੰਡਿਓ, ਕਿ ਕੋਈ ਜਣਾ ਗੇਟੋਂ ਅੰਦਰ ਲੰਘ ਆਇਆ ਬਿਨਾਂ ਰੁਕੇ। ਇਹ ਮੱਘਰ ਸੀ ਗਿਆਨੀ ਜੀ ਦੇ

ਪਿੰਡੋਂ। ਮੱਘਰ ਰਾਮਦਾਸੀਆ। ਗਿਆਨੀ ਜੀ ਦਾ ਖੇਤੀ-ਕਾਮਾਂ। ਅੱਗੇ ਵੀ ਆਉਂਦਾ-ਜਾਂਦਾ ਈ ਸੀ ਉਹ। ਬਿਨਾਂ ਝਿਜਕ ਆ ਵੜਦਾ ਸੀ ਕੋਠੀ। ਉਨੂੰ ਕੀ ਪਤਾ ਸੀ ਕੁੱਤੇ ਨੇ ਇਸ ਵਾਰ ਉਨੂੰ ਵੀ ਨਈਂ ਸੀ ਬਖਸ਼ਣਾ। ਕੁੱਤਾ ਦਗੜ ਕੇ ਮੱਘਰ 'ਤੇ ਜਾ ਚੜ੍ਹਿਆ। ਮਗਰੋ-ਮਗਰ ਗਿਆਨੀ ਜੀ ਘਸੀਟ ਹੁੰਦੇ ਗਏ। ਜੇ ਸੰਗਲੀ ਛੱਡਦੇ ਸੀ ਹੱਥੋਂ ਤਾਂ ਮੱਘਰ ਨਈਂ ਸੀ ਬਚਦਾ। ਟਾਈਗਰ ਨੇ ਚੱਬ ਖਾਣਾ ਸੀ ਉਨੂੰ। ਉਨ੍ਹਾਂ ਹਿੰਮਤ ਕਰਕੇ ਸੰਗਲੀ ਤਾਂ ਫੜੀ ਰੱਖੀ ਦੋਨਾਂ ਹੱਥਾਂ 'ਚ ਘੁੱਟ ਕੇ। ਮੱਘਰ ਤਾਂ ਉਨ੍ਹਾਂ ਬਚਦਾ ਕਰ ਲਿਆ, ਪਰ ਆਪਣੀ ਚੌਖਟ ਹੋਈ ਲੱਤ ਦੇ ਥਾਮਾਂ ਤੋਂ ਹੋਰ ਤੁੜਵਾ ਲਈ।

ਕਰੀਬ ਦਸ ਸਾਲ ਹੋ ਗਏ ਆ ਏਸ ਗੱਲ ਨੂੰ। ਓਦੋਂ ਤੋਂ ਹੁਣ ਤੱਕ ਉਨ੍ਹਾਂ ਤੋਂ ਮੰਜਾ ਨਈਂ ਛੱਡਿਆ ਗਿਆ। ਪਹਿਲਾਂ ਤਾਂ ਮਾੜਾ-ਪਤਲਾ ਤੁਰ-ਫਿਰ ਈ ਲੈਂਦੇ ਸੀ। ਜਾ-ਜੂ ਈ ਆਉਂਦੇ ਸੀ ਜ਼ਿਲ੍ਹਾ ਮੀਟਿੰਗਾਂ 'ਚ ਵੀ। ਹੋਰਨੀਂ ਥਾਈਂ ਵੀ ਔਖੇ-ਸੌਖੇ। ਫੇਅਰ ਤਾਂ ਜਾਣੋਂ ਉਨ੍ਹਾਂ ਦੀ ਲੰਡੀ ਲੱਤ ਜਮਾਂ ਈ ਨਿਕਾਰਾ ਹੋ ਗਈ। ਨਿਕਾਰਾ ਤਾਂ ਪਹਿਲੋਂ ਵੀ ਹੈਗੀ ਸੀ। ਕਰ ਤੀ ਸੀ ਹਰੀਏ-ਦੁਰਗੇ ਨੇ ਨਿੱਠ ਕੇ। ਗਿਆਨੀ ਜੀ ਦੇ ਪਿੰਡ ਪੁੱਜ ਕੇ, ਏਨ੍ਹਾਂ ਦੇ ਖੇਤਾਂ 'ਚ ਤੜਕਸਾਰ। ਖੂਹ 'ਤੇ ਸੁੱਤਿਆਂ ਨੂੰ ਉਨ੍ਹਾਂ ਪਹਿਲਾਂ ਕਾਬੂ ਕੀਤਾ ਸੀ, ਘੇਰਾ ਪਾ ਕੇ ਚਾਰੇ ਪਾਸਿਉਂ ਵੱਡੀ ਫੋਰਸ ਨਾਲ। ਫੇਅ ਏਨ੍ਹਾਂ ਦੀਆਂ ਲੱਤਾਂ 'ਚ, ਖੁੱਚਾਂ 'ਚ, ਜੋੜਾਂ 'ਚ ਗੋਲੀਆਂ ਮਾਰੀਆਂ ਸੀ ਸਿੰਨ੍ਹ ਕੇ ਕਈ ਸਾਰੀਆਂ।

ਇਉਂ ਕੜੀ ਵਰਗਾ ਦੁੜਾਕ ਡਿਗਦਾ ਵੀ ਕਰ ਲਿਆ ਸੀ ਹਰੀਏ ਠਾਣੇਦਾਰ ਨੇ ਤੇ ਦੁਰਗੇ ਹੋਲਦਾਰ ਦੇ ਲੱਗੀ ਗੋਲੀ ਦਾ ਬਦਲਾ ਵੀ ਲੈ ਗਿਆ ਸੀ ਉਨੂੰ। ਗੋਲੀ ਵੀ ਆਪੂੰ ਤੋਂ ਵੱਜੀ ਸੀ ਹਰੀਏ ਤੋਂ ਦੁਰਗੇ ਦੇ।... '39 ਸੰਨ ਦੇ ਕਿਸਾਨ ਮੋਰਚ 'ਚ ਜੁਲੀ ਗਿਆ ਗਿਆਨੀ ਜੀ ਦਾ ਸਾਰਾ ਜੁੱਟ ਕੌਮਨਿਸਟ ਬਣ ਕੇ ਬਾਹਰ ਨਿਕਲਿਆ ਸੀ। ਆਉਂਦਿਆਂ ਏਨ੍ਹਾਂ ਚਾਲੂ ਲੜਾਈ ਹੋਰ ਤਿੱਖੀ ਕਰ ਦਿੱਤੀ। ਆਜ਼ਾਦੀ ਸੰਘਰਸ਼ ਆਪਣੇ ਢੰਗ ਨਾਲ ਤੇਜ਼ ਕਰਤਾ। ਗੋਰੀ ਸਰਕਾਰ ਨਹਿਰੂ-ਗਾਂਧੀ ਨਾਲੋਂ ਏਨ੍ਹਾਂ ਤੋਂ ਬਦਤੀ ਡਰਨ ਲੱਗ ਪਈ। ਉਨੂੰ ਪੈਂਦੀ ਸੱਟੇ ਹੇਠਾਂ ਤੱਕ ਨੂੰ ਹੁਕਮ ਭੇਜਤੇ—'ਜਿੱਥੇ ਵੀ ਕੋਈ ਕਾਮਰੇਡ ਲੱਭਦਾ, ਫੜ ਕੇ ਅੰਦਰ ਸੁੱਟੋ...।' ਨੈਣਾਂ ਸੁੰਹ, ਚੰਨਣ ਸੁੰਹ, ਕਰਮ ਸੁੰਹ, ਗੁਰਬਖਸ਼ ਸੁੰਹ ਜੱਥੇਦਾਰ, ਮੇਵਾ ਸੁੰਹ ਨਰਿਆਲ, ਸੋਹਣ ਸੁੰਹ ਦਰੀਆ, ਚਰਨ ਸੁੰਹ ਰੰਧਾਵਾ, ਜੋਗਿੰਦਰ ਸੱਗਲ, ਗੁਲਸ਼ਨ ਪੰਡਤ ਸਾਰੇ ਈ ਫੜ ਕੇ ਡੱਕ ਦਿੱਤੇ ਯੋਲ ਕੈਂਪ 'ਚ। ਪਰ ਬੰਤ ਸੁੰਹ ਗਿਆਨੀ ਨਈਂ ਸੀ ਫੜ ਹੋਇਆ। ਵੇਲਾ ਵਿਚਾਰ ਕੇ ਖ਼ਿਸਕ ਗਿਆ ਸੀ ਨੰਦਪੁਰ ਵੰਨੀਂ। ਪਾਠੀ ਜਾ ਬਣਿਆ ਸੀ ਵਿਧੀਪੁਰ, ਮਾਸਟਰ ਜਗਤ ਰਾਮ ਦੇ ਪਿੰਡ। ਰਾਮ ਕਿਸ਼ਨ ਭੜੋਲੀਆਂ ਦੇ ਹਲਕੇ 'ਚ। ਬੜਾ ਨਰ ਬੰਦਾ ਸੀ ਕਾਮਰੇਡ ਰਾਮ ਕਿਸ਼ਨ। ਉਨੂੰ ਕਦੀ ਤੱਤੀ ਵਾਅ ਤੱਕ ਨਈਂ ਸੀ ਲੱਗਣ ਦਿੱਤੀ ਕਿਸੇ ਵੀ ਹਸਾਰਪੁਰੀਏ ਨੂੰ। ਬੰਤ ਸੁੰਹ ਨੇ ਵੀ ਕਿੰਨੀ ਸਾਰੀ ਫੇਅਰ-ਬਦਲ ਕਰ ਲਈ ਸੀ ਰਹਿਣੀ-ਬਹਿਣੀ 'ਚ। ਛੋਟੀ ਛੋਟੀ ਦਾੜੀ ਪ੍ਰਕਾਸ਼ ਲਈ ਸੀ ਪੋਚ-ਸੁਆਰ ਕੇ। ਚੋਰਾ ਪਾ ਲਿਆ ਸੀ ਗਲੂ, ਖੁੱਲ੍ਹਾ-ਝੁੱਲ੍ਹਾ

ਚਿੱਟੇ ਰੰਗ ਦਾ। ਸਿਰ 'ਤੇ ਗੂੜ੍ਹੀ ਕਾਲੀ ਪਗੜੀ, ਹੇਠਾਂ ਪੀਲੀ-ਖੱਟੀ ਕੋਸਕੀ। ਇਕ ਹੱਥ ਖੁੰਟਾ, ਦੂਜੇ ਹੱਥ ਕਮੰਡਲ। ਇਸ ਸਾਧ-ਬਾਣੇ 'ਚ ਉਨ੍ਹੇ ਦੋ ਵਾਰ ਪਿੰਡ ਦੇ ਗੋੜੇ ਵੀ ਲਾ ਲਏ। ਬਚ-ਬਚਾ ਕੇ। ਤੀਜੀ ਵਾਰੀ ਸ਼ਾਮ ਦੇ ਘੁਸ-ਮੁਸੇ 'ਚ ਘਰ ਨੂੰ ਆਉਂਦੇ ਦੀ ਕਿਸੇ ਦੇਸੀ ਜੇਏ ਸੂਈਏ ਨੇ ਉਦ੍ਰੀ ਪੈੜ ਨੱਪ ਲਈ। ਉਨ੍ਹੇ ਝੱਟ ਜਾ ਖਬਰ ਦਿੱਤੀ ਹਰੀਏ ਨੂੰ ਗੜ੍ਹਦੀਆਲੇ ਠਾਣੇ। ਹਰੀਆ ਤੱਤ-ਪੜੱਤਾ ਓਸਲੇ ਈ ਅੱਪੜ ਗਿਆ ਸੀ ਮੱਲ੍ਹੇਆਲ, ਕੱਲੇ ਦੁਰਗੇ ਨੂੰ ਨਾਲ ਲਈ। ਥੋੜ੍ਹਾ ਕੁ ਨੇਰਾ ਪੈਣ 'ਤੇ ਜਾ ਧਮਕਿਆ ਸੀ ਗਿਆਨੀ ਜੀ ਦੇ ਘਰ। ਗਿਆਨੀ ਜੀ ਅਜੇ ਅੰਨ-ਪਾਣੀ ਖਾ ਕੇ ਹਟੇ ਈ ਸੀ। ਗਲੀ 'ਚ ਘੋੜੀ ਦੀ ਪੈਥੜ ਸੁਣ ਕੇ ਇਕ-ਦਮ ਚੁਕੰਨੇ ਹੋ ਗਏ। ਵੇਲਾ ਸਾਂਭਣ ਲਈ ਉਨ੍ਹਾਂ ਖੁੱਲ੍ਹੇ ਤਖ਼ਤੇ ਦੀ ਬਣਦੀ-ਸਰਦੀ ਓਟ ਲੈ ਲਈ। ਤਾਂ ਵੀ ਉਨ੍ਹਾਂ ਦੇ ਚਿੱਟੇ ਚੋਗੇ ਦੀ ਇਕ ਕੰਨੀ ਦਿਸਦੀ ਰਈ ਸੀ ਹਰੀਏ ਨੂੰ। ਹਰੀਆ ਘੋੜੀ ਤੋਂ ਉੱਤਰ ਪਸਤੌਲ ਤਾਣ ਕੇ ਸਿੱਧਾ ਵਿਹੜੇ 'ਚ ਆ ਧਮਕਿਆ। ਆਉਂਦੇ ਨੇ ਗਿਆਨੀ ਜੀ ਨੂੰ ਅੰਦਰੋਂ ਕਾਬੂ ਕਰਨ ਲਈ ਦੁਰਗੇ ਨੂੰ ਸੈਨਤ ਮਾਰਤੀ। ਗਿਆਨੀ ਜੀ ਵੀ ਅੱਗੋਂ ਹੰਢੇ-ਵਰਤੇ ਖਿਡਾਰੀ ਸਨ। ਐਮੋ-ਕਿਮੋ ਉਹ ਵੀ ਕਾਬੂ ਨਈਂ ਸੀ ਆਉਣ ਆਲੇ। ਉਨ੍ਹਾਂ ਸਰਦਲ ਟਪਦੇ ਦੁਰਗੇ ਨੂੰ ਝੱਟ ਭਲਵਾਨੀ ਜੱਫੇ 'ਚ ਜਕੜ ਲਿਆ। ਉਨ੍ਹੇ ਢਾਲ ਬਣਾ ਕੇ ਅੱਗੇ ਅੱਗੇ ਤੋਰਦੇ ਝੱਟ ਕਮਰਿਉਂ ਬਾਹਰ ਨਿਕਲ ਆਏ। ਇਸ ਵਾਰ ਗਿਆਨੀ ਜੀ ਨੂੰ ਸਿੱਧੀ ਗੋਲੀ ਮਾਰ ਦੇਣ ਦੇ ਹੁਕਮ ਵੀ ਹੋਗੇ ਸੀ ਹਰੀਏ ਪਾਸ। ਏਸੇ ਤੱਤ-ਪੜੱਤ 'ਚ ਮਾਰੀ ਗੋਲੀ ਗਿਆਨੀ ਜੀ ਦੀ ਬਜਾਏ ਦੁਰਗੇ ਨੂੰ ਜ਼ਖਮੀ ਕਰ ਗਈ। ਮੌਕਾ ਸੰਭਾਲਦੇ ਗਿਆਨੀ ਜੀ ਅੱਖ-ਫਰੋਕੇ 'ਚ ਕੋਠੇ 'ਤੇ ਜਾ ਚੜ੍ਹੇ, ਲੱਕੜ ਦੀ ਪਉੜੀ ਰਾਹੀਂ। ਮਗਰੇ ਮਗਰ ਹਰੀਆ। ਉਹ ਅਜੇ ਅੱਧ ਵਿਚਕਾਰ ਈ ਪੁੱਜਾ ਸੀ ਕਿ ਗਿਆਨੀ ਜੀ ਨੇ ਬਨੋਰਿਉਂ ਪੱਕੀ ਪਉੜੀ ਵਿਹੜੇ 'ਚ ਪਟਕਾ ਮਾਰੀ। ਨਾਲ ਈ ਹਰੀਆ ਵੀ ਹੇਠਾਂ। ਉਦ੍ਰੀ ਕੁੱਲੇਦਾਰ ਪਗੜੀ ਕਿਧਰੇ, ਆਪ ਉਹ ਕਿਧਰੇ, ਉਦ੍ਰੇ ਹੱਥਲਾ ਪਸਤੌਲ ਕਿਧਰੇ।

ਘਰ ਦੀ ਪਿਛਵਾੜੀ ਗਲੀ 'ਚ ਛਾਲ ਮਾਰ ਕੇ ਗਿਆਨੀ ਜੀ ਹਨੇਰੇ ਦੀ ਓਟ ਅੰਦਰ ਰਫੂ-ਚੱਕਰ ਹੋ ਗਏ ਸਨ।

ਖਿਝਿਆ-ਖਪਿਆ ਹਰੀਆ, ਘਰ ਦੇ ਜੀਆਂ ਨੂੰ, ਆਂਢ-ਗੁਆਂਢ ਨੂੰ ਦਬਕਦਾ ਝਿੜਕਦਾ, ਗਲੀ-ਗਲੋਚ ਕਰਦਾ ਉਸ ਵਾਰ ਫਿਰ ਪਹਿਲੀਆਂ ਕਈ ਵਾਰੀਆਂ ਆਂਗੂੰ ਨਮੋਸ਼ੀ ਝੱਲਦਾ, ਖ਼ਾਲੀ ਹੱਥ ਮੁੜ ਗਿਆ ਸੀ ਵਾਪਸ। ਆਪਣਾ ਹੌਲਦਾਰ ਆਪ ਜ਼ਖਮੀ ਕਰਕੇ।

ਪੁਲਸ ਨਾਲ ਉਸ ਵਾਰ ਦੀ ਲੁਕਣ-ਮੀਟੀ 'ਚ ਗਿਆਨੀ ਜੀ ਦੀ ਅਗਲੇ ਦਿਨ ਲੋਢੇ ਕੁ ਵੇਲੇ, ਹਰੀ ਕਚੂਰ ਮੱਕੀ ਬੰਨਿਉਂ ਘਾਅ ਖੋੜਦੇ ਪਿਆਰੇ ਨਾਲ ਬਣੀ ਪੱਕੀ-ਠੱਕੀ ਨੋੜਤਾ, ਵੇਲੇ-ਕੁਵੇਲੇ ਦੀ ਉਨ੍ਹਾਂ ਦੀ ਠਹਿਰਗਾਹ ਤਾਂ ਜ਼ਰੂਰ ਬਣਦੀ ਰਈ, ਪਰ ਉਨ੍ਹਾਂ ਉਸਨੂੰ ਔਖੇ-ਭਾਰੇ ਜੋਖਮ 'ਚ ਕਦੀ ਨਈਂ ਸੀ ਪਾਇਆ।

....ਪਹਿਲੀ ਵਾਰ ਗਿਆ ਹੋਣ ਕਰਕੇ, ਇਕ ਦਮ ਨਾ ਤੇਰੇ ਨਾਲ ਪਿਆਰੇ ਨੇ ਖੁੱਲ੍ਹੀ-ਝੁੱਲ੍ਹੀ ਕੋਈ ਗੱਲ ਕਰਨੀ ਆ, ਨਾ ਗਿਆਨੀ ਜੀ ਨੇ। ਇਹ ਤਾਂ ਤੈਨੂੰ ਆਪ ਨੂੰ ਈ ਹਿੰਮਤ ਕਰਨੀ ਪਉ, ਆਨੀਂ-ਬਹਾਨੀਂ। ਆਨੀਂ-ਬਹਾਨੀਂ ਕੀ ਤੂੰ ਸਿੱਧਾ ਪੁੱਛ ਲਈਂ ਪਈ—‘ਗਿਆਨੀ ਜੀ, ਆਹ ਲੱਤ ਕਿੱਦਾਂ ਗੜਬੜ ਹੋ ਗਈ?’ ਉਨ੍ਹਾਂ ਬੱਸ ਐਨਾ ਕੁ ਆਖ ਛੱਡਣਾ ਸਹਿਜ ਦੇਣੀ—‘ਸੱਟ ਜੇਈ ਲੱਗ ਗਈ ਸੀ...ਚੂਲਾ ਟੁੱਟ ਗਿਆ ਸੀ, ਨਾਲ ਲੱਤ ਵੀ ਦੋ ਥਾਮਾਂ ਤੋਂ...।’ ਅੱਗੋਂ ਫਿਰ ਚੁੱਪ। ਉਝ ਉਹ ਆਕੜੀ ਲੱਤ ਨੂੰ ਪਲੋਸਣਗੇ ਜ਼ਰੂਰ। ਕਿਸੇ ਵੀ ਹੱਥ ਨਾਲ, ਜਿੱਥੋਂ ਤੱਕ ਬਾਂਹ ਪੱਸਰਦੀ ਹੋਵੇ। ਤੂੰ ਫਿਰ ਮੌਕਾ ਸੰਭਾਲ ਲਈਂ। ਥੋੜ੍ਹਾ ਕੁ ਹੋਰ ਨੇੜੇ ਨੂੰ ਹੋ ਤੁਰੀਂ ਆਪਣੀ ਲਿਖਤ-ਪੜ੍ਹਤ ਦੇ। ਪੁੱਛ ਲਈਂ—‘ਛਾਪੇ ਕਿੰਨੀ ਕੁ ਵਾਰੀ ਪਏ ਸੀ ਪੁਲਸ ਦੇ..?’

ਤੇਰਾ ਇਹ ਸਵਾਲ ਗਿਆਨੀ ਜੀ ਨੂੰ ਅੱਛੀ-ਮਾਸੀ ਝੁਣਝੁਣੀ ਦੇ ਜਾਊ। ਓੜਕ-ਛੋਹੇ ਬੈਠੇ, ਉਨ੍ਹਾਂ ਠੀਕ ਤਰ੍ਹਾਂ ਹੋ ਕੇ ਢੋਅ ਲਾ ਲੈਣੀ ਆ ਪਿਛਾਂਹ ਨੂੰ। ਲਿਫੀ ਕੁਰਸੀ 'ਤੇ। ਪਰ, ਉਨ੍ਹਾਂ ਦੇ ਕੁੱਸ਼ ਵੀ ਬੋਲਣ ਤੋਂ ਪਹਿਲਾਂ ਈ ਪਿਆਰੇ ਨੇ ਠਾਹ ਕਰਦਾ ਉੱਤਰ ਤੇਰੀ ਅੱਲ ਨੂੰ ਵਗਾਹ ਮਾਰਨਾ—‘ਇਕ-ਦੋ-ਚਾਰ ਵਾਰ ਪਏ ਹੋਣ ਤਾਂ ਦੱਸਣ! ਏਨ੍ਹਾਂ ਤਾਂ ਜਿੱਦਣ ਦੀ ਸੁਰਤ ਸੰਭਲੀ ਆ, ਕਿਧਰੇ ਵੀ ਚੈਨ ਨਈਂ ਲੈਣ ਦਿੱਤੀ। ਪਹਿਲਾਂ ਗੋਰੇ ਹਾਕਮਾਂ ਨੇ, ਫੇਅਰ ਆਹ ਚਿੱਟਿਆਂ-ਭੂਰਿਆਂ ਨੇ। ਦੇਸੀ-ਦਸੋਰੀ ਜੇਏ ਟੁੱਕੜ-ਬੋਚਾਂ ਨੇ, ਆਹ ਜੁੜੇ ਹੁਣ ਦੇ ਰਾਜੇ ਬਣੇ ਫਿਰਦੇ ਆ...।’ ਜ਼ਰਾ ਕੁ ਰੁਕ ਕੇ ਉਨੂੰ ਫੇਅ ਸ਼ੁਰੂ ਹੋ ਜਾਣਾਂ ਆਪਣੇ ਆਪ—‘ਏਨ੍ਹਾਂ ਦੇ ਘਰ-ਘਾਟ ਦਾ ਤਾਂ ਛੱਕਾ ਨਈਂ ਬਚਿਆ। ਘਰ-ਹਵੇਲੀ, ਲੀੜਾ-ਕੱਪੜਾ, ਭਾਂਡਾ-ਟੀਂਡਾ, ਮਾਲ-ਡੰਗਰ ਸਭ ਕੁਰਕ। ਇਕ ਵਾਰ ਤਾਂ ਏਨ੍ਹਾਂ ਦੇਓ ਚਕਲਾ-ਵੇਲਣਾ ਤਕ ਵੀ ਚੁੱਕ ਕੇ ਲੈ ਗਈ ਸੀ ਪੁਲਸ। ਸਿਰਫ ਇਕ ਸ਼ੈਅ ਬਚੀ—ਲੱਕੜ ਦਾ ਸੰਦੂਕ। ਉਹ ਵੀ ਤਾਂ, ਪਈ ਨਿਕਲਿਆ ਨਈਂ ਸੀ ਪਿਛਲੇ ਅੰਦਰੋਂ। ਹੁਣ ਤਾਂ ਉਹ ਵੀ ਗਲ੍ਹ-ਸੜ ਗਿਆ ਹੋਣਾਂ, ਖੋਲ੍ਹਾ ਬਣੇ ਘਰ ਦੇ ਮਲਬੇ ਹੇਠ ਦੱਬ-ਘੁੱਟ ਹੋਇਆ।’

“ਫੇਅਰ ਘਰ-ਪਰਿਵਾਰ, ਬਾਲ-ਬੱਚੇ....?” ਤੇਰੀ ਇਸ ਸਹਿ-ਸੁਭਾ ਦੀ, ਰਸਮੀ ਜੇਈ ਪੁੱਛ ਨੇ ਪਿਆਰੇ ਨੂੰ ਜਿਮੋਂ ਇਕ ਤਰ੍ਹਾਂ ਨਾ' ਸੁੰਨ ਜਿਹਾ ਕਰ ਦੇਣਾਂ। ਉਸਦੇ ਤੇਜ਼-ਤਰਾਰ ਬੋਲ ਜਿਮੋਂ ਸੁੱਕੇ-ਝੁੰਘੇ ਖੂਹ 'ਚ ਲਹਿ ਜਾਣੇ ਆਂ। ਉਸਤੋਂ ਨਾ ਬੋਲਿਆ ਜਾਣਾਂ ਠੀਕ ਤਰ੍ਹਾਂ, ਨਾ ਚੁੱਪ ਈ ਰਿਹਾ ਜਾਣਾਂ। ਲੜਖੜਉਂਦੇ ਆਪੇ ਨੂੰ ਥੋੜ੍ਹਾ ਕੁ ਸੰਭਲ-ਸੰਭਾਲ ਕੇ ਉਹ ਫਿਰ ਚਲਦੀ ਗੱਲ ਅਗਾਂਹ ਤੋਰੂ—‘ਗਿਆਨੀ ਜੀ ਦੇ ਘਰੋਂ ਸੀਈ ਤਾਂ ਸਾਦਾ ਜੇਈ ਔਰਤ ਪਰ ਸੀਈ ਬੜੀ ਹੌਸਲੇ ਆਲੀ। ਆਂਢ-ਗੁਆਂਢ ਨੂੰ ਦੱਸ-ਪੁੱਛ ਕੇ ਡੰਗ-ਬੁੱਤਾ ਸਾਰਦੀ ਗਈ। ਖੇਤ-ਬੰਨਾਂ ਵ੍ਹਾਉਂਦੀ-ਬੀਜਦੀ ਰਈ। ਉਦੂੰ ਪੇਕੇ ਵੀ ਵਾਹ ਲਗਦੀ ਨੂੰ ਉਦੂੰ ਪਿੱਠ 'ਤੇ ਹੈਗੇ ਸੀ। ਉਦ੍ਹਾ ਇਕੋ-ਇਕ ਪੁੱਤਰ ਦੀਸ਼ਾ ਵੀ ਜਾਣੋਂ ਉਦੂੰ ਜੀਣ-ਬੀਣ ਦਾ ਆਸਰਾ ਬਣਿਆ ਰਿਆ। ਸੀਈ ਉਹ ਵੀ ਬੜਾ ਹੁੰਦੜ-ਹੇੜ, ਪਿਉ

ਅਰਗਾ। ਹੱਡਾਂ-ਪੈਰੋਂ ਮੋਕਲਾ। ਇਕ ਵਾਰ ਦੇ ਛਾਪੇ 'ਚ ਪੁਲਸ ਗਿਆਨੀ ਜੀ ਦੀ ਥਾਂ, ਏਦੇ ਪੁੱਤ ਨੂੰ ਫੜ ਕੇ ਲੈ ਗਈ, ਦੀਸ਼ੀ ਨੂੰ। ਪੰਦਰਾਂ ਕੁ ਸਾਲ ਦਾ ਸੀ ਉਹ ਮਸਾਂ। ਉਨੂੰ ਬੁਸਟਰ ਜੇਲ੍ਹ 'ਚ ਜਾ ਡੱਕਿਆ ਜਲੰਧਰ। ਪੁਲਸੀਏ ਆਖਣ-‘ਏਦੇ ਪੇਏ ਨੂੰ ਫੜਾ ਦੇ, ਮੁੰਡਾ ਲੈ ਜਾ...।’ ਚਿੰਤੋ ਬਚਾਰੀ ਫਸ ਗਈ ਛਕੰਜੇ 'ਚ। ਉਹ ਕਿੱਥੋਂ ਲੱਭਦੀ ਗਿਆਨੀ ਜੀ ਨੂੰ! ਲੱਭ ਵੀ ਜਾਣ ਤਾਂ ਫੜਾਏ ਕਿੱਦਾਂ। ਥੋੜ੍ਹੇ ਕੁ ਦਿਨੀਂ ਉਹ ਕੈਦੀ ਪੁੱਤ ਲਈ ਨਮੋਂ ਕੱਪੜੇ ਸੁਆ ਕੇ ਲੈ ਗਈ ਜਲੰਧਰ। ਉਤ੍ਰੋਂ ਬਿਨਾਂ ਦੀਸ਼ੇ ਨੂੰ ਹੋਰ ਕੋਈ ਮਿਲ ਨਈਂ ਸੀ ਸਕਦਾ। ਮੁਲਾਕਾਤ ਵੇਲੇ 'ਕੱਲੀ। ਉਹ ਧਾਹਾਂ ਮਾਰ ਮਾਰ ਰੋਈ ਜਾਏ। ਅੰਦਰਲਾ ਗੁੱਭ-ਗੁਬਾਰ ਕੱਚੀ ਜਾਏ। ਆਖੇ-‘ਪਿਉ ਦੀ ਕਰਨੀ ਦੀ ਸਜ਼ਾ ਮੇਰੇ ਪੁੱਤ ਨੂੰ ਕਿਉਂ? ਕਿੱਧਰ ਆ 'ਨਸਾਫ਼ ਐ। ਕੀੜੇ ਪੈਣ ਏਨ੍ਹਾਂ ਦੇ। ਮਰਨ ਇਹ ਅਣਆਈ ਮੌਤੋ...।’ ਮਾਂ ਜੁ ਸੀ, ਨਈਂ ਦੇਖਿਆ ਗਿਆ ਬਲੂਰ ਜਿਆ ਬਾਲ ਸੀਖਾਂ ਪਿੰਛੇ ਖੜ੍ਹਾ।

ਅੱਗੋਂ ਦੀਸ਼ਾ ਰੋਂਦੀ ਕਲਪਦੀ ਮਾਂ ਨੂੰ ਵਾਹ-ਲਗਦੀ ਚੁੱਪ ਕਰਾਉਂਦਾ ਗਿਆ। ਢਾਰਸ ਦਿੰਦਾ ਗਿਆ। ਜਦ ਉਹ ਨਾ ਈ ਰੁਕੀ ਤਾਂ ਜ਼ਰਾ ਕੁ ਤਣ ਕੇ ਮਾਂ ਨੂੰ ਪਤਾ ਕੀ ਕਹਿੰਦਾ। ਕਹਿੰਦਾ-‘ਭਾਬੋ ਕੀ ਹੋ ਗਿਆ ਤੈਅਨੂੰ? ਕੀ ਕਰੀ ਜਾਨੀ ਆਂ, ਹਾਅ! ਆਪੂੰ ਤੂੰ ਮੇਰੇ ਲਈ ਫੋਟੂਆਂ ਲਿਆਈ ਸੀ, ਇਕ ਸਰਾਭੇ ਭਾਅ ਦੀ, ਇਕ ਭਗਤ ਸੁੰਹ ਦੀ। ਗੁਰਨਾ-ਸਾਬੁ ਤੋਂ ਵਸਾਖੀ ਆਲੇ ਮੇਲੇ 'ਚੋਂ। ਆਪੂੰ ਤੂੰ ਕਹਿੰਦੀ ਸੀ-ਪੁੱਤ ਇਹ ਵੀ ਟੰਗ ਲੈ ਵੱਡੇ ਦਲਾਨ 'ਚ, ਗੁਰੂਆਂ ਦੀਆਂ ਫੋਟੂਆਂ ਲਾਗੇ। ਇਹ ਵੀ ਮੇਰਾ ਪੁੱਤ, ਹੀਰੇ ਆ ਹੀਰੇ ਤੇਰੇ ਅਰਗੇ। ਆਪੂੰ ਤੂੰ ਹੁਣ ਹੈਦਾਂ ਕਰੀ ਜਾਨੀ। ਚੁੱਪ ਕਰਕੇ, ਜਾਹ 'ਰਾਮ ਨਾ' ਪਿੰਡ ਨੂੰ। ਮੈਨੂੰ ਕੁਸ਼ ਨਈਂ ਹੋਣ ਲੱਗਾ ਐਥੇ।...ਨਾਲੇ ਭਾਪੇ ਨੂੰ ਆਖੀਂ ਫੜ ਨਾ ਹੋਵੇ, ਮੇਰੀ ਖਾਤਰ...।’

ਇਹ ਸੰਨ ਚਾਲੀ ਦੇ ਏੜ-ਗੇੜ ਦੀਆਂ ਗੱਲਾਂ।...ਫੇਅਰ ਥੋੜ੍ਹੇ ਕੁ ਦਿਨੀਂ ਉਨ੍ਹਾਂ ਦੀਸ਼ੇ ਨੂੰ ਜਲੰਧਰੋਂ ਧਰਮਸਾਲਾ ਭੇਜ ਦਿੱਤਾ। ਫਿਰ ਤਿੰਨੀਂ ਕੁ ਮਹੀਨੀਂ ਰਿਹਾਅ ਕਰ ਦਿੱਤਾ।’

ਏਨਾ ਕੁ ਆਖਦੇ ਪਿਆਰੇ ਦੇ ਬੋਲਾਂ 'ਚ ਦਾਖਲ ਹੋਇਆ ਥੋੜ੍ਹਾ ਕੁ ਸਾਹਸ ਫਿਰ ਕਿਧਰੇ ਗਾਇਬ ਹੋ ਜਾਣਾਂ। ਆਪ-ਮੁਹਾਰੇ ਉਸਦੇ ਦੋਨੋਂ ਹੱਥ ਸਿਰ 'ਤੇ ਬੱਝੇ ਡੱਬੀਦਾਰ ਪਰਨੇ ਤੱਕ ਅੱਪੜ ਜਾਣੇ ਆਂ। ਅਗਲੇ ਹੀ ਛਿਣ ਪਰਨੇ ਦਾ ਇਕ ਪੱਲਾ ਉਦੀਆਂ ਅੱਖਾਂ 'ਚ ਉਮਡ ਆਏ ਅੱਥਰੂ ਸਾਫ਼ ਕਰਦਾ ਲੱਗੇਗਾ ਤੈਨੂੰ। ਤੂੰ ਘਾਬਰੀਂ ਨਾ। ਇਸ ਹੰਝੂ-ਵਹਾਅ ਨੇ ਈ ਹੁਣ ਤੱਕ ਬਚਾਈ ਰੱਖਿਆ ਉਨੂੰ। ਨਈਂ ਉਹ, ਹੁਣ ਤੱਕ ਕਈ ਵਾਰ ਲੁੜਕ ਗਿਆ ਹੁੰਦਾ। ਢਹਿ-ਢੇਰੀ ਹੋ ਕੇ ਮੰਜਾ ਮੱਲੀ ਪਿਆ ਹੁੰਦਾ। ਇਕੱਲੇ ਗਿਆਨੀ ਜੀ ਦਾ ਨਈਂ ਉਨ੍ਹਾਂ ਦੇ ਸਾਰੇ ਜੁੱਟ ਦਾ ਕਥਾ-ਇਤਿਹਾਸ, ਦੁੱਖ-ਦਰਦ, ਉਨ੍ਹਾਂ 'ਤੇ ਹੋਏ ਜ਼ੁਲਮ-ਤਸੱਦਦ ਦਾ ਕੁੱਲ ਵੇਰਵਾ, ਇਕ-ਇਕ ਕਰਕੇ ਉੱਕਰਿਆ ਪਿਆ ਏਦੇ ਨੌਹਾਂ-ਪੋਟਿਆਂ 'ਤੇ। ਇਹ ਜੇ ਦੋ-ਚਾਰ ਅੱਖਰ ਪੜ੍ਹਿਆ ਹੁੰਦਾ ਤਾਂ ਏਨ੍ਹੇ

ਲਿਖ-ਪੋਚ ਰੱਖਣਾ ਸੀ ਕਿੰਨਾ ਕੁਸ਼। ਗਿਆਨੀ ਜੀ ਦੇ ਰੋਕਦਿਆਂ-ਰੋਕਦਿਆਂ ਵੀ ਨਹੀਂ ਸੀ ਰੁਕਣਾ। ਹੁਣ ਵੀ ਕਈ ਵਾਰ ਏਦੂੰ ਅੰਦਰਲਾ ਉਬਾਲ, ਜੁਆਰ-ਭਾਟੇ ਵਾਂਗ ਉੱਛਲ ਪਊ ਉਤਾਂਗ ਨੂੰ। ਗਿਆਨੀ ਜੀ ਨਾਲ ਗੁੱਸੇ-ਰਾਜ਼ੀ ਹੋਣ ਤੱਕ ਚਲਿਆ ਜਾਊ। ਆਖੂ—“ਗਿਆਨੀ ਜੀ ਤੁਹੀਂ ਲਿਖਦੇ ਕਿਉਂ ਨਈਂ ਸਾਰਾ ਕੁਸ਼। ਕਲਮ-ਬੰਦ ਕਿਉਂ ਨਈਂ ਕਰਦੇ। ਤੁਹੀਂ ਤਾਂ ਪੜ੍ਹਓ ਆਂ। ਔਠ ਜਮਾਤਾਂ ਪਾਸ ਕੀਤੀਆਂ ਆਂ। ਹੋਰ ਵੀ ਕਈ ਜਣੇ ਆਉਂਦੇ-ਮਿਲਦੇ ਰਹਿੰਦੇ ਸੀ ਤੁਆਨੂੰ। ਸੁਤੰਤਰ ਹੋਣੀ ਸੀ ਤੇਜਾ ਸੁੰਹ ਹੋਣੀਂ, ਬਾਬਾ ਸੀ ਬੁਝਾ ਸੁੰਹ। ਆਪਣੇ ਬਾਰੇ ਨਈਂ ਤਾਂ ਉਨ੍ਹਾਂ ਬਾਰੇ ਈ ਲਿਖ ਛੱਡੋ। ਐਨਾ ਕੁਸ਼ ਪਤਆ ਨਾ ਤੁਾਨੂੰ।”

ਪਿਆਰਾ ਬੋਲੀ ਜਾਊ, ਉਨ੍ਹਾਂ ਅੱਗੋਂ ਚੁੱਪ ਕੀਤੇ ਰਹਿਣਾ। ਇਸ ਦੇ ਬਓਤਾ ਜ਼ੋਰ ਪਾਉਣ 'ਤੇ ਕੁਸ਼ ਕਹਿਣਾ ਈ ਕਹਿਣਾ ਤਾਂ ਬੱਸ ਏਨਾ ਕੁ—“ਕੀ ਲੱਭੂ ਪਿਆਰਾ ਸਿਆਂ ਤੈਨੂੰ, ਜਾਂ ਮੈਨੂੰ। ਜਿੰਨੇ ਤੁਰਨਾ ਆ ਓਬੜ-ਖਾਬੜ ਰਾਹਾਂ 'ਤੇ, ਜਿਨ੍ਹਾਂ ਨੱਚਣਾ ਆ ਤਲਵਾਰ ਦੀ ਧਾਰ 'ਤੇ, ਉਨ੍ਹਾਂ ਸਾਡਾ ਲਿਖਿਆ ਪੜ੍ਹ ਕੇ ਨਈਂ ਨੱਚਣਾ। ਸਾਡੀ ਨਕਲ ਥੋੜ੍ਹਾ ਕਰਨੀ ਆਂ। ਮੈਂ, ਤੂੰ ਕਿਸੇ ਦੇ ਮਗਰ ਥੋੜ੍ਹੀ ਲੱਗੇ ਸੀਈ। ਏਹ ਤਾਂ ਸਾਡੇ ਅੰਦਰੋਂ ਈ ਹੁੱਝ ਮਾਰੀ ਸੀ ਕਿਸੇ ਨੇ ਪਈ ਉੱਠੋ, ਚਲੋ। ਜਿੱਥੇ ਕਿਤੇ ਵੀ ਵਾਧ-ਘਾਟ ਦਿਸਦੀ ਆ, ਉਦੂੰ ਖਿਲਾਫ ਖੜ੍ਹੇ ਹੋ ਜਾਓ।..ਕਿਉਂ ਏਦਾਂ ਈ ਹੋਈ ਸੀ ਨਾ ਪਿਆਰਾ ਸਿਆਂ...?”

ਕਹਿਣ ਨੂੰ ਤਾਂ ਗਿਆਨੀ ਜੀ ਨੇ ਇਹ ਗੱਲ ਕਈ ਵਾਰੀ ਆਖੀ ਐ ਪਿਆਰੇ ਨੂੰ। ਪਰ, ਉਨ੍ਹਾਂ ਦੇ ਪੁਰ ਅੰਦਰ ਦੱਬ ਹੋਈ ਲੁਕੀ-ਛਿਪੀ, ਇਕ ਪੀੜ-ਚੀਸ ਬਰਜ਼ਰੂਰ ਉਨ੍ਹਾਂ ਦੇ ਚਿਹਰੇ 'ਤੇ ਆ ਚੜ੍ਹਦੀ ਆ ਓਸਲੇ। ਇਹ ਪੀੜ-ਚੀਸ ਉਨ੍ਹਾਂ ਆਪਣੇ ਬੋਲਾਂ ਰਾਹੀਂ ਕਦੀ ਬਾਹਰ ਨਈਂ ਆਉਣ ਦਿੱਤੀ।

ਇਹ ਪੀੜ-ਚੀਸ ਪਿਆਰੇ ਦੇ ਬੋਲਾਂ ਰਾਹੀਂ ਤੇਰੇ ਤੱਕ ਅੱਪੜ ਜਾਣੀ ਆਂ ਲੱਗਦੇ ਹੱਥ।

ਪਰਨੇ ਦੇ ਲੜ ਨਾਲ ਅੱਥਰੂ ਸਾਫ ਕਰਦੇ ਪਿਆਰੇ ਦੇ ਫੁਸਕਦੇ ਬੋਲ, ਚੀਕ ਵੱਜਣ ਵਾਂਗ ਤੇਰੇ ਤੱਕ ਅੱਪੜ ਜਾਣੇ ਆਂ—“ਗੋਰੀ ਸਰਕਾਰ ਨੇ ਤਾਂ ਗਿਆਨੀ ਜੀ ਦੇ ਪੰਦਰਾਂ ਵਰ੍ਹਿਆਂ ਦੇ ਇਕੋ-ਇਕ ਪੁੱਤਰ ਦੀਸ਼ੇ ਨੂੰ ਤਿੰਨੀਂ ਕੁ ਮਹੀਨੀਂ ਰਿਹਾਅ ਕਰਕੇ ਭੇਜ ਈ ਦਿੱਤਾ ਸੀ ਘਰ। ਪਰ..ਪਰ ਆਹ ਤੇਰੀ ਕਾਲੇ ਸੁੰਹ ਆਲੀ ਚਿੱਟੀ ਸਰਕਾਰ ਨੇ ਉਨੂੰ ਪਤਆ ਈ ਨੀ ਲੱਗਾ ਕਿੱਥੇ ਖਪਾ ਛੱਡਿਆ। ਚੰਗਾ ਭਲਾ ਘਰੋਂ ਚੁੱਕਿਆ ਸੀ ਤੜਕਸਾਰ। ਹੋੜ੍ਹ ਦੀ ਹੋੜ੍ਹ ਆ ਧਮਕੀ ਸੀ ਕੰਧਾਂ ਟੱਪ ਕੇ, ਵੱਡੇ ਤੜਕੇ। ਗਿਆਨੀ ਜੀ ਓਦਣ ਵੀ ਹੈ ਨਈਂ ਸੀ ਪਿੰਡ।...ਕੁੱਤੀ ਦੇ ਪੁੱਤ ਜਾਣ ਲੱਗੇ ਏਦਾਂ ਵੀ ਕਹਿ ਕੇ ਗਏ ਚਿੱਤੇ ਨੂੰ—“ਗਿਆਨੀ ਨੂੰ ਪੇਸ਼ ਕਰਕੇ ਮੁੰਡਾ ਲੈ ਆਈਂ ਆਪਣਾ...।”

ਏਨਾ ਕੁ ਦੱਸ ਕੇ ਪਿਆਰੇ ਦਾ ਭਰਿਆ ਗਲਾ ਫੇਰ ਤੋਂ ਗੱਚ ਹੋ ਜਾਣਾਂ।

ਉਪਰੋ-ਥਲੀ ਕਈ ਸਾਰੇ ਹਟਕੋਰੇ ਭਰ ਕੇ, ਉਤ੍ਰੋਂ ਰਹਿੰਦੀ ਗੱਲ ਮਸਾਂ ਅੱਗੇ ਤੁਰਨੀ ਆ—
 “ਫੋਅਰ ਨਾ ਹੇਠਲਿਆਂ ਨੇ ਪੱਲਾ ਫੜਾਇਆ ਨਾ ਉੱਪਰਲਿਆਂ ਜਿਲ੍ਹੇ ਆਲਿਆਂ
 ਨੇ।...ਫੋਅਰ ਆਖਣ ਲੱਗ ਪਏ—ਅਸੀਂ ਤਾਂ ਲਿਆਂਦਾ ਈ ਨਈਂ। ਸਾਡਾ ਤਾਂ ਉਹ
 ਮੁਲਜ਼ਮ ਈ ਹੈ ਨਈਂ।...ਸਾਡ ਮੁੱਕਰ ਗਏ।...ਮਾਂ ਉਚ੍ਰੀ, ਭਾਬੋ ਕ੍ਰੈਂਦਾ ਹੁੰਦਾ ਸੀ ਉਨੂੰ,
 ਉਚ੍ਰਾ ਰਾਹ ਦੇਖਦੀ, ਰੋਂਦੀ-ਕੁਰਲਾਉਂਦੀ ਨੇ ਪਹਿਲਾਂ ਦੀਦੇ ਗੁਆ ਲਏ, ਅੰਨ੍ਹੀਂ ਹੋ ਗਈ
 ਸਫਾ-ਚੱਟ। ਫੋਅਰ ਸਾਹ-ਸਤ ਈ ਜਾਂਦਾ ਲੱਗਾ। ਪੂਰੀ ਹੋ ਗਈ ਥੋੜ੍ਹੇ ਕੁ ਚਿਰੀਂ।...ਆਹ
 ਗਿਆਨੀ ਹੋਣਾਂ ਦਾ...ਗਿਆਨੀ ਜੀ ਦਾ ਜੋ ਹਾਲ ਹੈਗਾ ਤੇਰੇ ਸਾਹਮਣੇ ਈ ਆ। ਏਹ
 ਨਾ ਆਪ ਦੱਸਦੇ ਆਪਣਾ ਦੁੱਖ ਨਾ ਦੱਸਣ...।”

ਆਪਣੇ 'ਤੇ ਆਉਣ-ਟਿਕਣ ਲੱਗੀ ਬਾਤ-ਚੀਤ ਨੂੰ ਗਿਆਨੀ ਜੀ ਨੇ
 ਓਸਲੇ ਈ ਰੋਕ ਦੇਣਾਂ। ਇਸ਼ਾਰਾ ਕਰਕੇ ਡੋਲਦੇ ਹੱਥ ਦਾ...। ਇਮੋਂ ਈ ਕਰਦੇ ਆ ਮੁੱਢ-
 ਸ਼ੁਰੂ ਤੋਂ। ਆਦਤ ਐ ਉਨ੍ਹਾਂ ਦੀ। ਹੁਣ ਤੱਕ ਦੇ ਝੱਲੇ ਦੁੱਖਾਂ-ਕਸ਼ਟਾਂ ਦਾ, ਕੀਤੇ ਕੰਮਾਂ-
 ਕਾਰਾਂ ਦਾ ਉਨ੍ਹਾਂ ਕਦੇ ਸਿਲਾ ਨਈਂ ਖੱਟਿਆ। ਸਿਲਾ ਤਾਂ ਇਕ ਪਾਸੇ ਰਿਹਾ, ਬਾਤ-
 ਚੀਤ ਤਕ ਨਈਂ ਹੋਣ ਦਿੱਤੀ ਆਪਣੇ 'ਤੇ। ਪਿਆਰੇ ਨੇ ਉਨ੍ਹਾਂ ਦੀ ਇਸ ਬੇ-ਰੁਖੀ 'ਤੇ
 ਫਿਰ ਉਮੋਂ ਈ ਕਰਨੀ ਆਂ। ਖਿਝ ਜਾਣਾਂ ਉਨ੍ਹੇ। ਝੱਟ-ਪੱਟ ਗੁੱਸੇ ਹੋ ਜਾਣਾਂ ਗਿਆਨੀ ਜੀ
 ਨਾਲ। ਰੋਸਾ-ਗੁੱਸਾ ਕਰਦਾ ਉਹ, ਉਹ ਤੇਰੇ ਲਾਗਿਉਂ ਵੀ ਉੱਠ ਖੜੋਉ। ਛੋਹਲੇ ਕਦਮੀਂ
 ਤੁਰਿਆ ਪਹਿਲਾਂ ਗੇਟ ਤਕ ਜਾ ਪੁੱਜੂ। ਫਿਰ ਟਾਈਗਰ ਨੂੰ ਪੁੱਛਿਓ ਛਾਮੋਂ ਕਰੂ। ਉਦ੍ਰੇ ਕੋਲੇ
 'ਚ ਪਾਣੀ ਭਰੂ। ਉਦ੍ਰੇ ਹਿੱਸੇ ਦੀ ਰੱਖੀ ਰੋਟੀ ਕੀਲੀਓ ਲਾਹ ਕੇ ਉਚ੍ਰੀ ਥਾਲੀ 'ਚ ਰੱਖੂ।
 ਓਥੋਂ ਮੁੜ ਕੋਠੀ ਅੰਦਰ ਚਲਿਆ ਜਾਊ। ਫਿਰ, ਚਾਹ ਬਣਾ ਕੇ ਲਿਆਊ ਸਭ ਲਈ।
 ਏਨੇ ਚਿਰ 'ਚ ਉਚ੍ਰਾ ਹਿਰਖ-ਰੋਹ ਮੁੱਕ-ਮੁਕਾ ਜਾਣਾਂ। ਰੋਸਾ-ਗੁੱਸਾ ਲਹਿ-ਲੂਹ ਜਾਣਾ।
 ਇਕ-ਦਮ ਸਹਿਜ ਹੋ ਜਾਣਾ ਉਨ੍ਹੇ। ਤੇਰੇ, ਗਿਆਨੀ ਜੀ ਦੇ ਲਾਗੇ ਬੈਠ, ਘੁੱਟੋ-ਵੱਟੀ
 ਚਾਹ ਪੀਂਦਾ ਉਹ ਕੋਈ ਨਾ ਕੋਈ ਕਹਾਣੀ-ਕਿੱਸਾ ਛੇੜਨ ਲਈ ਫਿਰ ਉਤਾਵਲਾ ਹੋ
 ਜਾਊ। ਕਿੱਸੇ-ਕਹਾਣੀਆਂ ਦਾ ਤਾਂ ਇਕ ਤਰ੍ਹਾਂ ਨਾ' ਭੰਡਾਰ ਆ ਪਿਆਰਾ। ਕਿੱਸੇ ਵੀ
 ਐਮੋਂ-ਕਿਮੋਂ ਦੇ ਨਈਂ ਮੂੰਹ-ਜੁਥਾਨੀ ਦੇ ਸੁਣੇ-ਸੁਣਾਏ। ਸਗੋਂ, ਉਦ੍ਰੇ ਮੋਰੀਂ ਝੱਲਿਆ, ਉਦ੍ਰੇ
 ਆਸ-ਪਾਸ ਵਾਪਰਿਆ ਸੱਚ ਹੁੰਦੇ ਆ, ਹਕੀਕਤੀ ਸੱਚ। ਪੈਂਤੀ-ਛੱਤੀ ਤੋਂ ਲੈ ਕੇ ਅੱਜ
 ਦਿਨ ਤੱਕ ਦਾ ਅਸਲੋਂ-ਅਸਲ।

ਪੂਤਾਂ ਆਲੇ ਹਰੀ ਸੁੰਹ, ਚੰਨਣ ਸੁੰਹ, ਨੈਣਾ ਸੁੰਹ ਨਾਲ ਵਾਢਾ ਨਿਭਦੀ ਸੀ,
 ਗਿਆਨੀ ਜੀ ਦੀ। ਤਿੰਨੋਂ ਸਿਰੇ ਦੇ ਸਿਆਣੇ ਵਿਦਵਾਨ-ਬੁੱਧੀਮਾਨ। ਕਦੀ ਉਹ ਆਏ
 ਹੁੰਦੇ ਮਲ੍ਹੇਆਲ, ਕਦੀ ਗਿਆਨੀ ਜੀ ਤੁਰੇ ਹੁੰਦੇ ਪੂਤੀਂ। ਗੁਆਂਢ-ਮੱਥਾ। ਪਿਆਰਾ ਹਰ
 ਥਾਂ ਨਾਲ। ਉਨ੍ਹੇ ਬਓਤ ਕੁਸ਼ ਸਿੱਖਿਆ-ਸਮਝਿਆ ਤਿੰਨਾਂ-ਚੌਹਾਂ ਤੋਂ। ਉਨ੍ਹਾਂ ਦੀ ਹੁੰਦੀ
 ਰਹਿੰਦੀ ਆਪੋ ਵਿਚ ਦੀ ਬਾਤ-ਚੀਤ 'ਚੋਂ। ਫੋਅਰ ਕਨੇਡਿਉਂ ਮੁੜਿਆ ਦਰਸ਼ਨ ਵੀ
 ਗੋੜਾ ਮਾਰਨ ਲੱਗ ਪਿਆ, ਲੰਗੇਰੀ ਆਲਾ ਦਰਸ਼ਨ ਸੁੰਹ। ਬੁਝਾ ਸੁੰਹ, ਤੇਜਾ ਸੁੰਹ ਦੀ

ਤਾਂ ਚਿਰਾਂ ਤੋਂ ਠਹਿਰਗਾਹ ਸੀ ਮਲ੍ਹੇਆਲ। ਉਹ ਟਿਕੇ ਰਹਿੰਦੇ ਸੀ ਕਈ ਕਈ ਦਿਨ ਗਿਆਨੀ ਜੀ ਪਾਸ। ਪੜ੍ਹਦੇ-ਪੜ੍ਹਾਉਂਦੇ ਰਹਿੰਦੇ ਸੀ ਬੱਲਾ-ਦਿੱਤੇ ਜੇਹੇ ਹੋ ਕੇ। ਖੂਹ 'ਤੇ ਜਾਂ ਰੋਅ ਆਲੇ ਖੇਤੀਂ। ਵਿਚ-ਵਾਰ ਖਹਿਬੜ ਵੀ ਪੈਂਦੇ ਸੀ ਆਪੋ-ਵਿਚ ਦੀ। ਉਂ ਬਹਿਸਬਾਜ਼ੀ ਤਾਂ ਚਲਦੀ ਈ ਰਹਿੰਦੀ ਸੀ। ਇਸ ਕੰਮ ਲਈ ਮਲ੍ਹੇਆਲ ਉਨ੍ਹਾਂ ਨੂੰ ਸਭ ਤੋਂ ਵੱਧ ਰਾਸ ਆਉਂਦਾ। ਇਕ ਪਾਸੇ ਚੋਅ, ਦੋ ਪਾਸੇ ਝਾੜ-ਬੂਝੇ, ਨੜੇ-ਸਰਕੜੇ। ਨੀਮ-ਪਹਾੜੀ ਟਿੱਬਿਆਂ ਤੇ ਵਲ੍ਹ ਖਾਂਦੀਆਂ ਪਗਡੰਡੀਆਂ 'ਤੇ ਘੁੰਮਦਾ-ਦੌੜਦਾ ਬੰਤ ਸੁੰਹ ਵੀ ਪਹਿਲੀਆਂ 'ਚ ਕਦੀ ਹੱਥ ਨਈਂ ਸੀ ਆਇਆ ਪੁਲਸ ਦੇ, ਨਾ ਕਿਸੇ ਨੂੰ ਆਉਣਾ ਦਿੱਤਾ ਸੀ ਮਲ੍ਹੇਆਲ ਪੁੱਜੇ ਨੂੰ।

ਆਏ-ਗਏ ਦੀ ਸਾਂਭ-ਸੰਭਾਲ, ਰਾਖੀ-ਦੇਖੀ ਦਾ ਜੁੰਮਾਂ ਪਿਆਰੇ ਸਿਰ। ਲੋੜ ਪੈਣ 'ਤੇ ਗੁਲਸ਼ਨ ਪੰਡਤ ਨੂੰ ਵੀ 'ਵਾਜ ਮਾਰ ਲਈ ਜਾਂਦੀ ਬਾਲਿਆਂ ਤੋਂ।

ਚਾਹ ਮੁਕਾ ਕੇ ਅੱਵਲ ਤਾਂ ਪਿਆਰੇ ਨੇ ਕੋਈ ਨਾ ਕੋਈ, ਕਿਸੇ ਨਾ ਕਿਸੇ ਦੀ ਕਹਾਣੀ ਆਪ ਈ ਛੇੜ ਲੈਣੀ। ਜੇ ਕੋਈ ਸੁਸਤੀ-ਵੁਸਤੀ, ਕੋਈ ਢਿੱਲ-ਮੱਠ ਹੁੰਦੀ ਦਿਸੇ ਤਾਂ ਤੂੰ ਆਪੂੰ ਪਹਿਲ ਕਰ ਲਈਂ। ਆਪਣੇ 'ਸਾਬੁ ਨਾਲ। ਆਪਣੇ ਖੋਜ-ਕਾਰਜ ਮੂਜਬ। 'ਆਦਮੀ ਬਨਾਮ ਆਦਮੀ', 'ਆਦਰਸ਼ ਬਨਾਮ ਵਹਿਸ਼ਤ', ਜੋ ਵੀ ਹੈ, ਜਿੱਦਾਂ ਦੀ ਵੀ ਹੋਗੀ ਤੇਰੀ ਲਿਖਤ ਦੀ ਸੁਰ-ਧੁਰੀ। ਉਸ ਮੂਜਬ ਇਸ਼ਾਰਾ ਮਾਰਨ ਲਈ ਤੂੰ ਸੰਘੇ ਦਾ, ਮਾਨ ਦਾ ਜਾਂ ਪਾਸ਼-ਪੱਡੇ 'ਚੋਂ ਕਿਸੇ ਇਕ ਦਾ ਨਾਂ ਲੈ ਲਈਂ। ਥੋੜ੍ਹੀ ਬਓਤ ਬਾਤ-ਚੀਤ ਵੀ ਕਰ ਲਈਂ, ਜਿੰਨੀ ਕੁ ਦਾ ਪਤਾ ਹੋਵੇ ਤੈਨੂੰ।

ਪਿਆਰੇ ਨੇ ਤੇਰੀ ਰਮਜ਼ ਓਸਲੇ ਸਮਝ ਜਾਣੀ ਆਂ। ਉਨ੍ਹੇ ਫੱਟ ਬੂਝਾ ਸੁੰਹ ਬਾਬੇ ਦਾ ਜ਼ਿਕਰ ਛੇੜ ਲੈਣਾਂ। ਉਦ੍ਹੇ ਵੱਡੇ-ਵਡੇਰੇ ਮਾਈ ਦਾਸ ਦੇ ਵਸਾਏ ਪਿੰਡ ਚੱਕ ਮਾਈ ਦਾਸ ਦਾ ਜ਼ਿਕਰ ਵੀ ਜ਼ਰੂਰ ਕਰੂ। ਉਸਦੀ ਸਾਦਗੀ, ਉਸਦੀ ਲਿਆਕਤ, ਉਦ੍ਹੇ ਸਿਰੜ-ਸਿਦਕ ਦੇ ਬਓਤ ਸਾਰੇ ਵੇਰਵੇ ਚੇਤੇ ਆ ਉਨੂੰ। ਬਿਲਗੇ ਬਾਬੇ ਨਾਲ ਅਰਜਨਟੀਨਾ 'ਚ ਹੋਏ ਤਾਲ-ਮੇਲ ਤੋਂ ਲੈ ਕੇ ਬੰਗਿਆਂ ਆਲੇ ਤਸੀਹਾ-ਘਾਟ ਤੱਕ। ਅੱਗੋਂ ਨਾਈ ਮਾਜਰੇ ਦੇ ਪੁਲ ਤੱਕ ਦਾ ਉਦ੍ਹਾ ਸਾਰਾ ਸਫਰ ਨੌਹਾਂ-ਪੋਟਿਆਂ 'ਤੇ ਉੱਕਰਿਆ ਪਿਆ ਪਿਆਰੇ ਦੇ।

ਬੂਝਾ ਸੁੰਹ ਬਾਬੇ ਦੀ ਕਥਾ ਛੋਹਣ ਲੱਗਾ ਪਿਆਰਾ ਪਹਿਲਾਂ ਤਾਂ ਹੁਣ ਦੇ ਖੱਬੂਆਂ ਨੂੰ ਸੌ ਗਾਲ੍ਹ ਵਾਹੂ। ਏਨਾਂ ਦੀ ਕੁਰਸੀ-ਭੁੱਖ, ਚੌਧਰ-ਭੁੱਖ ਨੂੰ ਟੋਟੇ ਹੋਈ ਲਹਿਰ ਦਾ ਵੱਡਾ ਕਾਰਨ ਦੱਸੂ। ਏਨ੍ਹਾਂ ਸਿਰ ਭਾਂਜਵਾਦੀ, ਸੋਧਵਾਦੀ, ਚਮੜੀ ਬਚਾਊ ਤਕ ਦੇ ਦੋਸ਼ ਲਾਉਂਦਾ-ਮੜ੍ਹਦਾ, ਉਹ ਐਲਾਨ ਕਰਨ ਵਾਂਗ ਆਖੂ—“ਏਹ ਤਾਂ ਚਿੱਟਿਆਂ-ਕਾਲਿਆਂ-ਨੀਲਿਆਂ ਨਾਲੋਂ ਵੀ ਹੇਠਾਂ ਨਿੱਘਰ ਗਏ ਆ। ਮੈਂ ਤਾਂ ਆਹਨਾਂ—ਅੜਾ ਐਨਕਲਾਬ ਏਨ੍ਹਾਂ ਦੇ ਟੀਚੇ 'ਚ ਈ ਸ਼ਾਮਲ ਨਈਂ ਹੈਗਾ। ਜੇ ਹੁੰਦਾ ਇਹ ਹੈਦਾਂ ਲੀਰੋ-ਲੀਰ ਨਾ ਹੁੰਦੇ। ਹੋਰ ਨਈਂ ਤਾਂ ਸਮੁੰਦ ਸੁੰਹ, ਨਈਂ ਸੱਚ ਤੇਜਾ ਸੁੰਹ ਸੁਤੰਤਰ ਦੀ ਸ਼ਰਮ ਕਰਦੇ। ਉਨ੍ਹੇ

ਅਪਣੀ ਚੌਤੀ ਸਾਲ ਪੁਰਾਣੀ ਲਾਲ ਪਾਰਟੀ, ਹਿੰਦ ਕੌਮਨਿਸਟ ਪਾਰਟੀ 'ਚ ਛੱਟ ਸ਼ਾਮਿਲ ਕਰਤੀ ਸੀ ਜੁਲਾਈ 52 'ਚ। ਉਨ੍ਹੇ ਕਿਹਾ ਸੀ—ਇਕੋ ਨਿਸ਼ਾਨੇ ਆਲੀਆਂ ਦੇ ਪਾਰਟੀਆਂ ਨਿਸ਼ਾਨੇ ਲਈ ਖਤਰਨਾਕ ਹੁੰਦੀਆਂ। ਕਿੱਥੇ ਉਹ ਕਿੱਥੇ ਆਹ ਕੁਰਸੀਧੋਰੇ। ਹਰ ਚੌਥੇ ਦਿਨ ਨਮਾਂ ਟੋਲਾ, ਨਮੀਂ ਕੁਰਸੀ, ਨਮਾਂ ਨਿਸ਼ਾਨ। ਏਨ੍ਹਾਂ ਤਾਂ ਜੱਖਣਾਂ ਪੱਟ ਕੇ ਰੱਖ ਤੀ ਲਾਲ ਝੰਡੇ ਦੀ। ਇਹ ਨਈਂ ਸੁਆਰ ਸਕਦੇ ਸਾਡੇ ਲੋਕਾਂ ਦਾ ਕੁਸ਼ ਵੀ...ਪੱਕੀ ਗੱਲ ਆ ਇਹ ਇੰਟ ਅਰਗੀ।”

ਇਹ ਸਾਰਾ ਕੁਸ਼ ਪਿਆਰੇ ਨੇ ਗਿਆਨੀ ਜੀ ਤੋਂ, ਤੇਜਾ ਸੁੰਹ ਸੁਤੰਤਰ ਤੋਂ, ਬੂਝਾ ਸੁੰਹ ਬਾਬੇ ਤੋਂ ਸਿੱਖ ਸਮਝਕੇ ਕੰਠ ਕੀਤਾ ਹੋਇਆ। ਬੂਝਾ ਸਿੱਖ ਬਾਬੇ ਨਾਲ ਤਾਂ ਬਚਿਤਾ ਈ ਲਗਾਓ ਸੀ ਪਿਆਰੇ ਦਾ। ਇਸ ਲੱਗ-ਲਗਾਓ 'ਚ ਪਿਆਰੇ ਨੇ ਇਕ ਵਾਰ ਬਾਬੇ ਨਾਲ ਥੋੜੀ ਕੁ ਜਿੰਨੀ ਛੇੜ-ਛਾੜ ਵੀ ਕਰ ਲਈ ਸੀ, ਮਲ੍ਹੇਆਲ ਆਇਆਂ। ਸਿੱਧਾ ਆਖ ਦਿੱਤਾ ਸੀ ਉਨ੍ਹਾਂ—“ਬੜਾ ਹੋਰ ਈ ਤਰ੍ਹਾਂ ਦਾ ਨਾਂਅ ਐ ਤੁਆਡਾ...ਏਹੋ ਜਿਆ ਨਾਂ ਕਦੇ ਸੁਣਿਆ ਨਈਂ, ਕੀਨ੍ਹੇ ਰੱਖਿਆ ਸੀ ਏਹ...?”

ਅੱਗੋਂ ਬੂਝਾ ਸੁੰਹ ਬਾਬੇ ਨੇ ਰਤੀ ਭਰ ਵੀ ਗੁੱਸਾ ਨਈਂ ਸੀ ਕੀਤਾ। ਸਗੋਂ ਦੋਨੋਂ ਬਾਹਾਂ ਉੱਚੀਆਂ ਕਰਕੇ ਖਿੜ-ਖਿੜਾ ਕੇ ਹੱਸਦਿਆਂ, ਹਲਕੇ-ਫੁਲਕੇ ਸੁਆਲ ਵਰਗਾ ਹਲਕਾ-ਫੁਲਕਾ ਜੁਆਬ ਓਸਲੇ ਈ ਘੜ-ਲੱਭ ਲਿਆ ਸੀ—“ਪਿਆਰਾ ਸਿਆਂ ਜਦ ਮੈਂ ਜੰਮਿਆ ਸੀ ਨਾ, ਓਦੋਂ ਈ ਮੇਰੀ ਮਾਂ ਨੂੰ ਪਤਾ ਲੱਗ ਗਿਆ ਕਿ ਮੈਨੂੰ ਜੰਮਣ ਤੋਂ ਪਹਿਲਾਂ ਹਰ ਗੱਲ ਦਾ ਗਿਆਨ ਆਂ। ਏਸ ਲਈ ਉਨ੍ਹੇ ਮੇਰਾ ਨਾਂਅ ਬੂਝਾ ਸੁੰਹ ਰੱਖ ਲਿਆ...ਮਤਲਬ ਕਿ ਮੈਨੂੰ ਹਰ ਗੱਲ ਦੀ ਸੂਝ-ਬੂਝ ਹੈਗੀ ਆ।”

ਏਨਾ ਕੁ ਹਾਸਾ-ਠੱਠਾ ਸ਼ੈਦ ਪਿਆਰੇ ਦੇ ਹੀ ਹਿੱਸੇ ਆਇਆ ਹੋਵੇ 'ਕੱਲੇ ਦੇ। ਨਈਂ ਆਮ ਕਰਕੇ ਬਾਬੇ ਦਾ ਚਿਹਰਾ ਗਹਿਰ-ਗੰਭੀਰ ਹੀ ਬਣਿਆ ਰਹਿੰਦਾ। ਬੋਲ-ਬਾਣੀ ਰੁੱਖੀ, ਕਈ ਵਾਰ ਕੋੜੀ-ਕੁਸੈਲੀ ਹੋਣ ਤੱਕ ਵੀ ਪੁੱਜ ਜਾਂਦੀ।

...ਦੇਸ਼ ਭਗਤ ਯਾਦਗਾਰ ਲਈ ਉੱਗਰਾਈ ਕਰਨੀ ਸੀ ਕਨੇਡਿਉ। ਉਸਾਰੀ ਕਮੇਟੀ 'ਚੋਂ ਤਿੰਨਾਂ ਨੂੰ ਬਦੇਸ਼ ਭੇਜਣ ਦੀ ਸਕੀਮ ਪਾਸ ਹੋਈ—ਸੈਕਟਰੀ ਗੁਰਮੁੱਖ ਸੁੰਹ ਲਲਤੋਂ, ਮੀਤ-ਪ੍ਰਧਾਨ ਕਰਮ ਸੁੰਹ ਚੀਮਾ ਤੇ ਬੂਝਾ ਸੁੰਹ ਬਾਬਾ। ਸੰਨ '58 ਦੀ ਗੱਲ ਆ ਇਹ।

ਬੂਝਾ ਸੁੰਹ ਮਿਥੇ ਟੈਮ ਤੋਂ ਥੋੜ੍ਹੇ ਕੁ ਦਿਨ ਪਹਿਲਾਂ ਅੰਗਲੈਂਡ ਜਾ ਪੁੱਜਾ ਆਪਣੇ ਖਰਚ 'ਤੇ। ਉਗਰਾਈ ਵਸੀਲੇ ਲੱਭਣ ਦੀ ਮਨਸ਼ਾ ਨਾਲ। ਜਹਾਜ਼ੋਂ ਉੱਤਰ ਸਿੱਧਾ ਕੇਸਰ ਸੁੰਹ ਗਿਆਨੀ ਦਾ ਬੂਹਾ ਜਾ ਖੜਕਾਇਆ—“ਮੈਂ ਦੇਸੋਂ ਆਇਆਂ, ਰਾਤ ਕੱਟਣੀ ਆਂ..।” ਕੇਸਰ ਸੁੰਹ, ਬੂਝਾ ਸੁੰਹ ਬਾਬੇ ਨੂੰ ਨਈਂ ਸੀ ਜਾਣਦਾ। ਤਾਂ ਵੀ ਉਦੀ ਬਜ਼ੁਰਗੀ ਨੂੰ ਜੀ-ਆਇਆਂ ਆਖ ਅੰਦਰ ਲੈ ਗਿਆ। ਰੱਜਮੀਂ ਟਹਿਲ-ਸੇਵਾ ਕੀਤੀ, ਵੱਖਰਾ ਕਮਰਾ ਦਿੱਤਾ ਸੌਣ ਨੂੰ। ਰਾਤੀਂ ਸੌਣ ਲੱਗਿਆਂ ਉਸਤੋਂ ਸਹਿਬਨ ਈ ਆਖਿਆ ਬਾਬੇ ਨੂੰ—“ਮੈਂ

ਤੁਆਨੂੰ ਪਛਾਣਿਆਂ ਨੀ...।” ਉਝ ਦੇਸ਼ ਤੋਂ ਆਇਆ ਹਰ ਬੰਦਾ ਕੇਸਰ ਸੁੰਹ ਗਿਆਨੀ ਲਈ ਆਪਣਾ ਹੁੰਦਾ ਸੀ, ਜਾਣਿਆ-ਪਛਾਣਿਆ ਹੋਵੇ ਭਾਮੋਂ ਬੇ-ਪਛਾਣ।

ਅੱਗੋਂ ਬਾਬੇ ਨੇ ਪਤਾ ਕੀ ਕਿਹਾ? ਕਹਿਣ ਲੱਗਾ—“ਤੂੰ ਨਈਂ ਜਾਣਦਾ ਮੈਨੂੰ, ਮੈਂ ਤੈਨੂੰ ਚੰਗੀ ਤਰ੍ਹਾਂ ਜਾਣਦਾਂ...। ਤੂੰ ਭਕਨੇ ਵੀ ਆਉਂਦਾ ਹੁੰਦਾ ਸੀ, ਤੂੰ ਕਈ ਸਾਲ ਪਰਦੇਸਾਂ 'ਚ ਰੁਲਦਾ ਰਿਹਾ। ਆਜ਼ਾਦ ਹਿੰਦ ਫੌਜ ਟੁੱਟਣ ਤੇ ਹੀਰੋਸ਼ੀਮਾ ਦੀ ਤਬਾਹੀ ਮਗਰੋਂ ਫਿਰ ਦੇਸ਼ ਪਰਤ ਆਇਆ। ਤੂੰ ਦਸ ਸਾਲ ਆਪਣੇ ਦੇਸ਼ 'ਚ ਖੇਹ ਖਾਧੀ। ਜਿਸ ਦੇ ਖਿਲਾਫ਼ ਤੂੰ ਹਥਿਆਰਬੰਦ ਇਨਕਲਾਬੀਆਂ ਨਾਲ ਜੁੜਿਆ ਰਿਹਾ, ਫਿਰ ਉਸੇ ਦੇਸ਼ 'ਚ ਸ਼ਰਨ ਲੈ ਲਈ...।”

ਇਕ ਬੇ-ਪਛਾਣ, ਸ਼ਰਨ ਆਏ ਬੰਦੇ ਦੀ ਐਨੀ ਰੁੱਖੀ ਬੋਲ-ਬਾਣੀ! ਕੇਸਰ ਸੁੰਹ ਗਿਆਨੀ ਹੋਣੀ ਅਲਮਸਤ ਆਦਮੀ ਸਨ। ਉਨ੍ਹਾਂ ਏਸ ਪਾਸੇ ਵੱਲ ਧਿਆਨ ਈ ਨਾ ਦਿੱਤਾ। ਬੱਸ ਏਨਾ ਕੁ ਕਿਹਾ ਅੱਗੋਂ, ਉਹ ਵੀ ਹਾਸੇ-ਹਾਸੇ 'ਚ—“ਤੁਸੀਂ ਵੀ ਹੁਣ ਓਸੇ ਫਰੰਗੀ ਦੀ ਸ਼ਰਨ ਆਇਓਂ ਆਂ, ਭਾਮੋਂ ਉਗਰਾਹੀ ਬਹਾਨੇ ਹੀ ਸਹੀ...।”

ਅੱਗੋਂ ਬੂਝਾ ਸੁੰਹ ਬਾਬਾ ਚੁੱਪ। ਕੀ ਜਆਵ ਦਿੰਦਾ। ਉਦੀ ਚੁੱਪ ਦਾ ਕਾਰਨ ਹੋਰ ਵੀ ਸੀ। ਲੰਡਨ ਪੁੱਜਦਿਆਂ ਸਾਰ ਉਨੂੰ ਹੁਕਮ ਆ ਮਿਲਿਆ ਸੀ ਜਲੰਧਰੋਂ, ਪਈ—‘ਬਾਬੇ ਲਲਤੋਂ, ਬਾਬੇ ਚੀਮੋਂ ਨਾਲ ਬੂਝਾ ਸੁੰਹ ਦੀ ਥਾਂ ਭੋਲਾ ਸੁੰਹ ਜਾਏਗਾ ਕਨੇਡੇ। ਉਦੀ ਧੀ ਰਹਿੰਦੀ ਆ ਵਿਕਟੋਰੀਆ। ਉਹ ਉਗਰਾਈ ਕਰਨ 'ਚ ਬਓਤ ਇਮਦਾਦ ਕਰੂ।’

ਬੂਝਾ ਸੁੰਹ ਉਦਾਸ ਹੋਇਆ ਸੀ ਜਾਂ ਗੁੱਸੇ, ਕੁਸ਼ ਪਤਾ ਨਈਂ ਸੀ ਲੱਗਾ ਕੇਸਰ ਸੁੰਹ ਨੂੰ। ਬੱਸ ਏਨਾ ਕੁ ਈ ਸੁਣਿਆ ਸੀ ਉਨੂੰ ਬਾਬੇ ਮੂੰਹੋਂ—“ਮੈਂ ਤਾਂ ਮਰਜ਼ੀ ਨਾਲ ਮੁੜ ਵਾਪਸ...।”

ਬੋੜੇ ਕੁ ਦਿਨੀਂ ਕੇਸਰ ਸੁੰਹ ਨੇ ਕੁਸ਼ ਪੱਲਿਉਂ, ਕੁਸ਼ ਯਾਰਾਂ-ਮਿੱਤਰਾਂ ਤੋਂ ਕਰ ਕਰਾ ਕੇ ਉਦੀ ਵਾਪਸੀ ਲਈ ਕਿੰਨੇ ਸਾਰੇ ਪੈਂਡ 'ਕੱਠੇ ਕਰ ਲਿਆਂਦੇ। ਅੱਗੋਂ ਬੂਝਾ ਸੁੰਹ ਹੋਰ ਵੀ ਖਫਾ ਹੋ ਗਿਆ। ਉਦੀ ਬਾਂਹ ਮਰੋੜਦਿਆਂ ਪਹਿਲੇ ਦਿਨ ਨਾਲੋਂ ਵੀ ਕੌੜਾ-ਕੁਸੈਲਾ ਉੱਤਰ ਦੇ ਮਾਰਿਆ ਉਸਨੂੰ—“ਮੈਂ ਕਦੇ ਕਿਸੇ ਅੱਗੇ ਹੱਥ ਨਈਂ ਅੱਡੇ। ਨਾ ਈ ਅੱਡਣੇ ਆਂ। ਭੁੱਖਾ ਮਰ ਜਾਣਾ ਮਨਜ਼ੂਰ ਆ। ਮੈਂ ਤਾਂ ਪਾਰਟੀ ਤੋਂ ਵੀ ਧੋਲਾ ਨੀ ਲਿਆ ਕਦੀ। ਨਾ ਤੈਤੋਂ ਲੈਣਾਂ। ਤੇਰੇ ਅਰਗੇ ਗੀਦੀ ਦੇਸ਼ ਨੂੰ ਨਮੀਂ ਗੁਲਾਮੀ 'ਚ ਫਸਾ ਕੇ ਆਪੂੰ ਖਿਸਕੇ ਫਿਰਦੇ ਆ। ਦੇਸ਼ ਨੂੰ ਅਸਲੀ ਆਜ਼ਾਦੀ ਲਈ ਸੂਰਮਿਆਂ ਦੀ ਲੋੜ ਐ। ਕੁਰਸੀਬਾਜ਼ਾਂ ਦੀ ਨਈਂ। ਕੁਰਸੀਬਾਜ਼ਾਂ ਨੇ ਤਾਂ ਮਜ਼ਬੂ ਦੇ ਨਾਂਅ 'ਤੇ ਇਨਸਾਨੀਅਤ ਦੁਫਾੜ ਕਰ ਦਿੱਤੀ ਆ। ਅਮੀਰ ਹੋਰ ਅਮੀਰ ਹੋ ਗਿਆ। ਗਰੀਬ, ਕਿਸਾਨ, ਕਾਮੋਂ, ਯੋਧੇ ਹੁਣ ਵੀ ਕੁਰਸੀਬਾਜ਼ਾਂ ਦੇ ਪੈਰਾਂ 'ਚ ਰੁਲ੍ਹੀ ਜਾਂਦੇ ਆ। ਮੁੜ ਤੂੰ ਮੀਂ ਪਿੱਛੇ। ਜੇ ਤੇਰੇ 'ਚ ਕੋਈ ਕਣੀ ਐ ਤਾਂ...।”

ਏਨ੍ਹਾਂ ਸਾਰੀਆਂ ਗੱਲਾਂ-ਬਾਤਾਂ ਦਾ ਪਿਆਰੇ ਨੂੰ ਵੀ ਪਤਾ ਆ। ਪੂਰੀ ਤਰ੍ਹਾਂ ਚੇਤੇ

ਆ ਉਨੂੰ। ਪਰ, ਉਹ ਜਰਾ ਹੋਰ ਤਰ੍ਹਾਂ ਦੱਸੂ। ਆਪਣੇ ਢੰਗ ਨਾ'। ਉਨੂੰ ਕਹਿਣਾ—
 “ਕਿਉਂ ਫੜਦਾ ਪੌਂਡ ਬਾਬਾ, ਕੇਸਰ ਸੂੰਹ ਤੋਂ। ਉਦ੍ਰੇ ਹੱਥ-ਪੈਰ ਹੈ ਨੀਂ ਸੀ ਨਾਲ। ਏਸ ਕੰਮ
 ਨੂੰ ਹੋਰ ਥੋੜ੍ਹੇ ਆ ਚੰਦੇ-ਬਾਜ਼। ਹਰੇਜ਼ ਕੋਈ ਨਾ ਕੋਈ ਤੁਰਿਆ ਹੁੰਦਾ ਕਨੇਡੇ-ਮਰੀਕੇ-
 ਗਲੈਂਡ। ਡਾਲਰ-ਪੌਂਡ ਕੱਠੇ ਕਰਨ। ਅਖੇ-ਐਨਕਲਾਬ ਕਰਨਾ ਹਿੰਦਸਤਾਨ 'ਚ। ਡੁੱਬ
 ਕੇ ਨਈਂ ਮਰਦੇ ਐਹੋ ਜੇਏ ਐਨਕਲਾਬੀ। ਏਹ ਬਾਬਾ ਈ ਸੀ, ਜਿਨੂੰ ਹੱਥੀਂ ਕਮਾ ਕੇ ਪੌਂਡ
 ਜੋੜੇ ਸੀ, ਜਲੰਧਰ ਆਲੇ ਹਾਲ ਲਈ।”

ਏਹ ਪੌਂਡਾਂ ਵਾਲੀ ਗੱਲ ਦੱਸਣ ਲੱਗਾ ਪਿਆਰਾ ਫਿਰ ਸ਼ਾਂਤ-ਚਿੱਤ ਹੋ ਜਊ।
 ਕਾਫੀ ਸਾਰਾ ਸਹਿਜ-ਧੀਰਜ ਰੱਖ ਕੇ ਬਾਕੀ ਦੀ ਗੱਲ ਪੂਰੀ ਕਰੂ—“ਕੇਸਰ ਸੂੰਹ ਨਾ' ਐਖੇ
 ਭਾਰੇ ਹੋ ਕੇ ਬਾਬੇ ਹੋਣੀ ਰਤਨੀ ਕੋਲੂ ਚਲੇ ਗਏ। ਗਿਆਨੀ ਜੀ ਦੀ ਭੈਣ ਰਤਨੋਂ ਕੋਲੂ
 ਸਓਥਆਲ। ਆਹ ਕੋਠੀ ਆ ਜੇਦੀ। ਉਦ੍ਰੇ ਕੋਲ ਓਥੇ ਵੀ ਬੜੀ ਵੱਡੀ ਕੋਠੀ ਆ। ਓਸੇ
 ਈ ਰਬੜ ਮਿੱਲ 'ਚ ਕੰਮ 'ਤੇ ਜਾ ਲੱਗੇ, ਜਿੱਥੇ ਰਤਨੋਂ ਕਰਦੀ ਸੀ। ਤਨਖ਼ਾਹ ਸੱਤ ਪੌਂਡ
 ਹਫ਼ਤੇ ਦੇ। ਬਾਬਾ ਲਲਤੋਂ, ਬਾਬਾ ਚੀਮਾ ਕਨੇਡਿਉਂ ਗੋੜਾ ਮਾਰ ਕੇ ਮੁੜ ਵੀ ਆਏ
 ਜਲੰਧਰ, ਪਰ ਬੂੜਾ ਸੂੰਹ ਹਜੇ ਵੀ ਗਲੈਂਡ। ਆਪਣੀ ਧੁਨ 'ਚ ਮਸਤ। ਏਸ ਗੱਲੇ ਬੜਾ
 ਹੱਠੀ ਸੀ ਉਹ। ਕੰਮ ਜਿਹੋ ਜਿਹਾ ਵੀ ਮਿਲੇ, ਕਿਤੇ ਵੀ ਮਿਲੇ, ਉਨੂੰ ਕਦੀ ਸੰਗ-ਸ਼ਰਮ
 ਨਈਂ ਸੀ ਮੰਨੀ...।”

ਚਲਦੀ ਗੱਲ 'ਚ ਪਿਆਰੇ ਨੇ ਬੂੜਾ ਸੂੰਹ ਬਾਬੇ ਦੇ ਕੰਮ-ਹੱਠ ਦੀ ਹੋਰ ਇਕ
 ਵਾਰਤਾ ਵੀ ਨਾਲ ਜੋੜ ਦੇਣੀ ਆਂ। ਅਰਜਨਟਾਈਨਾ ਦੇ ਰਸੀਫੇ ਇਲਾਕੇ 'ਚ ਬੋਪਾਰਾਮਾਂ
 ਆਲੇ ਨੌਰੰਗ ਸੂੰਹ ਦੇ ਫ਼ਾਰਮ ਆਲੀ। ਦੱਸਣੀ ਏਹ ਵੀ ਉਨੂੰ ਆਪਣੇ 'ਸਾਬ ਨਾਲ ਈ
 ਐ। ਵਿਚ-ਵਾਰ ਤਲਖ ਹੋ ਕੇ, ਵਿਚ-ਵਾਰ ਸਹਿਜ-ਧੀਰਜ ਰੱਖਦਿਆਂ। ਉਨੂੰ ਆਖਣਾ—
 “ਆਹ ਜੇੜੇ ਤੁਰੇ ਫਿਰਦੇ ਆ ਕਾਰਾਂ-ਮੋਟਰਾਂ 'ਚ ਵੱਡੇ ਐਨਕਲਾਬੀ, ਪੱਖਿਆਂ-ਕੂਲਰਾਂ
 ਮੂਹਰੇ ਬੈਠਿਆਂ ਵੀ ਜੇਨ੍ਹਾਂ ਦੀ ਗਰਮੀ ਨਈਂ ਲਹਿੰਦੀ, ਏਨ੍ਹਾਂ ਸਹੁਰੀ ਦਿਆਂ ਨੇ ਛਿੱਕੂ ਰੀਸ
 ਕਰਨੀ ਆ ਬੂੜਾ ਸੂੰਹ ਬਾਬੇ ਦੀ। ਏਨ੍ਹਾਂ ਨੂੰ ਆਖੋ ਖਾਂ ਰੁੱਗ ਭਰ ਚਰ੍ਹੀ-ਬਾਜਰਾ, ਪੱਠਾ-
 ਦੱਬਾ ਈ ਚੁੱਕ ਕੇ ਐਥੋਂ ਓਥੇ ਰੱਖ ਦੇਣ। ਨਈਂ ਰੱਖ ਸਕਦੇ ਏਹ। ਏਨ੍ਹਾਂ ਦੇ ਗਿੱਟੇ-
 ਗੋਡਿਆਂ 'ਚ ਹੈ ਨਈਂ ਕਣ ਰਤਾ-ਮਾਸਾ ਵੀ। ਇਕ ਦਿਨ ਵੀ ਕਿਤੇ ਵਾਢੀ-ਟੋਕੀ
 ਆਲਾ ਕੰਮ ਕਰ ਕੇ ਦੱਸਣ। ਏਹ ਬੂੜਾ ਸੂੰਹ ਈ ਸੀ, ਜਿਨੂੰ ਇਕ ਮਹੀਨੇ 'ਚ ਏਨੀਆਂ
 ਛੱਲੀਆਂ ਤੋੜੀਆਂ, ਏਨੀਆਂ ਤੋੜੀਆਂ ਖੜ੍ਹੇ ਟਾਂਡਿਆਂ ਨਾਲੋਂ, ਵੱਡੇ-ਵੱਡੇ ਬੋਰੇ ਦੋਨਾਂ
 ਮੋਢਿਆਂ 'ਤੇ ਲਟਕਾ ਕੇ, ਕਿ ਉਨ੍ਹਾਂ 'ਚੋਂ ਇੱਕੀ ਕੁਅੰਨਟਲ ਦਾਣੇ ਨਿਕਲੇ ਸੀ,
 ਬੋਪਾਰਾਮਾਂ ਆਲੇ ਨੌਰੰਗ ਸੂੰਹ ਦੇ ਫ਼ਾਰਮ 'ਤੇ ਰਸੀਫੇ। ਏਦਾਂ ਹੁੰਦੇ ਆ ਕੰਮ। ਏਨੂੰ ਕਹਿੰਦੇ
 ਆ ਸਿਰੜ-ਸਿਦਕ। ਐਹੋ ਜੇਏ ਬੰਦੇ ਈ ਤੁਰਦੇ ਆ ਕਾਮਾਂ ਲੋਕਾਂ ਨਾ' ਜੁੜ ਕੇ। ਉਦੋਂ
 ਹਜੇ ਬਾਬਾ ਕਿਸੇ ਲਹਿਰ ਨਾਲ ਨਈਂ ਸੀ ਜੁੜਿਆ। ਕੰਮ-ਕਾਰ ਲੱਭਦਾ-ਲੱਭਦਾ ਜਾ
 ਰਲ੍ਹਿਆ ਸੀ ਬਿਲਗੇ ਬਾਬੇ ਨਾਲ, ਅਰਜਨਟਾਈਨਾ। ਓਥੋਂ...ਓਥੋਂ ਬੱਸ ਚੜ੍ਹ ਗਿਆ ਫੇਅ

ਪੱਕੀ ਲੀਹੇ। ਪਹਿਲਾਂ ਕਿਰਤੀ ਕੌਮਨਿਸਟ, ਫੇਅਰ ਲਾਲ ਕੌਮਨਿਸਟ, ਫੇਅਰ ਪਰਜਾ-ਮੰਡਲ ਲਹਿਰ, ਫੇਅਰ ਨਕਸਲਬਾੜੀਆ। ਚੱਲ ਸੋ ਚੱਲ, ਰੁਕਿਆ ਨਈਂ ਕਿਤੇ ਅੱਧ-ਵਿਚਾਲੇ। ਨਾ ਈ ਪਿੱਛਲ-ਖੁਰੀ ਤੁਰਿਆ ਪੈਰ ਭਰ ਵੀ। ਖੀਰਲੇ ਦਮ ਤੱਕ ਹਾਰ ਨੀ ਮੰਨੀ।”

ਬੂਝਾ ਸੂੰਹ ਬਾਬੇ ਦੀ ਕਥਾ-ਵਾਰਤਾ ਦੱਸਦੇ ਪਿਆਰੇ ਨਾਲ ਉਦਾਂ ਨਈਂ ਹੋਣੀ ਜਿੱਦਾਂ ਦੀਸ਼ੇ ਦਾ, ਬਚਿੱਤਰ ਸੂੰਹ ਮਾਸਟਰ ਦਾ ਹਾਲ-ਹਵਾਲ ਦੱਸਦਿਆਂ ਹੁਣੇ ਹੋਈ ਸੀ, ਥੋੜ੍ਹਾ ਕੁ ਚਿਰ ਪਹਿਲਾਂ। ਹੁਣ ਨਾ ਉਦ੍ਢੇ ਗਲੇ ਦਾ ਗੱਚ ਭਰਨਾ, ਨਾ ਈ ਹਟਕੋਰੇ ਸੁਣਾਈ ਦੇਣੇ। ਹੁਣ ਉਦ੍ਢਾ ਰੰਗ-ਢੰਗ ਈ ਬਦਲ ਗਿਆ ਲੱਗਣਾਂ ਆ ਤੈਨੂੰ। ਅਜੀਬ ਤਰ੍ਹਾਂ ਦੀ ਲਿਸ਼ਕ-ਚਮਕ, ਭਖਣ-ਟਹਿਕਣ ਲੱਗ ਪੈਣੀ ਆਂ ਉਦ੍ਢੇ ਸੂੰਹ-ਚਿਹਰੇ 'ਤੇ। ਅੱਖਾਂ ਦੀ ਸਿਲ੍ਹ-ਸਲਾਬੁ ਨੇ ਆਪਣੇ ਢੰਗ ਦੀ ਭਾਅ ਮਾਰਨ ਲੱਗ ਪੈਣਾ। ਹੁਣ ਤੈਨੂੰ ਪਿਆਰੇ ਅੰਦਰ ਇਕ ਵੱਖਰੀ ਤਰ੍ਹਾਂ ਦਾ ਪਿਆਰਾ ਦਾਖਲ ਹੋ ਗਿਆ ਲੱਗੂ। ਉਦ੍ਢੇ ਤੇਜ਼-ਤਰਾਰ ਬੋਲ ਪੂਰੀ ਗੜ੍ਹਕਮੀਂ ਲੈਅ 'ਚ ਤੇਰੇ ਤੱਕ ਅੱਪੜਦੇ ਆਖਣਗੇ—“ਕਿਉਂ ਕਾਕਾ ਠੀਅਕ ਆ ਏਹ...। ਕੀ ਨਾਂ ਤੇਰਾ...ਗਾਂ, ਆਇਆ ਚੇਤੇ, ਪਰਮਜੀਤ। ਕਾਕਾ ਪਰਮਜੀਤ ਪਤਆ ਈ ਹੋਣਾਂ ਤੈਅਨੂੰ...। ਪਤਆ ਕਿ ਨਈਂ ਪਤਾ! ਬੂਝਾ ਸੂੰਹ ਬਾਬੇ ਦੇ ਖੀਰਲੇ ਟੈਮ ਦਾ। ਨਾਈ ਮਾਜਰੇ ਆਲੇ ਪੁਲ ਦੇ ਸਾਕੇ ਦਾ, ਲਾਸ਼ ਲਿਆ ਰੱਖੀ ਸੀ ਜਿੱਥੇ ਬੰਗਿਆਂ ਆਲੇ ਰੈਸਟ-ਹਓਸ 'ਚ ਗੋਲੀਆਂ ਮਾਰ ਕੇ। ਏਹ ਤਾਂ ਹਿੰਮਤ ਕਰ ਲਈ ਸੀ ਕਿਸ਼ੋਰੀ ਲਾਲ ਨੇ, ਲਲਤੋਂ ਬਾਬੇ, ਬਿਲਗੇ ਬਾਬੇ ਨੇ, ਹੋਰਨਾਂ ਕਈਆਂ ਨੇ ਰਲ੍ਹ-ਮਿਲ੍ਹ ਕੇ। ਦਰਬਾਰਾ ਸੂੰਹ ਢਿਲੋਂ ਦੀ ਕੀਤੀ ਕਿਤੇ ਭੁਲਣੀ ਆ ਕਿਸੇ ਨੂੰ। ਉਨ੍ਹੇ ਪੈਰਵੀ ਕੀਤੀ ਐਨ ਡਟ ਕੇ। ਤਾਰਕੁੰਡੇ ਵਕੀਲ ਨੂੰ ਨਾਲ ਲਿਆ। ਦਿੱਲੀ ਆਲੇ ਤਾਰਕੁੰਡੇ ਨੂੰ। ਪਤਆ ਈ ਹੋਣਾਂ ਤੈਨੂੰ ਕੌਣ ਸੀ ਭਲਾ ਤਾਰਕੁੰਡੇ! ਪਤਆ ਆ ਕਿ ਨਈਂ ਪਤਾ? ਉਹ ਵਕੀਲ ਵੀ ਸੀ ਬੜਾ ਵੱਡਾ ਤੇ ਸੀਈ ਵੀ ਧੜਲੇਦਾਰ। ਉਹ ਮੁਖੀਆ ਵੀ ਸੀ ਮਨੁੱਖਾਂ ਦੇ ਹੱਕਾਂ-ਹਕੂਕਾਂ ਦੀ ਰਾਖੀ ਕਰਨ ਆਲੀ ਸਭਾ ਦਾ। ਕੀ ਨਾਂ ਉਦ੍ਢਾ ਭਲਾ ਜਿਆ-ਮਾਨੁੱਖੀ ਅਧਿਕਾਰ ਸਭਾ। ਉਨ੍ਹੇ ਪਾ ਇਤੇ ਸਾਰੇ ਕਾਤਲ ਵੱਟੋ-ਵੱਟ ਕਿ। ਨਈਂ ਤਾਂ ਮਿੱਟੀ ਰੋਲ੍ਹ ਤੀ ਸੀ ਸਾਧਾ ਸੂੰਹ ਡਿਪਟੀ ਨੇ। ਪਤਆ ਈ ਹੋਣਾਂ ਤੈਨੂੰ। ਸੱਤਰ ਸੰਨ ਦੇ ਸੱਤਮੇਂ ਮੀਨ੍ਹੇ ਦੀ ਸਤਾਈ ਤਾਰੀਕ ਨੂੰ ਸ਼ਾਮ ਦੇ ਘੁਸਮੁਸੇ 'ਚ ਬੂਝਾ ਸੂੰਹ ਬਾਬਾ ਸੈਕਲ 'ਤੇ ਰਸੂਲਪੁਰ ਆਲੇ ਕੱਚੇ ਰਾਹੇ ਤੁਰਿਆ ਜਾਂਦਾ ਸੀ ਨਗਰ ਪਿੰਡ ਨੂੰ ਆਪਣੇ ਧਿਆਨ। ਮਗਰੋਂ ਫਲੋਰ ਆਲੀ ਪੁਲਸ ਨੇ ਜੀਪ ਉਦ੍ਢੇ ਸੈਕਲ 'ਚ ਲਿਆ ਮਾਰੀ। ਉਨ੍ਹੇ ਕੱਚੇ ਰਾਹ 'ਚ ਡਿੱਗੇ ਨੂੰ ਸੈਕਲ ਸਮੇਤ ਜੀਪ 'ਚ ਸੁੱਟ ਕੇ ਫਲੋਰ ਆਲੇ ਡਾਕ-ਬੰਗਲੇ ਲੈ ਗਏ। ਓਥੇ ਬੈਠੇ ਸਾਧਾ ਸੂੰਹ ਡਿਪਟੀ ਨੇ ਲਗਦੇ ਹੱਥ ਬਾਬੇ ਨੂੰ ਜਾ ਪੇਸ਼ ਕੀਤਾ ਜਲੰਧਰ, ਵੱਡੇ ਸਾਬੁ ਕੋਲ। ਅਗੋਂ ਵੱਡਾ ਸਾਬੁ, ਡਿਪਟੀ ਨਾਲੋਂ ਵੀ ਬਾਗੋ-ਬਾਗ। ਸਟਾਰ ਦੀਹਦੇ ਸੀ ਉਨ੍ਹੇ ਸਾਹਮਣੇ। ਐਡਾ ਵੱਡਾ ਮਾਰਕਾ ਮਾਰਿਆ ਸੀ ਉਨ੍ਹੇ। ਇਕ ਬਿਆਸੀ ਸਾਲਾ ਵਿਰਧ ਬਾਬਾ ਸੈਕਲ ਤੋਂ ਹੋਣਾਂ ਸੁੱਟ

ਕੇ ਗ੍ਰਿਫ਼ਤਾਰ ਕੀਤਾ ਸੀ ਉਦ੍ਰੀ ਹਥਿਆਰਬੰਦ ਗ਼ਾਰਦ ਨੇ। ਏਦੂੰ ਵੱਡੀ ਜਿੱਤ ਹੋਰ ਕੀ ਹੋ ਸਕਦੀ ਸੀ ਉਦ੍ਰੀ, ਉਦ੍ਰੇ ਮਹਿਕਮੇਂ ਦੀ। ਹੋਰ ਸੁਣ ਅੱਗੋਂ—ਉਨ੍ਹੇ ਬੇੜੀਆਂ ਹੱਥਕੜੀਆਂ 'ਚ ਜਕੜੇ ਬਾਬੇ ਨੂੰ ਸਕੰਦਰੀ ਹੈਕੜ 'ਚ ਪਤਾ ਕੀ ਪੁੱਛਿਆ? ਉਨ੍ਹੇ ਪੁੱਛਿਆ ਸੀ—“ਹੁਣ ਦੱਸ ਬੁਝਾ ਸਿਆਂ ਤੇਰੇ ਨਾਲ ਕੀ ਸਲੂਕ ਕਰਾਂ?” ਬਓਤੀ ਦੌੜ-ਪੁੱਪ ਕਰਕੇ ਸਰੀਰੋਂ ਬਓਤ ਈ ਲਿੱਸੇ ਹੋਏ ਬਾਬੇ ਦੀ ਸੁਰ ਭਾਮੋਂ ਗੜਕਮੀਂ ਨਈਂ ਸੀ ਰਈ, ਤਾਂ ਵੀ ਅੱਗੋਂ ਠੋਕਮਾਂ ਜੁਆਬ ਦਿੱਤਾ ਸੀ ਉਨ੍ਹੇ। ਉਨ੍ਹੇ ਕਿਹਾ ਸੀ ਬਾਬੇ ਨੇ—“ਜੇ ਤਾਂ ਸੁਪਾਈ ਤੋਂ ਤਰੱਕੀ ਕਰਕੇ ਸੁਪਰਡੈਂਟ ਬਣਿਆਂ ਤਾਂ ਤੂੰ ਕਿਸੇ ਗਰੀਬ ਕਿਸਾਨ ਦਾ ਪੁੱਤ ਹੋਣਾਂ, ਮੈਨੂੰ ਛੱਡ ਦੇ। ਤਾਂ ਕਿ ਮੈਂ ਗਰੀਬ ਕਿਸਾਨਾਂ ਦੀ ਹੋਰ ਸੇਵਾ ਕਰ ਸਕਾਂ। ਜੇ ਤੂੰ ਕਿਸੇ ਜਾਗੀਰਦਾਰ ਘਰਾਣੇ 'ਚੋਂ ਆਂ ਤਾਂ ਮੈਂ ਤੇਰਾ ਜਮਾਤੀ ਦੁਸ਼ਮਣ ਆਂ, ਮੈਨੂੰ ਗੋਲੀ ਮਾਰ ਦੇ...।”

ਅੱਗੋਂ ਵੱਡਾ ਸਾਬੁ ਚੁੱਪ। ਬੋਲਦਾ ਵੀ ਕੀ। ਅੰਦਰੋਂ ਅੰਦਰ ਵਿੱਸ ਘੋਲਦਾ ਰਿਆ। ਵਿੱਸ ਘੋਲਦੇ ਨੇ ਉਨ੍ਹੇ ਬਾਬੇ ਨੂੰ ਮੁੜ ਡਿੱਪਟੀ ਦੇ ਹਵਾਲੇ ਕਰ ਦਿੱਤਾ, ਸਾਧਾ ਸੂੰਹ ਦੇ। ਸਾਧਾ ਸੂੰਹ ਨੇ ਬਾਬੇ ਨੂੰ ਫਿਰ ਲਿਆ ਸੁੱਟਿਆ ਬੰਗਿਆਂ ਆਲੇ ਤਸੀਹਾ ਘਾਟ 'ਚ। ਪੁੱਛ-ਗਿੱਛ ਲਈ। ਰਾਤ ਭਰ ਪੁੱਛ-ਗਿੱਛ ਹੁੰਦੀ ਰਈ ਪੁਲਸੀਆਂ ਆਲੀ। ਅੱਗੋਂ ਬਾਬੇ ਨੇ ਨਾ ਕੁਸ਼ ਦੱਸਣਾ ਸੀ, ਨਾ ਦੱਸਿਆ। ਉਨ੍ਹਾਂ ਮਾਰ ਮਾਰ ਉਦ੍ਰੀ ਦੌਣ ਤੋੜ ਦਿੱਤੀ। ਫੇਅ ਪਤਾ ਕੀ ਕੀਤਾ। ਉਹੋ ਕੀਤਾ ਜੋ ਕਰਦੇ ਹੁੰਦੇ ਪੁਲਸੀਏ। ਅਧਮੋਏ ਬਾਬੇ ਨੂੰ ਸ਼ਹੀਦ ਕਰ ਦਿੱਤਾ ਬੈਗੋਂ। ਪਹਿਲਾਂ ਦੋਨਾਂ ਠਾਣੇਦਾਰਾਂ ਨੇ ਇਕ-ਇਕ ਗੋਲੀ ਮਾਰੀ, ਡਿਪਟੀ ਸਾਧਾ ਸੂੰਹ ਨੇ ਦੋ ਮਾਰੀਆਂ। ਫੇਅ ਸੱਚੇ ਹੋਣ ਲਈ ਲਾਸ਼ ਚੁੱਕ ਕੇ ਨਾਈ ਮਾਜਰੇ ਲੈ ਆਏ। ਇਕ ਉਜੜੇ ਜਿਹੇ ਪਲ 'ਤੇ ਰੱਖ ਕੇ ਰੋਸ਼ਨੀ ਕਰਨ ਆਲੇ ਫੈਰ ਕੀਤੇ ਉੱਪਰ ਨੂੰ। ਫੜੇ ਗਏ ਬਾਬੇ ਦੇ ਝੋਲੇ 'ਚ ਇੱਕ ਕਿਤਾਬ ਸੀ ਇਕ ਕਾਪੀ। ਉਦ੍ਰੀ ਥਾਂ ਪੜਾ-ਪਸਤੌਲ ਰੱਖ ਕੇ ਪੁਲਸ-ਮੁਕਾਬਲੇ ਦੀ ਖ਼ਾਨਾ ਪੂਰੀ ਕੀਤੀ। ਪਰ ਜੀ, ਲੋਕ ਕਿੱਥੇ ਮੰਨਦੇ ਆ ਐਡੇ ਵੱਡੇ ਝੂਠ-ਕੁਫ਼ਰ ਨੂੰ। ਦੱਸ ਮੰਨਦੇ ਆ! ਨਈਂ ਨਾ ਮੰਨਦੇ...।”

ਤੈਨੂੰ ਨੀਮੀਂ ਪਾਈ ਬੈਠੇ ਨੂੰ ਪਿਆਰਾ ਇਕ-ਦਮ ਖਿੜ ਕੇ ਪਊ—“ਓ ਮੈਂ ਤੈਨੂੰ ਕੀ ਪੁੱਛਦਾਂ, ਤੂੰ ਅੱਗੋਂ ਬੋਲਦਾ ਈ ਨਈਂ। ਕੀ ਨਾਂ ਤੇਰਾ..ਹਾਂ ਸੱਚ, ਪਰਮਜੀਤ ਕਾਕਾ ਤੈਨੂੰ...ਤੈਨੂੰ ਪਤਾ ਆ ਵੀ ਆ ਕੁਸ਼ ਕਿ ਨਿਰਾ-ਪੁਰਾ ਕਲਮ-ਘਸੀਟ ਈ ਹੈਗਾਂ। ਤੂੰ ਤਾਂ ਧੌਣ ਈ ਹੋਰ ਤਰ੍ਹਾਂ ਸੁੱਟੀਉ ਆ ਹੇਠਾਂ ਨੂੰ। ਚੱਲ ਹੋਰ ਨਈਂ ਤਾਂ ਤੂੰ ਐਂ ਦੱਸ ਪਈ ਡਿਪਟੀ ਸਾਧਾ ਸੂੰਹ ਤੋਂ ਬਿਨਾਂ ਹੋਰ ਕੇਦ੍ਰੀ ਡੀਟੀ ਸੀ ਬੁਝਾ ਸੂੰਹ ਨੂੰ ਫੜਨ ਦੀ। ਪਤਾ ਆ ਕਿ ਨਈਂ ਪਤਾ?...ਓ ਤੂੰ ਤਾਂ ਬੋਲਦਾ-ਕੁਸਕਦਾ ਈ ਨਈਂ। ਸੂੰਹ ਈਂ ਨਈਂ ਚੁੱਕਦਾ ਤਾਂਹ ਨੂੰ। ਤੇਰੀ ਤਾਂ ਉਈਂ ਮਾਂ ਮਰਗੀ ਲੱਗਦੀ।...ਓ ਤੈਨੂੰ ਇਹ ਵੀ ਨਈਂ ਪਤਾ, ਦੂਜਾ ਡਿਪਟੀ ਉਮਰਾਓ ਸੂੰਹ ਸੀ, ਉਮਰਾਓ ਸੂੰਹ। ਦਲੀਪ ਸੂੰਹ ਟਪਿਆਲੇ ਦੇ ਚਾਚੇ ਦਾ ਪੁੱਤ।...ਨਈਂ ਪਤਾ ਆ! ਓ ਤੇਰੇ ਪੱਲੇ ਹੈ ਵੀ ਕੁਸ਼ ਕਿ ਨਈਂ। ਤੂੰ ਮੇਰਾ ਸਿਰ ਉਈਂ ਚੱਟੀ ਜਾਨਾਂ ਐਨੇ

ਚਿਰ ਦਾ। ਚੱਲ ਦਫ਼ਾ ਹੋ ਏਥੋਂ। ਆਇਆ ਵੱਡਾ ਖੋਜਕਾਰ। ਐਹੋ ਜੇਏ ਹੋਰ ਹੋਣੇ ਆਂ ਤੇਰੇ ਕੁਲਗਦੇ। ਤੇਰੇ ਉੱਪਰਲੇ, ਤੈਨੂੰ ਐਧਰ ਨੂੰ ਤੋਰਨ ਆਲੇ।...ਓ ਤੁਹੀਂ ਤਾਂ ਕੰਜਰ ਦਿਓ ਕੁਰਸੀਬਾਜ਼ਾਂ ਨਾਲੋਂ ਵੀ ਨਿੱਘਰੇ ਪਏ ਆਂ। ਤੁਹੀਂ ਤਾਂ ਰਹਿੰਦੀ ਵੀ ਗਿੱਲ ਗਾਲ੍ਹ ਛੱਡਣੀ ਆਂ, ਐਸ 'ਸਾਬੂ ਨਾ'। ਨਿਰੇ ਵਰਕੇ ਕਾਲੇ ਕਰਕੇ ਤੁਹੀਂ ਵੇਚਣਾ ਆ ਸਾਨੂੰ। ਮੁੱਲ ਵੱਟਣਾਂ ਬੁਝਾ ਸੁੰਹ ਬਾਬੇ ਦਾ, ਬੰਤ ਸੁੰਹ ਗਿਆਨੀ ਦਾ। ਜੇੜ੍ਹਾ ਉੱਠਦਾ ਤੁਰ ਪੈਂਦਾ ਮੂੰਹ ਚੱਕ ਕੇ ਐਧਰ ਨੂੰ...।”

ਪਿਆਰੇ ਦੀ ਦਬਕ-ਝਿੜਕ ਸੁਣ ਕੇ ਤੇਰਾ ਝੁਕਿਆ ਸਿਰ ਰਹਿੰਦਾ ਵੀ ਨੀਮਾਂ ਹੋ ਜਿਊ। ਇਸ ਲਈ ਨਈਂ ਕਿ ਤੈਨੂੰ ਪਤਾ ਨਈਂ ਕਿ ਦੂਜਾ ਡਿਪਟੀ ਕੌਣ ਸੀ, ਕੀ ਨਾਂ ਸੀ ਉਚ੍ਹਾ। ਭਰਾ ਕੇਦ੍ਹਾ ਸੀ ਉਹ। ਏਸ ਸਾਰੇ ਕੁਸ਼ ਦੀ ਜਾਣਕਾਰੀ ਹੈਗੀ ਆ ਤੈਨੂੰ। ਤੈਨੂੰ ਤਾਂ ਇਹ ਵੀ ਪਤਾ ਕਿ ਉਮਰਾਓ ਸੁੰਹ ਨੇ ਨਈਂ ਸੀ ਮਾਰਨਾ ਬੁਝਾ ਸੁੰਹ ਨੂੰ। ਉਨ੍ਹੇ ਗਿਫ਼ਤਾਰੀ ਦੱਸ ਕੇ ਜੇਲ੍ਹ ਭੇਜਣਾ ਸੀ ਉਨੂੰ। ਅਦਾਲਤੀ ਕਾਰਵਾਈ ਲਈ। ਤੇਰੇ ਕੋਲ੍ਹੇ ਉਮਰਾਓ ਸੁੰਹ ਨੂੰ ਮਿਲੇ ਮੰਜਕੀ ਦੇ ਖ਼ਾਸ ਖ਼ਾਸ ਪਿੰਡਾਂ ਦਾ ਵੇਰਵਾ ਵੀ ਹੈਗਾ। ਬਾਬੇ ਦੀ ਜੰਡਿਆਲੇ ਆਲੀ ਠਹਿਰਗਾਹ ਦਾ ਵੀ ਇਲਮ ਆਂ ਤੈਨੂੰ। ਤੈਨੂੰ ਏਹ ਵੀ ਪਤਾ ਆ ਕਿ ਜੰਡਿਆਲੀਏ ਦਰਬਾਰਾ ਸੁੰਹ ਦੇ ਚਾਚੇ ਮੇਹਰ ਚੰਦ ਨੇ ਦਬਕਾ ਵੀ ਮਾਰਿਆ ਸੀ ਉਮਰਾਓ ਸੁੰਹ ਨੂੰ। ਉਨ੍ਹੇ ਕਿਹਾ ਸੀ—‘ਖ਼ਬਰਦਾਰ ਜੇ ਹੱਥ ਪਾਇਆ ਬੁਝਾ ਸੁੰਹ ਨੂੰ ਏਥੇ ਆਏ ਨੂੰ। ਏਥੇ ਉਹ ਹੋਰ ਕਿਤੇ ਨਈਂ ਮੇਰੇ ਘਰ ਠਹਿਰਦਾ। ਖ਼ਾਨਦਾਨੀ ਕਾਂਗਰਸੀ ਮੇਹਰ ਚੰਦ ਦੇ ਘਰ।’

ਬੁਝਾ ਸੁੰਹ ਬਾਬੇ ਦੇ ਕੰਮ-ਵੰਗ, ਉਨੂੰ ਮਿਲਦੇ ਰਏ ਲੋਕ-ਨਿੱਘ ਦਾ ਕੁੱਲ ਵੇਰਵਾ ਤੇਰੇ ਪਾਸ ਹੁੰਦਿਆਂ ਹੋਇਆਂ ਵੀ ਤੇਤੋਂ ਸਿਰ ਨਈਂ ਚੁੱਕਿਆ ਜਾਣਾਂ ਪਿਆਰੇ ਮੂਹਰੇ। ਤੈਨੂੰ ਲੱਗਣਾਂ ਤੂੰ ਆਪਣੇ ਕਾਰ-ਕਿੱਤੇ ਦੀ ਨਮੋਸ਼ੀ ਹੇਠ ਜਿਮੋਂ ਦੱਬ ਗਿਆ ਹੋਮੋਂ। ਇਹ ਨਮੋਸ਼ੀ ਤੇਰੇ ਆਪਣੇ ਆਪ ਤੱਕ ਸਿਮਟੇ ਰਹਿਣ ਕਰਕੇ ਛਾਈ ਹੋਈ ਆ ਤੇਰੇ 'ਤੇ। ਸਿਰਫ਼ ਕਿਤਾਬੀ-ਕਾਗਜ਼ੀ ਮਗਜ਼ਮਾਰੀ ਕਰਦੇ ਰਹਿਣ ਕਰਕੇ। ਤੈਨੂੰ ਇਕ ਤਰ੍ਹਾਂ ਦਾ ਹਿਰਖ ਹੁੰਦਾ ਲੱਗ੍ਹ, ਗੁੱਸਾ ਵੀ ਆਉ ਆਪਣੇ ਆਪ 'ਤੇ ਸ਼ਰਮ ਵੀ ਕਿ ਤੂੰ ਤਾਂ ਅਜੇ ਬੁਝਾ ਸੁੰਹ-ਤੇਜਾ ਸੁੰਹ ਵਰਗੇ ਮੂਹਰਲੀ ਪਾਲ ਦੇ ਸਿਦਕੀ-ਸਿਰੜੀ ਯੋਧਿਆਂ ਤੱਕ ਸਿਮਟਿਆ ਰਿਹਾਂ। ਤੇਤੋਂ ਤਾਂ ਉਨ੍ਹਾਂ ਦੀ ਕਿਰਤ-ਘਾਲਣਾ ਵੀ ਚੰਗੀ ਤਰ੍ਹਾਂ ਸਾਂਭੀ ਨਈਂ ਗਈ ਆਪਣੇ ਸ਼ਿਸ਼ਾਂ-ਸ਼ਾਗਿਰਦਾਂ ਲਈ। ਹੁਣ ਤੂੰ ਮੇਦਨ ਸੁੰਹ, ਪਿਆਰਾ, ਬਚਿੱਤਰ ਸੁੰਹ ਮਾਸਟਰ, ਬੰਤ ਸੁੰਹ ਗਿਆਨੀ ਵਰਗੇ, ਜੀਂਦੇ ਸ਼ਹੀਦਾਂ ਦੇ ਕਾਰਨਾਮੋਂ ਕ੍ਰੋੜੇ ਖਾਤੇ 'ਚ ਪਾਏਗਾ। ਕੇੜ੍ਹੇ 'ਸਾਬੂ ਨਾਲ ਪੁੱਜਦੇ ਕਰੇਂਗਾ ਅਗਲੀ ਪੀੜ੍ਹੀ ਨੂੰ। ਤੈਨੂੰ ਲੱਗਣਾਂ ਜੇ ਤੂੰ ਉਸ ਪੜ੍ਹਾਅ ਦੇ ਗਿਣਮੋਂ-ਚੁਣਮੋਂ ਨਾਇਕਾਂ ਦੀ ਥਾਂ, ਉਸ ਯੁਗ ਦਾ ਸਾਂਝਾ ਅਮਲ-ਕਰਮ ਲਿਆ ਹੁੰਦਾ ਆਪਣੀ ਕਾਰ-ਵਲੁਗਣ 'ਚ, ਉਸ 'ਸਾਬੂ ਨਾਲ ਕੀਤੀ ਹੁੰਦੀ ਮਸ਼ਕਪੇਚੀ, ਤਾਂ ਯੁੱਗ-ਨਾਇਕ ਫੋਟੋ-ਫਰੇਮਾਂ 'ਚ ਜਕੜੇ ਹੋਣ ਦੀ ਥਾਂ ਸਿਰਾਂ 'ਚ ਬੀੜੇ

ਹੋਣੇ ਸੀ ਮੁੰਡੇ-ਕੁੜੀਆਂ ਦੇ। ਸਿਆਸੀ-ਸਮਾਜੀ ਅਮਲ ਤੁਰਿਆ ਰਹਿਣਾ ਸੀ ਇਕ-ਸਾਰ। ਹੁਣ ਵਾਂਗ ਖੇਹ-ਖਰਾਬ ਨਈਂ ਸੀ ਹੋਣੀ ਹੁਣ ਦੀ ਪੀੜ੍ਹੀ।

ਆਪਣੇ ਆਪ 'ਚ ਗੀਣਾ ਹੋਏ ਤੋਂ ਤੇਤੋਂ ਨਾ ਸਿਰ ਚੁੱਕਿਆ ਜਾਣਾਂ ਉੱਪਰ ਨੂੰ, ਨਾ ਨਿਗਾਹ ਮਿਲਣੀ ਆਂ ਪਿਆਰੇ ਨਾਲ।

ਇਸ ਵਾਰ ਪਿਆਰੇ ਦੀ ਥਾਂ ਤੂੰ ਹੋਏਂਗਾ ਰੋਣ-ਹਾਕਾ। ਗੱਚ ਭਰਿਆ ਜਾਣਾਂ ਤੇਰਾ। ਔਖਾਂ 'ਚ ਨਮੀਂ ਵੀ ਤਰਨ ਲੱਗ ਪੈਣੀ ਆਂ ਤੇਰੇ। ਤੂੰ ਅੰਦਰੇ-ਅੰਦਰ ਰੋਏਂਗਾ ਵੀ ਜ਼ਰੂਰ, ਹਉਕਾ ਭਾਮੋਂ ਪਿਆਰੇ ਨੂੰ ਸੁਣੇ ਨਾ ਸੁਣੇ।

ਤੂੰ ਸ਼ਰਮਸਾਰ ਹੋਏ ਨੇ, ਨਾ ਉੱਠਣ ਜੋਗਾ ਰਹਿਣਾ, ਨਾ ਬੈਠੇ ਰਹਿਣ ਜੋਗਾ।

ਆਪਣੀ ਥਾਂ ਖਿਝੇ-ਖਪੇ ਪਿਆਰੇ ਦੇ ਕੜਮੋਂ ਬੋਲ ਫਿਰ ਤੇਰੇ ਮੱਥੇ 'ਚ ਆ ਵੱਜਣੇ ਆਂ—“ਉੱਠਦਾ-ਵਗੁਦਾ ਕਿ ਨਈਂ...! ਨਈਂ ਤਾਂ ਛੱਡਾਂ ਫੇਏ ਕੁੱਤਾ...? ਤੁਹੀਂ ਲੋਕ ਹੋਈ ਏਸੇ ਲੋਕ।”

ਕੁਰਸੀ ਤੋਂ ਉੱਠਦੇ ਪਿਆਰੇ ਦੇ ਲੜਕਦੇ ਕਦਮ ਸੱਚ-ਮੁੱਚ ਈ ਗੇਟ ਵਲੂ ਨੂੰ ਨਿਕਲ ਤੁਰਨੇ ਆਂ।

ਇਹ ਤਾਂ ਗਿਆਨੀ ਬੰਤ ਸੁੰਹ ਨੇ ਹਿਲਦੇ ਹੱਥ ਦਾ ਇਸ਼ਾਰਾ ਕਰਕੇ ਪਿਆਰੇ ਨੂੰ ਰੋਕਣਾਂ, ਨਈਂ ਉਨ੍ਹੇ ਟਾਈਗਰ ਦੀ ਸੰਗਲੀ ਖੋਲ੍ਹਣ ਲੱਗੇ ਨੇ ਘੱਟ ਨਈਂ ਕਰਨੀ।

ਐਚਕਨ

ਅੱਜ ਦੇ ਅਖ਼ਬਾਰਾਂ 'ਚ ਮੇਰੀ ਅੰਤਮ ਅਰਦਾਸ ਦਾ ਇਸ਼ਤਿਹਾਰ ਛਪਿਆ। ਕਿਸੇ 'ਚ ਦੋ-ਕਾਲਮੀ, ਕਿਸੇ 'ਚ ਤਿੰਨ, ਕਿਸੇ 'ਚ ਚਾਰ-ਕਾਲਮੀ। 'ਪਾਠ ਦਾ ਭੋਗ' ਦੇ ਸਿਰਲੇਖ ਹੇਠ ਸਭ ਦੀ ਇਬਾਰਤ ਇਕੋ—'ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਗਿਆਨੀ ਗੁਰਮੁੱਖਜੀਤ ਸਿੰਘ ਜੀ ਸ਼ਾਹੀ (ਜ਼ੈਲਦਾਰ) ਸੇਵਾ ਮੁਕਤ ਪੰਜਾਬੀ ਅਧਿਆਪਕ ਜੋ ਬੋਝੇ ਕੁ ਦਿਨ ਪਹਿਲਾਂ ਸਾਨੂੰ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਬਾਅਦ ਦੁਪਹਿਰ ਦਿਨ ਐਤਵਾਰ ਸਾਡੇ ਗ੍ਰਹਿ ਕਵਿਤਾ-ਭਵਨ ਨੇੜੇ ਸੇਂਟਪਾਲ ਕਾਨਵੈਂਟ ਸਕੂਲ ਕੰਢੀ ਰੋਡ ਮਲਿਕਪੁਰ ਵਿਖੇ ਪਵੇਗਾ। ਆਪ ਨੇ ਅਰਦਾਸ ਵਿਚ ਸ਼ਾਮਿਲ ਹੋਣ ਦੀ ਕਿਰਪਾਲਤਾ ਕਰਨੀ ਜੀ।

ਅੱਗੇ, ਪ੍ਰੋਗਰਾਮ ਦਾ ਵੇਰਵਾ। ਹੇਠਾਂ 'ਦੁਖੀ ਹਿਰਦਿਆਂ' ਦੀ ਸੂਚੀ—ਪਤਨੀ, ਪੁੱਤਰ-ਨੂੰਹਾਂ, ਧੀਆਂ-ਜੁਆਈ, ਪੋਤੇ-ਪੋਤੀਆਂ, ਦੋਹਤੇ-ਦੋਹਤੀਆਂ। ਸਭ ਦੇ ਪੂਰੇ ਵੱਡੇ ਨਾਂਅ। ਗੋਤਾਂ-ਕਿੱਤਿਆਂ-ਮੁਲਕਾਂ ਸਮੇਤ। ਨਾਲ ਦੀ ਨਾਲ ਸਭ ਦੇ ਮੋਬਾਈਲ ਨੰਬਰ।

ਸਭ ਤੋਂ ਹੇਠਾਂ ਛੋਟਾ ਜਿਹਾ ਨੋਟ—'ਵੱਖਰੇ ਕਾਰਡ ਨਹੀਂ ਭੇਜੇ ਗਏ।'

ਵਾਅਵਾ-ਵਾਹ! ਪੜ੍ਹ ਕੇ ਮੰਨ-ਚਿੱਤ ਗੱਦ-ਗੱਦ। ਰੂਹ ਮੇਰੀ ਪ੍ਰਸੰਨੋ-ਪ੍ਰਸੰਨ। ਪੜ੍ਹ ਕੇ ਘੱਟ, ਦੇਖ ਦੇ ਵੱਧ। ਇਸ਼ਤਿਹਾਰਾਂ 'ਚ ਲੱਗੀਆਂ ਫੋਟੋਆਂ ਦੇਖ ਕੇ, ਵੱਖ ਵੱਖ ਤਰ੍ਹਾਂ ਦੀਆਂ। ਇਕ ਵਾਰ ਤਾਂ ਇਨ੍ਹਾਂ ਫੋਟੂਆਂ ਨੇ ਮੈਨੂੰ ਭੰਬਲਭੂਸੇ ਵਿਚ ਹੀ ਪਾ ਦਿੱਤਾ। ਮੈਨੂੰ ਸਮਝ ਨਾ ਲੱਗੇ—ਇਨ੍ਹਾਂ 'ਚ ਕਿਹੜੀ ਮੇਰੀ ਐ, ਕਿਹੜੀ ਨਹੀਂ! ਕੋਈ ਪੂਰੇ ਟੋਅਰ-ਟੱਪੇ ਵਾਲੀ। ਕੋਈ ਜੱਚਦੀ-ਮਿਚਦੀ ਜਿਹੀ। ਕੋਈ ਢਲਦੀਆਂ ਵੇਲੇ ਦੀ। ਇਕ ਦੋਹ 'ਚ ਹੁਣ ਵਾਲੀ ਸੇਹੀ-ਸੇਹੀ। ਮੂੰਹ ਚਿੱਬ-ਖੜਿੱਬਾ, ਦਾੜ੍ਹੀ-ਮੁੱਛਾਂ ਜਿਉਂ ਘਾਅ-ਬੂਟ ਉੱਗਿਆ ਹੋਵੇ ਉੱਬੜ ਖ਼ਾਬੜ ਥਾਂ 'ਤੇ। ਕੋਈ ਵਾਲ ਕਿਧਰੇ ਨੂੰ, ਕੋਈ ਕਿਧਰੇ ਨੂੰ। ਮੁੱਛਾਂ-ਦਾੜ੍ਹੀ ਵਿਚਕਾਰ ਫਸਿਆ ਮੂੰਹ ਵਿਚਾਰਾ ਉਈਂ ਗਾਇਬ। ਇਨ੍ਹਾਂ ਫੋਟੂਆਂ 'ਚ ਜਾਂ ਤਾਂ ਮੇਰਾ ਲੰਬੂਤਰਾ ਜਿਹਾ ਨੱਕ ਦਿਸਦਾ ਸੀ ਠੀਕ ਤਰ੍ਹਾਂ, ਜਾਂ ਮੋਟੇ ਸ਼ੀਸ਼ੇ ਵਾਲੀਆਂ ਐਨਕਾਂ। ਪੱਗ ਵੀ ਬਿਲਕੁਲ ਉਹੋ ਜਿਹੀ ਦਿਸਦੀ ਸੀ ਜਿਹੋ ਜਿਹੀ ਬੰਨ੍ਹ ਹੁੰਦੀ ਸੀ ਇਨ੍ਹੀਂ ਦਿਨੀਂ—

ਢਿੱਲਕੇ ਲੜਾਂ ਵਾਲੀ। ਢਿੱਲਕੇ ਲੜਾਂ ਹੇਠ ਦੱਬ ਹੋਏ ਕੰਨਾਂ ਵਾਲੀ। ਇਸ ਹੇਠ ਆਏ ਕੰਨਾਂ ਨੇ ਜਿਵੇਂ ਸੁਨਣ-ਸੁਣਾਉਣ ਦੇ ਕੰਮ ਤੋਂ ਖਹਿੜਾ ਹੀ ਛੁਡਾ ਲਿਆ ਹੋਵੇ।

ਖੈਰ, ਪਹਿਲਾਂ ਤਾਂ ਮੈਂ ਸਾਰੀਆਂ ਅਖ਼ਬਾਰਾਂ ਇਕੱਠੀਆਂ ਕੀਤੀਆਂ। ਸਾਰੀਆਂ ਤਾਂ ਕੀ ਕਰਨੀਆਂ ਸੀ, ਮੈਂ ਕਿਹੜਾ ਕੋਈ ਖ਼ਬਰ ਪੜ੍ਹਨੀ ਸੀ ਇਨ੍ਹਾਂ 'ਚੋਂ। ਇਹ ਖ਼ਬਰ-ਖ਼ਬਰ ਪੜ੍ਹਨ ਦਾ ਭੁੱਲ ਮੈਨੂੰ ਮੁੱਢ-ਸ਼ੁਰੂ ਤੋਂ ਹੀ ਨਹੀਂ ਸੀ ਪਿਆ। ਨਾ ਘਰ ਨਾ ਸਕੂਲੇ। ਮੈਂ ਤਾਂ ਹੋਰਨਾਂ ਕਈਆਂ ਨੂੰ ਵੀ ਗੱਜ-ਵਜਾ ਕੇ ਟੋਕਿਆ ਕਰਦਾ ਸੀ—“ਕੀ ਤੁਸੀਂ ਲਸੂੜੀ ਆਂਗੂ ਚੁੰਮੜੇ ਰਹਿੰਨੇ ਆਂ 'ਕਲੀ-ਕਲੀ ਖ਼ਬਰ ਦੇ ਕੱਲੇ-ਕੱਲੇ ਵਰਕੇ ਨੂੰ। ਐਮੋਂ ਸਿਰ ਖ਼ਪਾਈ ਕਰਦੇ ਰਹਿੰਨੇ ਓਂ ਵਿਹਲੇ! ਲੱਭਦਾ ਕੁਸ਼ ? ਹੋਇਆ ਕੋਈ ਇਕ-ਅੱਧ ਦੇਖ-ਦੂਖ ਈਂ ਲਈ। ਕੋਈ ਖ਼ਾਸ-ਉੱਲ-ਖ਼ਾਸ। ਕੋਈ ਚੱਟ-ਪਟੀ ਜੋਈ। ਜੇਦ੍ਰੇ ਨਾਲ ਟੈਮ ਪਾਸ ਹੁੰਦਾ ਰਏ ਸਾਰਾ ਦਿਨ। ਓਦਾਂ ਛੇਅ ਘੰਟੇ ਲੰਘਦੇ ਆ ਕਿਤੇ।” ਪਰ, ਹੁਣ...ਹੁਣ ਤਾਂ ਮੈਂ ਸੜੇ ਸਕੂਲ ਵਾਲੇ ਚੱਕਰ ਤੋਂ ਵੀ ਨਿਕਲ ਚੁੱਕਾ ਸੀ। ਸੇਵਾ-ਮੁਕਤ ਹੋ ਚੁੱਕਾ ਸੀ, ਹੁਣ ਤਾਂ ਬੱਸ ਮੌਜਾਂ ਹੀ ਮੌਜਾਂ ਸੀ ਨਿਰੀਆਂ। ਬੱਝਵੀਂ ਪੈਨਸ਼ਨ, ਗੁੰਦਵੀਂ ਖੇਤੀ। ਭਰਮੋਂ ਅਰਦਾਸੇ ਕਵਿਤਾਕਾਰੀ 'ਚੋਂ। ਹੁਣ ਕੀ ਕਰਨੀ ਸੀ ਖੜੀ ਖ਼ਬਰ ਪੜ੍ਹ ਕੇ।

ਮੈਂ ਸਾਰੀਆਂ ਅਖ਼ਬਾਰਾਂ ਵਿਚੋਂ ਉਹੋ ਵਰਕੇ ਕੱਢੇ, ਜਿਨ੍ਹਾਂ 'ਤੇ ਫੋਟੋ ਸੀ। ਇਹ ਵਿਹੜੇ 'ਚ ਵਿਛੀ ਦਰੀ 'ਤੇ ਪਈਆਂ ਸੀ। ਪਈਆਂ ਕਾਹਨੂੰ ਲਿਆ ਕੇ ਰੱਖੀਆਂ ਸੀ ਉਚੇਚ ਨਾਲ। ਆਏ-ਗਏ ਨੂੰ ਦੱਸਣ-ਦਿਖ਼ਾਲਣ ਲਈ। ਪਈ—‘ਦੋਖੋ, ਕਿੰਨੀ ਟੋਅਰ ਖਿੱਚੀ ਆ ਅਸੀਂ ਭਾਪੇ ਆਪਣੇ ਦੀ। ਕਿੰਨੀ ਇਜ਼ਤ ਕਰਦੇ ਆਂ, ਕਿੰਨਾਂ ਮੋਹ-ਤੇਹ ਆ ਘਰ ਦੇ ਜੀਆਂ ਨੂੰ ਏਦ੍ਰੇ ਨਾਲ। ਵੱਡਿਆਂ ਨੂੰ ਵੀ, ਛੋਟਿਆਂ ਨੂੰ ਵੀ...।”

ਮੈਂ ਸੋਚਾਂ—‘ਵੱਡਿਆਂ ਨੂੰ ਤਾਂ ਮੰਨਿਆ ਪਈ ਹੋਊ ਕੋਈ ਮਾੜਾ-ਪਤਲਾ, ਮੋਹ-ਤੇਹ। ਜਾਂ ਉਈਂ ਕਰਦੇ ਹੋਣਗੇ, ਦਿੱਖ-ਦਿਖਾਵੇ ਲਈ। ਅਜੇ ਥੋੜ੍ਹੀ ਕੁ ਜਿੰਨੀ ਲੋੜ ਵੀ ਹੈਗੀ ਸੀ ਮੇਰੀ। ਮੇਰੀ ਕਾਨੂੰ, ਮੈਨੂੰ ਮਿਲਦੀ ਪੈਨਸ਼ਨ ਦੀ। ਪਰ ਛੋਟੇ...।”

ਵੱਡੇ...ਵੱਡੀ ਲੋੜ ਪਹਿਲਾਂ ਹੀ ਪੂਰੀ ਕਰ ਚੁੱਕੇ ਸੀ। ਉਨ੍ਹਾਂ ਹੱਥ ਵੱਢਆ ਲਏ ਸੀ ਮੇਰੇ ਜੀਦੇ ਜੀਅ।

ਮੈਨੂੰ ਹੁਣ ਸਮਝ ਲੱਗੀ ਕਿ ਲੋੜ ਨਾਮੀਂ ਰੋਅ-ਰੁਚੀ ਕਿੰਨੀ ਔਂਤੜ ਸ਼ੈਅ ਆ! ਇਹ ਰੋਅ-ਰੁਚੀ ਪਹਿਲਾਂ ਮੈਨੂੰ ਭਰਾ-ਪਿਉ-ਪਤੀ ਦੇ ਟੁਕੜਿਆਂ 'ਚ ਵੰਡਦੀ ਰਹੀ, ਫਿਰ ਪੁੱਤਰਾਂ-ਧੀਆਂ ਨਾਲ ਜੋੜਦੀ ਰਹੀ। ਇਨ੍ਹਾਂ ਟੋਟਿਆਂ-ਟੁਕੜਿਆਂ 'ਚ ਵੰਡ ਹੋਇਆ ਮੈਂ ਕਦੀ ਹਵਾ 'ਚ ਤਾਰੀਆਂ ਲਾਉਂਦਾ ਰਿਹਾ, ਕਦੀ ਮਿੱਟੀ-ਘੱਟੇ 'ਚ ਗੱਡ ਹੋਇਆ ਰਿਹਾ। ਘਰ ਦੇ ਵੱਡੇ ਜੀਅ ਤਾਂ ਮੈਨੂੰ ਉੱਪਰ ਹੇਠਾਂ, ਚੜ੍ਹਦੇ-ਡਿਗਦੇ ਨੂੰ, ਟੁੱਟਦੇ-ਜੁੜਦੇ ਨੂੰ ਦੇਖਦੇ-ਪਰਖਦੇ ਹੀ ਰਹੇ ਸੀ। ਥੋੜ੍ਹਾ-ਬਹੁਤ ਮੋਹ-ਤੇਹ ਕਰਦੇ ਵੀ ਰਹੇ ਸੀ ਮੈਨੂੰ, ਮੂੰਹ-ਮਲ੍ਹਾਜਾ ਰੱਖਣ ਲਈ। ਪਰ ਛੋਟਿਆਂ ਨੂੰ ਕੀ ਲੋੜ ਪੈ ਗਈ ਇੰਜਤ-ਫਿਜ਼ਤ ਕਰਨ ਦੀ। ਉਨ੍ਹਾਂ ਕਿਹੜੇ ਹਿੱਸੇ ਲੈਣੇ ਸੀ ਮੇਰੇ ਤੋਂ।

ਹੁਣ ਤਾਈਂ ਤਾਂ ਉਨ੍ਹਾਂ ਕੀਤੀ ਕੋਈ ਨਹੀਂ ਸੀ।

ਜਿਹੜੀ ਕਰਦੀ ਰਹੀ ਸੀ ਮੋਹ-ਤੋਹ ਵੀ, ਇੱਜ਼ਤ-ਮਾਣ ਵੀ, ਉਹਦਾ ਨਾਂ ਹੀ ਗਾਇਬ ਸੀ ਇਸ਼ਤਿਹਾਰਾਂ 'ਚ।

ਮੇਰੀ ਵੱਡੀ ਧੀ ਪਾਸੀ ਦਾ।

ਉਹਨੇ ਕਦੀ ਵੀ ਹੜੇ-ਹਿੱਸੇ ਦੀ ਮੰਗ ਨਹੀਂ ਸੀ ਕੀਤੀ। ਭੋਗ ਤੱਕ ਨਹੀਂ ਸੀ ਪਾਇਆ ਖੇਤ-ਬੰਨੇ ਦਾ, ਪੈਸੇ-ਧੋਲੇ ਦਾ। ਉਹਨੂੰ ਇਕੋ-ਇਕ ਗੱਲ ਸੀ ਮੇਰੇ ਨਾਲ। ਉਹਨੇ ਇਕ ਨਹੀਂ ਕਈ ਵਾਰ ਕਿਹਾ ਸੀ ਮੈਨੂੰ, ਤਰਲਾ ਜਿਹਾ ਪਾਉਂਦੀ ਨੇ—“ਭਾਪਾ ਜੀ ਮੈਨੂੰ ਛੋਟੀ ਬੀਬੀ ਦੇ ਧੀਆਂ-ਪੁੱਤਰਾਂ 'ਚ ਸ਼ਾਮਿਲ ਕਰੀ ਰੱਖੀਂ। ਕਿਧਰੇ ਲੀਕ ਨਾ ਮਾਰ ਦਈਂ ਮੇਰੇ ਨਾਂ ਤੇ।”

ਮੈਂ ਫੋਟੋ ਛਪੇ ਵਰਕੇ ਇਕੱਠੇ ਕਰਕੇ ਤਹਿ ਸਿਰ ਕੀਤੇ ਹਨ, ਉਮਰ ਵਾਰ। ਫਿਰ ਨਿਗਾਹ ਮਾਰੀ ਹੈ ਹਰ ਇਕ 'ਤੇ। ਪਹਿਲਾਂ ਤਰਵੀਂ ਜਿਹੀ, ਫਿਰ ਪੂਰੀ ਨੀਝ ਨਾਲ। ਉੱਪਰਲੀ ਫੋਟੋ ਵੰਡ ਦੇ ਆਸ-ਪਾਸ ਦੀ ਲੱਗੀ ਐ—ਭਰਮਾਂ ਜੁੱਸਾ, ਨੋਕਦਾਰ ਪੱਗੜੀ, ਖੜੀਆਂ ਮੁੱਛਾਂ, ਛੋਟੀ ਛੋਟੀ ਦਾੜ੍ਹੀ ਖਿੱਲਰਵੀਂ ਜਿਹੀ। ਇਸ ਅੱਧ-ਅਕਾਰੀ ਫੋਟੋ 'ਚ ਨਹਿਰੂ-ਕੱਟ ਐਚਕਨ ਦਾ ਅੱਧਾ ਕੁ ਛਪਿਆ ਹਿੱਸਾ ਵੀ ਸ਼ਾਮਿਲ ਹੈ। ਇਹ ਐਚਕਨ ਮੇਰੀ ਪਿਤਾ-ਪੁਰਖੀ ਜ਼ੈਲ-ਜ਼ੱਦ ਸੀ ਇਕ ਤਰ੍ਹਾਂ ਨਾ। ਇਹ ਤੁਰਦੀ ਆਈ ਸੀ ਪੁਸ਼ਤ-ਦਰ-ਪੁਸ਼ਤ ਮੇਰੇ ਨਾਲ ਨਾਲ। ਇਹਨੇ ਬੜੇ ਜਲਵੇ ਬਖ਼ੇਰੇ ਸੀ ਓਧਰ। ਬੜਾ ਕੁਝ ਕੀਤਾ ਸੀ ਮੇਰੇ ਤੱਕ ਪੁੱਜਦੀ ਨੇ। ਓਧਰੋਂ ਐਧਰ ਆਉਂਦੀ ਨੇ ਵੀ ਇਹਨੇ ਆਪਣਾ ਰੰਗ ਦਿਖਾ ਦਿੱਤਾ ਸੀ—ਮੈਂ ਕਾਠਗੜ੍ਹ ਇਕ ਵਿਆਹ-ਸ਼ਾਦੀ ਤੇ ਗਿਆ ਚੰਨੋ ਨੂੰ ਮੁੜਦੀ ਵੇਰ ਨਾਲ ਲੈ ਕੇ ਨਹੀਂ ਸੀ ਆਇਆ। ਨਾ ਪਾਸੀ ਨੂੰ। ਉਨ੍ਹਾਂ ਦੇ ਟੱਬਰ ਦੀ ਇਕ ਹੋਰ ਕੁੜੀ ਦੇ ਗੋਰੇ-ਚਿੱਟੇ ਨੈਣ-ਨਕਸ਼, ਮੇਰਾ ਅੰਦਰ-ਬਾਹਰ ਹੀ ਮੱਲ ਕੇ ਬਹਿ ਗਏ ਸੀ। ਉਨ੍ਹਾਂ, ਇਕ ਤਰ੍ਹਾਂ ਦਾ ਜਾਦੂ-ਟੂਣਾ ਹੀ ਕਰ ਦਿੱਤਾ ਸੀ ਮੇਰੇ ਤੇ। ਮੈਂ ਮਲਿਕਪੁਰ ਮੁੜਦੇ ਨੇ ਹੀ ਰੇੜਕਾ ਖੜ੍ਹਾ ਕਰ ਦਿੱਤਾ—“ਮੈਂ ਚੰਨੋ ਨਈਂ ਜੀਤੇ ਲਿਆਉਣੀ ਆ ਉਦ੍ਹੀ ਥਾਂ, ਭਾਮੋਂ ਹੇਠਲੀ ਉੱਪਰ ਹੋ ਜਏ।” ਮੇਰੇ ਮਾਂ-ਪਿਓ ਹੈਰਾਨ-ਪ੍ਰੇਸ਼ਾਨ। ਉਹ ਆਖਣ—“ਕੀ ਹੋ ਗਿਆ ਏਨੂੰ! ਕੀ ਇੱਲ-ਬਲ੍ਹਾ ਚੁੰਮੜ ਗਈ ਇਸ ਵਾਰ ਸੁਹਰੀਂ ਗਏ ਨੂੰ!!”

ਮੈਂ ਖਾਂਦੇ-ਪੀਂਦੇ ਘਰ ਦਾ ਲਾਡਲਾ, ਐਹੋ ਜਿਹੀਆਂ ਅੜੀਆਂ-ਜਿੱਦਾਂ ਪਹਿਲੋਂ ਵੀ ਕਰਦਾ ਰਿਹਾ ਸੀ, ਲਾਇਲਪੁਰ।

ਬਾਪ ਮੇਰੇ ਨੇ ਤਾਂ ਖੈਰ ਬਹੁਤੀ ਉਜਰ ਨਾ ਕੀਤੀ। ਥੋੜ੍ਹੀ ਬਹੁਤੀ ਝਿੜਕ-ਝੰਭ ਕਰਕੇ ਚੁੱਪ ਕਰ ਰਿਹਾ। ਮਾਂ ਮੇਰੀ ਕਲੇਸ਼ ਪਾਈ ਬੈਠੀ ਰਹੀ ਕਈ ਚਿਰ। ਆਖੇ—“ਏਹ ਕਿੱਦਾਂ ਹੋ ਜਊ। ਆਪਣੀ ਨੂੰਹ-ਧੀ ਛੱਡ ਕੇ ਅਸੀਂ, ਉਨ੍ਹਾਂ ਦੇ ਸ਼ਰੀਕਾਂ ਦੀ ਕੁੜੀ ਕਿੱਦਾਂ ਲੈ ਆਈਏ ਆਪਣੇ ਘਰ। ਇਹ ਤਾਂ ਅਨਹੋਣੀ ਆ ਸਰਾ-ਸਰ। ਏਹ ਕੋਈ ਗਾਂ-ਮੰਹਿ ਥੋੜ੍ਹੀ ਆ, ਪਈ ਇਕ ਪਸੰਦ ਨਈਂ ਦੂਜੀ ਖੋਲ੍ਹ ਲਿਆਓ।”

ਅੱਗੇ ਮੈਂ, ਤ੍ਰਿਪਤਨਿਹਾਲ ਸਿੰਘ ਸ਼ਾਹੀ ਦਾ ਵੱਡਾ ਫ਼ਰਜੰਦ ਗੁਰਮੁੱਖਜੀਤ ਸਿੰਘ ਸ਼ਾਹੀ ਪੂਰੀ ਤਰ੍ਹਾਂ ਜਾਣੂ ਸੀ ਇਸ ਗੱਲੋਂ ਕਿ ਮਾਂ ਦਾ ਇਹ ਨਸੀਅਤ-ਨਾਮਾਂ, ਉਹਦੀ ਸਿੱਖਿਆ-ਸਮਝਾਉਣੀ ਸਿਰਫ਼ ਗ਼ਰੀਬ-ਗੁਰਬਿਆਂ ਲਈ ਰਾਖਵੀਂ ਐ, ਜ਼ੈਲਦਾਰ ਘਰਾਂ ਤੇ ਲਾਗੂ ਨਹੀਂ ਹੁੰਦੀ ਇਹ।

ਮਾਂ ਫਿਰ ਮੇਰੀ ਧੀ ਪਾਸ਼ੀ ਦਾ ਰਾਗ ਅਲਾਪਣ ਲੱਗ ਪਈ।

ਮੈਂ, ਉਸ ਦਾ ਸਾਰਾ ਕੁਝ ਸੁਣਿਆਂ, ਅਣ-ਸੁਣਿਆਂ ਕਰਕੇ ਆਖ਼ਰ ਇਕ ਟੁੱਕ ਫੈਸਲਾ ਸੁਣਾ ਦਿੱਤਾ ਸੀ ਮਾਂ ਨੂੰ—“ਉਹ ਭੇਜਣੀ ਭੇਜ ਦੇਣ ਸਿੱਧੀ ਤਰ੍ਹਾਂ, ਨਈਂ ਚੁੱਕ ਲਿਆਉਂ ਜ਼ਬਰਦਰਤੀ।”

ਉਦੋਂ ਮੇਰੇ ਨਾਲੋਂ ਵੱਧ ਮੇਰੀ ਐਚਕਨ ਗੂੰਜੀ ਸੀ ਮੇਰੇ ਅੰਦਰੋਂ। ਮੇਰੀ ਪਿਤਾ-ਪੁਰਖੀ ਐਚਕਨ। ਅੱਜ ਦੇ ਅਖ਼ਬਾਰ 'ਚ ਛਪੀ, ਮੇਰੇ ਸਾਹਮਣੇ ਪਈ ਫੋਟੋ 'ਚ ਅੱਧੀ ਕੁ ਛਪੀ ਐਚਕਨ।

ਇਹੀ ਫੋਟੋ, ਮੈਨੂੰ ਥੋੜ੍ਹੀ ਕੁ ਹਟਵੀਂ ਪਈ ਵੀ ਦਿੱਸੀ ਹੈ। ਗੁਰੂ ਬਾਬੇ ਦੀ ਬੀੜ ਮੂਹਰੇ। ਅਖ਼ਬਾਰ ਦੇ ਪੂਰੇ ਸਫ਼ੇ ਜਿੰਨੀ ਵੱਡੀ ਹੈ ਇਹ। ਇਹ ਜੜੀ ਪਈ ਹੈ ਸਾਫ਼-ਸੁਥਰੇ ਸ਼ੀਸ਼ੇ 'ਚ। ਚਮਕਦਾਰ ਸੋਨੇ ਰੰਗੇ ਫਰੇਮ ਨਾਲ। ਪਾਠ ਪੜ੍ਹਦੇ ਭਾਈ ਆਪਣੀ ਸਾਂਝੀ ਸੁਰ 'ਚ ਮਸਤ ਹਨ। ਫੋਟੋ 'ਚ ਛਪਿਆ ਮੈਂ ਆਪਣੀ ਧੁੰਨ 'ਚ। ਫਰੇਮ ਉੱਪਰ ਟਿਕਿਆ ਕੀਮਤੀ ਹਾਰ, ਮੇਰੇ ਮੂੰਹ-ਚਿਹਰੇ ਨੂੰ ਹੋਰ ਵੀ ਉੱਘੜਦਾ ਕਰਦਾ ਲੱਗਾ ਹੈ ਮੈਨੂੰ। ਮੂੰਹ-ਚਿਹਰੇ ਨਾਲੋਂ ਵੱਧ ਮੇਰੀ ਐਚਕਨ ਨੂੰ। ਕਾਠਗੜੀਏ ਇਸੇ ਦੀ ਘੁਰਕੀ ਨੇ ਡਰਦੇ ਕੀਤੇ ਸੀ। ਪਹਿਲੋਂ ਤਾਂ ਉਹ ਪੈਰ ਹੀ ਨਹੀਂ ਸੀ ਲਾਉਂਦੇ। ਕਹਿੰਦੇ ਸੀ—“ਅਗੀਂ ਵਿਆਈ-ਵਰ੍ਹੀ ਧੀ ਦੀ ਥਾਂ ਕੁਆਰ-ਕੰਜਕ ਕਿੱਦਾਂ ਤੋਰ ਦਈਏ। ਹਾਡਾ ਤਾਂ ਰਹਿੰਦਾ ਵੀ ਨੱਕ ਵੱਢਿਆ ਜਾਉ। ਹਾਨੂੰ ਤਾਂ ਹਜੇ ਪਹਿਲੀ ਦਾ ਈ ਸੱਲ ਨਹੀਂ ਭੁੱਲਿਆ। ਸਾਹਮਣੇ ਚੁੱਕੀ ਗਈ ਸੀ ਬਾਡਰ ਲੰਘਦਿਆਂ।”

ਕਈ ਚਿਰ ਰੇੜਕਾ ਪਿਆ ਰਿਹਾ। ਆਖ਼ਿਰ ਕਿਸੇ ਸਿਆਣੇ ਨੇ ਉਨ੍ਹਾਂ ਦੀ ਦੁਬਿਧਾ ਹੱਲ ਕਰ ਦਿੱਤੀ। ਉਸ ਨੇ ਸਲਾਹ ਦਿੱਤੀ ਸੀ—“ਤੁਹੀ ਏਨੂੰ ਵੀ ਉਥੇ ਈ ਵਿਆਹ ਦਿਓ, ਉਸੇ ਜੁਆਈ ਨਾਲ। ਜ਼ੈਲਦਾਰਾਂ ਘਰੀਂ ਤਾਂ ਕਈ ਕਈ ਵਸੋਬਾ ਕਰਦੀਆਂ। ਇਹ ਤਾਂ ਭਲਾ ਹੈ ਈ ਦੋ।... ਇਹ ਕੋਈ ਨਮੀਂ ਗੱਲ ਥੋੜ੍ਹੀ ਆ।”

ਜੀਤੋ ਦਾ ਮਸਲਾ ਸਿਰੇ ਲੱਗਾ ਤਾਂ ਚੰਨੋ ਅੜ ਖਲੋਤੀ। ਅੜੀ ਕੀ ਉਹਨੇ ਸਾਫ਼ ਇਨਕਾਰ ਕਰ ਦਿੱਤਾ। ਕਹਿੰਦੀ—“ਮੈਂ ਰਹਿਣਾ ਈ ਨਈਂ ਐਹੋ ਜੇਏ ਜੂਠ ਬੰਦੇ ਨਾ। ਰਹਿਣਾ ਛੱਡਕੇ ਖੁੱਕਣਾ ਤੱਕ ਨਹੀਂ ਏਦ੍ਰੇ ਮੂੰਹ 'ਤੇ। ਪ੍ਰਫ਼ਾਮਾਂ ਤੱਕ ਨਈਂ ਪੈਣ ਦੇਣਾ ਨਾ ਆਪਣੇ ਤੇ, ਨਾ ਆਪਣੀ ਧੀ ਤੇ।”

ਚਾਹੁੰਦਾ ਮੈਂ ਵੀ ਇਹੋ ਕੁਝ ਸੀ, ਪਰ ਉਸ ਦੇ ਮੂੰਹ-ਜ਼ੋਰ ਉੱਤਰ ਨੇ, ਉਸ ਦੀ ਟੈਂ-ਟੈਂ ਨੇ ਮੇਰੇ ਅੰਦਰ ਜਿਵੇਂ ਭਾਂਬੜ ਬਾਲ ਦਿੱਤਾ ਹੋਵੇ। ਰੋਹ-ਗੁੱਸੇ 'ਚ ਆਇਆ ਮੈਂ ਸਿਰ ਤੋਂ ਪੈਰਾਂ ਤੱਕ ਕੰਬ ਉੱਠਿਆ ਸੀ।

ਇਵੇਂ ਤਾਂ ਕਦੀ ਵੀ ਨਹੀਂ ਸੀ ਹੋਈ ਮੇਰੇ ਨਾਲ, ਨਾ ਮੇਰੇ ਪੁਰਖਿਆਂ ਨਾਲ। ਮੇਰੇ ਨਾਲੋਂ ਵੱਧ ਮੇਰੀ ਐਚਕਨ ਦੀ ਪਿੱਠ ਲੱਗੀ ਸੀ, ਮੇਰੇ ਕਾਰਨ। ਤਾਂ ਵੀ ਮੈਂ ਬਿਲਕੁਲ ਸੁਰਖਰੂ ਸੀ ਪਹਿਲੀ ਪਤਨੀ ਤੋਂ। ਉਸ ਨੂੰ ਤਾਂ ਮੈਂ ਆਪਣੇ ਚਿੱਤ-ਚੇਤੇ 'ਚੋਂ ਵੀ ਖਾਰਜ ਕਰ ਦਿੱਤਾ ਸੀ, ਪਰ ਮੇਰੀ ਗੋਭਲੀ ਜਿਹੀ ਪਾਸ਼ੀ ਨੇ ਮੇਰੇ ਅੰਦਰ ਦਾ ਕੋਈ ਵੀ ਕੋਣਾ ਖਾਲੀ ਨਹੀਂ ਸੀ ਕੀਤਾ। ਉਸ ਦਾ ਮੋਹ-ਜਾਲ ਤਹਿ-ਦਰ-ਤਹਿ ਲਿੱਪਟਦਾ ਗਿਆ ਸੀ ਮੇਰੇ ਦੁਆਲੇ। ਕਾਠਗੜ੍ਹ ਗਿਆ ਮੈਂ ਉਸ ਨੂੰ ਵੀ ਜਾ ਮਿਲਦਾ ਸਾਂ ਉਚੇਚ ਨਾਲ। ਉਹ ਵੀ ਸਾਬੁ-ਸਲਾਮ ਕਰਦੀ ਰਹੀ ਸੀ, ਕਦੀ ਰਸਮੀਂ ਜਿਹੀ ਕਦੇ ਪੂਰੇ ਮੋਹ-ਤੇਹ ਨਾਲ। ਵਿਚ-ਵਾਰ ਉਸ ਨੇ ਹਰਜੀਤ ਦੇ ਬਾਲ-ਬੱਚਿਆਂ ਦਾ ਹਾਲ-ਹਵਾਲ ਵੀ ਪੁੱਛਿਆ ਸੀ ਮੇਰੇ ਤੋਂ। ਉਹਨੂੰ ਛੋਟੀ ਬੀਬੀ ਆਖਦਿਆਂ। ਇਕ ਵਾਰ ਤਾਂ ਉਸਦੀ ਸਹਿ-ਸੁਭਾ ਦੀ ਆਖੀ ਮੈਨੂੰ ਸਾਲਮ ਸਬੂਤੇ ਨੂੰ ਹਿੱਲਦਾ ਹੀ ਕਰ ਗਈ ਸੀ। ਉਹਨੇ ਇਕਲਵੰਜੇ ਜਿਹੇ ਹੋ ਕੇ ਕਿਹਾ ਸੀ ਮੈਨੂੰ—“ਭਾਪਾ ਮੈਨੂੰ ਆਪਣੇ ਧੀਆਂ-ਪੁੱਤਰਾਂ 'ਚੋਂ ਖਾਰਜ ਨਾ ਕਰ ਦਈਂ। ਕਾਟਾ ਨਾ ਮਾਰ ਦਈਂ ਮੇਰੇ ਨਾਂ ਤੇ...।” ਉਦੋਂ ਉਹ ਕਿਸੇ ਵੱਡੇ ਸ਼ਹਿਰ ਪੜ੍ਹਦੀ ਸੀ ਕਿਸੇ ਵੱਡੀ ਜਮਾਤ 'ਚ।

ਮੈਂ ਹੋਰ ਵੀ ਮੋਹਿਆ ਗਿਆ ਸੀ ਉਸਦੇ ਭੋਲੇਪਨ ਤੋਂ।

ਉਸ ਵਾਰ ਮੈਨੂੰ ਇਹ ਵੀ ਲੱਗਾ ਸੀ ਕਿ —“ਏਦ੍ਰੀ ਮਾਂ ਚੰਨਣ ਕੌਰ ਨੇ ਆਪਣੇ ਅੱਧੇ ਹਿੱਸੇ ਲਈ ਏਨੂੰ ਅੱਗੇ ਕੀਤਾ।” ਇਹ ਠੀਕ ਸੀ ਜਾਂ ਗਲਤ ਮੈਂ ਨਿਰਨਾ ਨਹੀਂ ਸੀ ਕਰ ਸਕਿਆ।

ਮੈਂ ਕਾਠਗੜ੍ਹ ਜਾਣਾ ਉੱਕਾ ਹੀ ਬੰਦ ਕਰ ਦਿੱਤਾ।

ਫਿਰ ਥੋੜ੍ਹੇ ਕੁ ਸਾਲੀਂ ਉਹ ਆਪ ਚੱਲ ਕੇ ਆ ਗਈ, ਮਲਿਕਪੁਰ। ਨਾਲ ਉਸ ਦਾ ਪਤੀ। ਸੋਹਣਾ-ਸੁਨੱਖਾ ਪੁਲਿਸ ਅਫ਼ਸਰ। ਨਾਲ ਦੋ ਤਿੰਨ ਬਾਡੀ-ਗਾਰਡ। ਮੈਂ ਅੰਦਰੋਂ-ਅੰਦਰ ਸਹਿਮ ਗਿਆ। ਜੀਤੋ ਆਪਣੀ ਥਾਂ ਭੈਅ-ਭੀਤ। ਸਾਨੂੰ ਦੋਵਾਂ ਨੂੰ ਪਾਸ਼ੀ ਦੇ ਅੱਧੇ-ਹਿੱਸੇ ਦਾ ਤੌਖਲਾ। ਪਰ, ਉਹਨੇ ਛਾਹ ਵੇਲੇ ਦੀ ਆਈ ਨੇ ਕੋਈ ਗੱਲ ਹੀ ਨਾ ਕੀਤੀ ਐਸੀ-ਵੈਸੀ। ਭੋਗ ਤੱਕ ਨਾ ਪਾਇਆ ਹਿੱਸੇ-ਵਿੱਸੇ ਦਾ। ਅਸੀਂ ਸਾਰੇ ਜੀਅ ਅੰਦਰੋਂ-ਅੰਦਰ ਊਥੀਂ ਘੁੱਟੇ-ਵੱਟੇ ਰਹੇ। ਓਪਰਾ ਓਪਰਾ ਹੱਸਦੇ ਬੋਲਦੇ ਦਿੱਖ-ਦਿਖਾਵਾ ਕਰਦੇ ਰਹੇ। ਪਰ ਉਸ ਨੂੰ ਜਿਵੇਂ ਚਾਅ ਚੜ੍ਹਿਆ ਰਿਹਾ ਸੀ ਸਾਨੂੰ ਮਿਲ ਕੇ।

ਉਸ ਦਾ ਚਿਹਰਾ ਨਿਰਛੱਲ ਸੀ, ਉਸ ਦੇ ਬੋਲਾਂ 'ਚ ਅਪਣੱਤ।

ਲੱਢੇ ਕੁ ਵੇਲੇ ਮੈਨੂੰ ਉਹ ਥੋੜ੍ਹੀ ਜਿਹੀ ਉਦਾਸ ਜਿਹੀ ਜਾਪੀ ਸੀ। ਇਸ ਵਾਰ ਉਸ ਦੇ ਬੋਲ ਮੈਂ ਇਕੱਲੇ ਨੇ ਨਹੀਂ ਘਰ ਦੇ ਸਾਰੇ ਜੀਆਂ ਨੇ ਸੁਣੇ ਸਨ—“ਭਾਪਾ ਜੀ ਤੁਸੀਂ ਮੈਨੂੰ ਆਪਣੇ ਪੁੱਤਰਾਂ-ਧੀਆਂ 'ਚੋਂ ਉੱਕਾ ਈ ਖਾਰਜ ਕਰ ਛੱਡਿਆ। ਕਾਟਾ ਈ ਮਾਰਤਾ ਮੇਰੇ ਨਾਂ ਤੇ। ਤੁਸੀਂ...ਤੁਸੀਂ ਪੁੱਜੇ ਈ ਨਈਂ, ਮਿਲਣੀ ਕਰਨ ਵੀ...।”

ਇਸ ਵਾਰ ਉਸ ਦੇ ਬੋਲਾਂ 'ਚ ਹਿਰਖ ਸੀ, ਚਿਹਰੇ ਤੇ ਉਦਾਸੀ ਤੇ ਅੱਖਾਂ 'ਚ ਉਲਾਮਾ।

ਮੈਂ ਉਸ ਦੇ ਹਿਰਖ-ਰੋਹ, ਉਸਦੀ ਉਦਾਸੀ ਨੂੰ ਹੁਣ ਤੱਕ ਸਾਂਭੀ ਰੱਖਿਆ ਐ। ਦੋ-ਤਿੰਨ ਵਾਰ ਉਸ ਨੂੰ ਮਿਲ ਵੀ ਆਇਆਂ, ਆਨੀਂ-ਬਹਾਨੀਂ। ਉਸ ਦੇ ਫ਼ਾਰਮ ਤੇ ਪੁੱਜ ਕੇ ਹਨੂਮਾਨਗੜ੍ਹ। ਉਸ ਦੇ ਅੱਠਾਂ ਮੁਰੱਬਿਆਂ ਦੇ ਟੱਕ 'ਚ ਘੁੰਮ-ਫਿਰ ਵੀ ਆਇਆਂ, ਉਸ ਦੀ ਜੀਪ ਤੇ ਸਵਾਰ ਹੋ ਕੇ।

ਉਸ ਦੇ ਦੋ ਸੌ ਏਕੜ ਦੇ ਫ਼ਾਰਮ 'ਚ ਘੁੰਮਦੇ ਦੀ ਮੇਰੀ ਸੱਠਾਂ-ਸੱਤਰਾਂ ਖੇਤਾਂ ਦੀ ਜ਼ੈਲਦਾਰੀ ਪਾਣੀਓ-ਪਾਣੀ ਹੋਈ ਰਹੀ ਸੀ। ਉਸਦੀ ਕਾਰਾਂ-ਜੀਪਾਂ ਨਾਲ ਭਰੀ ਮਹਿਲ-ਨੁਮਾ ਕੋਠੀ, ਇਸਦਾ ਹਰ ਇਕ ਕਮਰਾ-ਚੁਬਾਰਾ, ਹਰ ਇਕ ਬਾਗ਼-ਬਗੀਚਾ, ਜਿਵੇਂ ਗਿਲਾ ਕਰਦਾ ਰਿਹਾ ਸੀ ਮੇਰੇ ਤੋਂ, ਮੇਰੀ ਦੁੱਧ-ਚਿੱਟੀ ਐਚਕਨ ਤੇ—“ਭਾਪਾ ਜੀ, ਸਾਡੀ ਮਾਲਕਣ ਨੂੰ ਹਿੱਸੇ ਦੀ ਨਈਂ ਪਿਤਾ ਦੀ ਲੋੜ ਸੀ, ਪਿਤਾ ਦੀ...।”

ਅੱਜ ਦੇ ਇਸ਼ਤਿਹਾਰਾਂ 'ਚ ਉਸ ਮਾਲਕਣ ਪਾਸ਼ੀ ਦਾ ਨਾਂ ਫਿਰ ਗਾਇਬ ਹੈ। ਇਹ ਮੈਂ ਨਹੀਂ, ਅਖ਼ਬਾਰ 'ਚ ਛਪੇ 'ਦੁਖੀ-ਹਿਰਦਿਆਂ' ਨੇ ਕੀਤਾ। ਮੈਂ...ਮੈਂ ਤਾਂ....।

ਮੈਂ ਅੰਤਮ ਅਰਦਾਸ ਲਈ ਲੱਗੇ ਲੰਮੇ ਚੌੜੇ ਪੰਡਾਲ 'ਚ ਦੂਰ ਤੱਕ ਨਿਗਾਹ ਮਾਰੀ ਹੈ। ਪਾਸ਼ੀ ਮੈਨੂੰ ਕਿਧਰੇ ਵੀ ਦਿਖਾਈ ਨਹੀਂ ਦਿੱਤੀ। ਨਾ ਉਸ ਦਾ ਪਤੀ। ਸਾਰਾ ਪੰਡਾਲ ਭਰਿਆ ਪਿਆ। ਭਰਿਆ ਛੱਡ ਕੇ ਤੂੜ ਹੋਇਆ ਪਿਆ, ਖੜਿਆਂ-ਬੈਠਿਆਂ ਨਾਲ। ਮੇਰੀ ਦੂਜੀ ਪਤਨੀ ਹਰਜੀਤ, ਉਸ ਦੇ ਚਾਰੇ ਸਜੇ-ਧਜੇ ਧੀਆਂ-ਪੁੱਤਰ ਪਹਿਲਾਂ ਬੈਠੇ ਦਿਸੇ ਸੀ ਮੈਨੂੰ, ਹੁਣ ਉਸੇ ਤਰਤੀਬ 'ਚ ਖੜ੍ਹੇ ਹੋ ਗਏ ਹਨ। ਦਰਜਾ-ਬ-ਦਰਜਾ ਉਮਰਵਾਰ। ਉਨ੍ਹਾਂ ਤੋਂ ਪਿਛਲੀ ਪਾਲ 'ਚ ਉਨ੍ਹਾਂ ਦੇ ਸੱਸਾਂ-ਸਹੁਰੇ। ਉਨ੍ਹਾਂ ਰੀਸੇ ਮੈਂ ਵੀ ਖੜ੍ਹਾ ਹੋ ਗਿਆ। ਹਾਂ। ਉਨ੍ਹਾਂ ਉੱਠਦਿਆਂ ਸਾਰ ਹੱਥ ਜੋੜ ਲਏ ਹਨ। ਅੱਖਾਂ ਮੁੰਦ ਲਈਆਂ ਹਨ। ਉਹ ਸ਼ਰਧਾ-ਮੁਗੱਧ ਹੋਏ ਕੋਈ ਬੇਨਤੀ, ਕੋਈ ਇਲਤਜ਼ਾਅ, ਕੋਈ ਖ਼ਾਸ ਤਰ੍ਹਾਂ ਦੀ ਫ਼ਰਮਾਇਸ਼ ਕਰਦੇ ਲੱਗੇ ਹਨ। ਕਿਸੇ ਰੱਬ-ਗੁਰੂ ਕੋਲ। ਕਿਸੇ ਸ਼ਾਹ-ਪਾਤਸ਼ਾਹ ਅੱਗੇ। ਹਾਂ, ਸੱਚ-ਮੁੱਚ ਇਵੇਂ ਹੀ ਹੋਇਆ ਹੈ। ਉਨ੍ਹਾਂ ਕਿਹਾ ਹੈ—“ਸਰਦਾਰ ਬਹਾਦਰ ਗਿਆਨੀ ਗੁਰਮੁੱਖਜੀਤ ਸਿੰਘ ਜੀ ਜ਼ੈਲਦਾਰ ਨੂੰ ਆਪਣੇ ਚਰਨਾਂ 'ਚ ਨਿਵਾਸ ਦਈਂ। ਏਨਾਂ ਦੀ ਰੂਹ ਨੂੰ ਆਵਾਗਮਨ ਦੇ ਚੱਕਰ ਤੋਂ ਮੁਕਤ....।” ਪਰ, ਝੱਟ ਹੀ ਮੈਨੂੰ ਲੱਗਾ, ਇਹ ਬੋਲ ਉਨ੍ਹਾਂ ਮੂੰਹੋਂ ਨਹੀਂ, ਭਾਈ ਜੀ ਦੇ ਮੁਖਾਰਬਿੰਦ ਤੋਂ ਨਿਕਲੇ ਹਨ। ਉਹ ਵੀ ਉਨ੍ਹਾਂ ਵਾਂਗ ਹੀ ਹੱਥ ਜੋੜੀ ਖੜ੍ਹਾ ਹੈ, ਗੁਰੂ ਬਾਬੇ ਦੀ ਬੀੜ ਸਾਹਮਣੇ। ਉਸਨੇ ਕਿੰਨਾ ਕੁਝ ਹੋਰ ਵੀ ਆਖਿਆ ਬੋਲਿਆ ਹੈ...ਸੱਦੇ ਉੱਠੀ ਜਾਹਿ ਦੇ ਮਹਾਂਵਾਕ ਅਨੁਸਾਰ, ਆਪ ਜੀ ਵੱਲੋਂ ਬਖ਼ਸ਼ੀ ਹੋਈ ਸੁਆਸਾਂ ਦੀ ਪੁੰਜੀ ਸਮੇਟ ਕੇ, ਆਪ ਜੀ ਵੱਲੋਂ ਪ੍ਰਵਾਨ ਹੋਈ ਜੀਵਨ ਯਾਤਰਾ ਪੂਰੀ ਕਰਕੇ ਸਰਦਾਰ ਬਹਾਦਰ ਗਿਆਨੀ ਗੁਰਮੁੱਖਜੀਤ ਸਿੰਘ ਜੀ ਜ਼ੈਲਦਾਰ, ਆਪ ਜੀ ਦੇ ਚਰਨਾਂ ਵਿਚ ਆ ਵਿਰਾਜੇ ਹਨ। ਇਨ੍ਹਾਂ ਦੀ ਦੇਵਤਾ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ ਦੀ ਕਿਰਪਾਲਤਾ ਕਰਨੀ ਜੀ। ਆਵਾਗਮਨ ਦੇ ਚੱਕਰ ਤੋਂ ਮੁਕਤ ਕਰਨ ਦਾ ਕਿਰਤਾਰਥ ਕਰਨਾ ਜੀ। ਹੇਅ ਗੁਰੂ ਗਰੀਬਨ-ਨਿਵਾਜ ਜੀਓ, ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖ਼ਸ਼ਣਾ ਜੀ ਵਗੈਰਾ-ਵਗੈਰਾ...।”

ਭਾਈ ਜੀ ਨੇ ਹੋਰ ਕੀ ਕੁਝ ਕਿਹਾ, ਉਸ ਨੇ ਕਿਹੜਾ ਵਿੱਖਿਆਨ ਕਦ ਪੂਰਾ ਕੀਤਾ, ਮੇਰਾ ਇਸ ਵੱਲ ਰਤੀ ਭਰ ਵੀ ਧਿਆਨ ਨਹੀਂ ਸੀ ਰਿਹਾ। ਮੈਨੂੰ ਪਾਸੀ, ਉਸ ਦੇ ਪਤੀ ਦੀ ਗ਼ੈਰਮੌਜੂਦਗੀ ਵੀ ਹੁਣ ਲੱਗਭਗ ਵਿਸਰ ਹੀ ਗਈ ਸੀ। ਮੈਂ...ਮੈਂ ਤਾਂ ਜੀਵਨ-ਯਾਤਰਾ, ਦੇਵਤਾ-ਰੂਹ, ਚਰਨਾਂ 'ਚ ਨਿਵਾਸ, ਆਵਾਗਮਨ ਦਾ ਚੱਕਰ, ਭਾਣਾ ਮੰਨਣ ਵਰਗੇ ਸ਼ਬਦ-ਜੁੱਟਾਂ ਦੀ ਅਰਥ ਸੰਗਿਆ 'ਚ ਉਲਝਿਆ, ਕਿੰਨਾ ਚਿਰ ਹੋਰ ਉਵੇਂ ਖੜਾ ਰਿਹਾ। ਇਹ ਸ਼ਬਦ ਤਾਂ ਜਿਵੇਂ ਮੇਰੇ ਸ਼ਬਦ-ਕੋਸ਼ ਵਿਚੋਂ ਹੀ ਚੋਰੀ ਕੀਤੇ ਸੀ ਭਾਈ ਜੀ ਨੇ। ਇਹ ਸ਼ਬਦ ਤਾਂ ਮੈਂ ਵਰਤਦਾ ਆਇਆ ਸੀ, ਮੇਰੇ ਵੱਡੇ-ਵਡੇਰੇ ਵਰਤਦੇ ਆਏ ਸੀ, ਚਿਰਾਂ ਤੋਂ। ਇਹ ਆਪ ਹੀ ਤਾਂ ਘੜੇ-ਬਣਾਏ ਸੀ ਮੇਰੀ ਪਿਤਾ-ਪੁਰਖੀ ਐਚਕਨ ਨੇ, ਕਮੀਂ-ਕਾਮਿਆਂ ਲਈ, ਦਿਹਾੜੀਦਾਰਾਂ-ਡਗਾਰਾਕਾਰਾਂ ਲਈ। ਕੰਮ ਜੂ ਲੈਣਾ ਹੁੰਦਾ ਸੀ ਉਨ੍ਹਾਂ ਤੋਂ। ਖੇਤਾਂ-ਪੈਲੀਆਂ 'ਚ, ਘਰਾਂ-ਹਵੇਲੀਆਂ 'ਚ। ਗੋਹੇ-ਕੂੜੇ ਦਾ, ਸਾਫ਼-ਸਫ਼ਾਈ ਦਾ, ਹੋਰ ਵੀ ਗੋਡੀ-ਵਾਡੀ ਦਾ। ਇਹ ਲੋਕ ਕਿੰਨਾ ਭੈਅ ਮੰਨਦੇ ਰਹੇ ਸੀ, ਇਨ੍ਹਾਂ ਸ਼ਬਦਾਂ ਦਾ। ਇਹ ਲੋਕ ਕਿੰਨਾ ਭੈਅ ਮੰਨਦੇ ਆਏ ਆ, ਹੁਣ ਤੱਕ ਮੰਨੀ ਜਾਂਦੇ ਆ, ਨਿਰੇ-ਪੁਰੇ ਸ਼ਬਦ ਅਡੰਬਰ ਦਾ। ਸੁਰਤ ਹੀ ਨਹੀਂ ਆਉਣ ਦਿੱਤੀ, ਸੋਝੀ ਤੱਕ ਨਹੀਂ ਕਰਨ ਦਿੱਤੀ ਸਾਡੀ ਇਸ ਐਚਕਨ ਘਾੜਤ ਨੇ ਇਨ੍ਹਾਂ ਲੋਕਾਂ ਨੂੰ ਆਪਣੇ ਆਪ ਦੀ।

ਮੈਨੂੰ ਲੱਗਾ, ਅਰਦਾਸ ਕਰਦੇ ਭਾਈ ਨੇ ਮੇਰੇ ਹੀ ਸ਼ਬਦ ਕੋਸ਼ ਦਾ ਨੇਜਾ ਜਿਵੇਂ ਮੇਰੇ ਹੀ ਸੀਨੇ 'ਚ ਖੋਭ ਦਿੱਤਾ ਹੈ। ਇਕ ਤਰ੍ਹਾਂ ਦੀ ਟਾਂਚ-ਟਕੋਰ ਕੀਤੀ ਹੈ ਉਸ ਨੇ ਮੈਨੂੰ। ਮੇਰੇ ਨਾਲੋਂ ਵੱਧ ਮੇਰੀ ਐਚਕਨ ਨੂੰ। ਗੁੱਸਾ ਤਾਂ ਆਉਣਾ ਹੀ ਆਉਣਾ ਸੀ ਇਹਨੂੰ। ਆਇਆ ਕੀ ਗੁੱਸਾ-ਗੁਬਾਰ ਤਾਂ ਇਹਦੇ ਸਿਰ ਨੂੰ ਹੀ ਜਾ ਚੜ੍ਹਿਆ ਹੈ ਸਿੱਧਾ। ਆਪੇ ਤੋਂ ਬਾਹਰ ਹੋਈ ਇਹ ਅਵਾ-ਤਵਾ ਬੋਲਣ ਲੱਗਦੀ ਹੈ ਉਸ ਨੂੰ। ਉਸਨੂੰ ਦੋ-ਟਕੇ ਦਾ ਬੰਦਾ ਕਹਿੰਦੀ ਹੈ। ਅੱਖਾਂ ਕੱਢਦੀ ਹੈ, ਉਸ ਵੱਲ ਨੂੰ—“ਏਦ੍ਰੀ ਏਹ ਮਜ਼ਾਲ! ਦਿਹਾੜੀਦਾਰ-ਡਗਾਰੇਦਾਰ ਕੰਮੀ ਦੀ ਏਨੀ ਹਿੰਮਤ...!! ਦੇਖ ਲਉਂ ਗੀ ਮੈਂ ਏਨੂੰ... ਏਦ੍ਰੀ ਮਾਂ...!” ਹੋਰ ਪਤਾ ਨਹੀਂ ਕੀ ਕੁਝ ਬੋਲਿਆ ਹੈ ਇਸਨੇ। ਪਰ ਇਸਦੇ ਤਲਖ ਬੋਲ ਅੱਪੜੇ ਨਹੀਂ ਹਨ ਕਿਸੇ ਦੇ ਕੰਨਾਂ ਤੱਕ ਵੀ। ਇਹ ਸਾਰੇ ਦੇ ਸਾਰੇ ਦੱਬੇ-ਘੁੱਟੇ ਗਏ ਹਨ ਜੈਕਾਰਿਆਂ ਦੀ ਗੂੰਜ ਹੇਠ। ਮਧੋਲੇ ਗਏ ਹਨ ਇਕ ਤਰ੍ਹਾਂ ਨਾਲ ਭਰੇ ਪੰਡਾਲ 'ਚ। ਮੇਰੇ ਹੱਥ ਫੜੀ ਅੱਜ ਦੀ ਅਖਬਾਰ 'ਚ ਛਪੇ ਇਸਤਿਹਾਰ ਸਮੇਤ ਸ਼ੀਸ਼ੇ ਜੜੀ ਐਚਕਨ ਦੋਵੇਂ ਬੇਬੱਸ ਹੋਈਆਂ, ਸਹਿਮ ਗਈਆਂ ਲੱਗੀਆਂ ਹਨ ਮੈਨੂੰ। ਮੈਂ ਡੋਰ-ਡੋਰ ਹੋਇਆ, ਐਧਰ-ਓਧਰ ਦੇਖਦਾ ਹਾਂ। ਖੜੇ-ਖੜੇਤੇ ਸਾਰੇ ਲੋਕ ਹੇਠਾਂ ਬੈਠ ਗਏ ਹਨ। ਇਕ ਸੁਖਾਵੀਂ ਜਿਹੀ ਚੁੱਪ ਪੱਸਰੀ ਰਹੀ ਹੈ ਥੋੜ੍ਹਾ ਕੁ ਚਿਰ। ਹਰਜੀਤ ਕੌਰ, ਉਸਦੇ ਚਾਰੇ ਧੀਆਂ-ਪੁੱਤਰਾਂ, ਉਨ੍ਹਾਂ ਦੇ ਸੱਸਾਂ-ਸੌਹਰਿਆਂ ਨੇ ਵੀ ਚੌਕੜੀ ਮਾਰ ਲਈ ਹੈ ਵਾਕ ਸੁਣ ਕੇ। ਉਸੇ ਤਰਤੀਬ 'ਚ। ਉਨ੍ਹਾਂ ਲਾਗੇ ਪਏ ਗੱਦੇ-ਦਾਰ ਤਖ਼ਤ-ਪੋਸ਼ ਤੇ ਰਾਗੀ ਜਥਾ ਕੀਰਤਨ ਕਰਨ ਆ ਬੈਠਾ। ਇਕ ਸਾਰ ਚੌਗੇ-ਪਜਾਮੇ, ਇਕ ਸਾਰ ਦਸਤਾਰਾਂ-ਗਾਤਰੇ। ਕਿੰਨੇ ਸਾਰੇ ਸਾਜ਼-ਸੰਦ। ਉਨ੍ਹਾਂ ਆਉਂਦਿਆਂ ਸਾਰ ਸੁਰਤਾਲ ਛੇੜ ਲਿਆ ਹੈ—“ਸੱਜਣ ਮੈਂਡੇ ਰੰਗਲੇ ਜਾਇ ਸੁੱਤੇ ਜੀਰਾਣੁ...!”

ਇਸ ਸ਼ਬਦ ਦੀ ਰੂਹ ਜਿਵੇਂ ਮੇਰਾ ਅੰਦਰ-ਬਾਹਰ ਵਿੰਨ ਗਈ ਹੈ। ਖੜ੍ਹੇ-ਖੜ੍ਹੇ ਦੇ ਮੇਰੇ ਅੰਗ-ਪੈਰ ਜਵਾਬ ਦੇ ਗਏ ਲੱਗੇ ਹਨ ਮੈਨੂੰ। ਮੈਂ ਧੜੱਕ ਕਰਕੇ ਬੈਠ ਗਿਆ ਹਾਂ, ਡਿੱਗਣ ਵਾਂਗ। ਕਿੰਨੇ ਸਾਰੇ ਵਰ੍ਹੇ ਪਿਛਾਂਹ ਵੱਲ ਨੂੰ ਖਿੱਚਿਆ ਗਿਆ ਹਾਂ। ਰਾਂਗਲੇ ਦਿਨ ਅਜੀਬ ਤਰ੍ਹਾਂ ਦਾ ਹਾਸਾ ਹੱਸਦੇ, ਮੇਰੀ ਵੱਲ ਨੂੰ ਸਰਕ ਆਏ ਹਨ। ਮੈਨੂੰ ਲੱਗਾ—ਪੰਡਾਲ ਦੀ ਇਕ ਨੁੱਕਰੇ ਖੜੀ ਚੰਨਣ ਕੌਰ ਮੇਰੀ ਵੱਲ ਸਿੰਧਾ ਦੇਖਦੀ ਠਹਾਕਾ ਮਾਰ ਕੇ ਹੱਸੀ ਹੈ। ਨਾਲ ਹੀ ਉਸਦੇ ਧੀਮੇਂ-ਟਿਕਵੇਂ ਬੋਲ ਮੇਰੇ ਤੱਕ ਅੱਪੜੇ ਹਨ, ਰੁਕ-ਰੁਕ ਕੇ —“ਕਿਉਂ ਜ਼ੈਲਦਾਰਾ... ਹੁਣ ਕੀ ਗੱਲ ਹੋ ਗਈ... ਬੜਾ ਓਦਾਰਿਆ ਬੈਠਾਂ... ਐਨਾ ਰੰਗ-ਰੋਸ਼ਨ ਹੋਣ ਢਿਆ ਆ, ਐਨਾ ਟੋਅਰ-ਟੱਪਾ ਬਣਿਆ ਆ ਤੇਰਾ ...ਫੇਅਰ ਵੀ...। ਹੁਣ ਹੋਰ ਕੀ ਭਾਲਦਾਂ...! ਜੋ...ਜੇ ਹਜੇ ਵੀ ਰੱਜ ਨਈਂ ਹੋਗਾ ਤਾਂ ਰੈਹਣ ਦੇ ਹੋਸ ਟੱਬਰ ਨੂੰ ਹੈਥੇ ਈ...ਹੋਰ ਲੈ ਆ। ਜਾਗੀਰਦਾਰ ਘਰਾਂ 'ਚ ਕਈ ਕਈ ਵਸੋਬਾ ਕਰਦੀਆਂ...।”

ਉਸਨੇ ਇਹ ਟਿੱਚਰ-ਟਕੌਰ ਮੇਰੇ ਰਾਂਗਲੇ ਕੱਲ੍ਹ ਨੂੰ ਕੀਤੀ ਹੈ, ਜਾਂ ਖਾਲੀ-ਖਾਲੀ ਅੱਜ ਨੂੰ! ਥੋੜ੍ਹਾ ਕੁ ਚਿਰ ਤਾਂ ਮੈਨੂੰ ਬਿਲਕੁਲ ਹੀ ਸਮਝ ਨਾ ਲੱਗੀ। ਪਰ ਝੱਟ ਇਸ ਅੰਦਰਲਾ ਸੱਚ ਮੇਰੇ ਸਾਹਮਣੇ ਆ ਖੜੋਇਆ ਹੈ।

ਲਾਚਾਰ ਜਿਹਾ ਹੋਇਆ ਮੈਂ ਮੁੜ ਰਾਂਗਲੇ ਦਿਨਾਂ ਦੀ ਬੁੱਕਲ 'ਚ ਜਾ ਲੁਕਿਆ ਹਾਂ।

ਲਾਇਲਪੁਰ ਜ਼ਿਲ੍ਹੇ ਦੇ 273 ਚੱਕ ਦੀ ਵੱਡੀ ਸਰਦਾਰੀ, ਮਲਿਕਪੁਰ ਪੁੱਜਣ ਤੱਕ ਅੱਧੀ ਵੱਧ ਛਾਂਗੀ ਗਈ ਸੀ। ਪਰ ਮੈਂ ਇਸ ਨੂੰ ਅੱਗੇ ਨਹੀਂ ਸੀ ਖੁਰਨ ਦਿੱਤਾ, ਛੋਟੇ ਭਾਈ ਵਾਂਗ। ਉਲਟਾ ਜੋੜੇ ਸੀ ਪੂਰੇ ਦਸ ਖੇਤ ਉਹਦੇ ਹਿੱਸੇ 'ਚੋਂ। ਨਾਲ ਲੱਗਦੇ ਹੋਣ ਕਰਕੇ। ਨਾ ਵੀ ਲਗਦੇ ਹੁੰਦੇ ਤਾਂ ਵੀ ਕਿੱਥੇ ਛੱਡੇ ਜਾਣੇ ਸੀ। ਹੱਥ ਸੌਖਾ ਸੀ ਮੇਰਾ। ਮੈਂ ਠੀਕ-ਠਾਕ ਸਾਂ ਇਸ ਪੱਖੋਂ, ਅੱਵਲ ਵੱਧ ਸਾਂ ਠੀਕ-ਠਾਕ ਤੋਂ। ਤਨਖ਼ਾਹ ਆਉਂਦੀ ਸੀ ਮਹੀਨਾਵਾਰ। ਬੱਝਵਾਂ ਟੱਕ ਸੀ ਨਿਆਈਂ ਤੋਂ ਵਸੀਮੋਂ ਤੱਕ। ਚਾਰ ਪੈਸੇ ਜੁੜਦੇ ਗਏ ਸਨ ਟ੍ਰੈਕਟਰ ਦੀ ਵਾਹੀ 'ਚੋਂ। ਮੇਰੀ ਰੀਸੇ ਛੋਟੇ ਭਾਈ ਨੇ ਵੀ ਟ੍ਰੈਕਟਰ ਲੈ ਲਿਆ। ਖੇਤੀ ਉਸ ਨੂੰ ਵੀ ਰਾਸ ਆਉਣ ਲੱਗ ਪਈ। ਫੇਅਰ, ਪਤਾ ਨਹੀਂ ਉਸ ਨੂੰ ਕਿੰਨੇ ਤੁੱਖਣਾ ਦਿੱਤੀ, ਪਈ—‘ਜ਼ੈਲਦਾਰ ਜੱਟ ਦੀ ਹਵੇਲੀ 'ਕੱਲੇ ਟ੍ਰੈਕਟਰ ਨਾਲ ਨਈਂ ਸੱਜਦੀ। ਨਾਲ ਜਾਂ ਤਾਂ ਕਾਰ ਖੜੀ ਹੋਵੇ ਜਾਂ ਟਰੱਕ। ਜੇ ਦੋਵੇਂ ਹੋਣ ਤਾਂ ਕਿਆ ਈ ਬਾਤਾਂ।’ ਪਹਿਲਾਂ ਤਾਂ ਸਾਲ ਖੰਡ ਉਸ ਨੇ ਕੋਈ ਗੌਰ ਨਾ ਕੀਤਾ। ਫਿਰ ਜਦ ਮੈਂ ਕਾਰ ਲੈ ਲਈ, ਲੈ ਕਾਨੂੰ ਲਈ, ਮਿਲ ਗਈ ਵੱਡੇ ਮੁੰਡੇ ਨੂੰ ਸਹੁਰਿਆਂ ਵੱਲੋਂ, ਫੇਰ ਉਸ ਨੂੰ ਵੀ ਅੱਚੋਆਈ ਜਿਹੀ ਲੱਗ ਗਈ। ਉਸ ਨੇ ਕਾਰ ਦੀ ਥਾਂ ਟਰੱਕ ਲਿਆ ਖੜ੍ਹਾ ਕੀਤਾ ਨਵਾਂ-ਨਕੋਰ ਆਪਣੇ ਪਾਸੇ। ਉਹਨੇ ਸੋਚਿਆ ਹੋਣਾ—“ਕਾਰ ਤਾਂ ਦਿੱਸਦੀ ਨਈਂ ਖੜ੍ਹੀ ਵਾਗਲ੍ਹੇ ਅੰਦਰ। ਟਰੱਕ ਤਾਂ ਦਿਸੂ ਦੂਰੋਂ। ਬਾਹਰਲੀ ਫਿਰਨੀ ਤੋਂ ਵੀ। ਲੰਘਦਾ-ਵੜਦਾ ਹੋਰ ਨਈਂ ਤਾਂ ਸਾ-ਸਰੀ-ਕਾਲ ਖੁਲਾ ਕੇ ਜ਼ਰੂਰ ਲੰਘੂ।’

ਉਸ ਨੇ ਇਕ ਹੱਲਾ ਹੋਰ ਮਾਰਿਆ। ਲਗਦੇ ਹੱਥ ਇਕ ਟਰੱਕ ਹੋਰ ਲੈ ਲਿਆ। ਇਸ ਲੱਗ-ਲਬੇੜ 'ਚ ਉਸ ਦੇ ਅੱਠ-ਦਸ ਖੇਤ ਜਾਂਦੇ ਲੱਗੇ। ਮੈਂ ਇਸ ਪੱਖੋਂ ਸੰਭਲਿਆ ਰਿਹਾ ਸੀ। ਫੋਕੇ ਦਿੱਖ-ਦਿਖਾਵੇ ਤੋਂ ਬਚਿਆ ਰਿਹਾ ਸੀ। ਮੇਰੇ ਤੇ ਪੁੱਠ ਹੀ ਇਵੇਂ ਦੀ ਚਾੜੀ ਸੀ ਮਾਸਟਰ ਤਾਰਾ ਸਿੰਘ ਨੇ, ਗਿਆਨੀ ਕਰਤਾਰ ਸਿੰਘ ਨੇ, ਸੁਆਮੀ ਪੂਰਨਾ ਨੰਦ ਨੇ। ਚੱਕ 41 ਦੇ ਖਾਲਸਾ ਹਾਈ ਸਕੂਲ 'ਚ।

ਇਹ ਅਧਿਆਪਕ ਜ਼ਰਾ ਕੁ ਵੱਖਰੀ ਸੁਰ ਵਾਲੇ ਬਾਲਾਂ ਨੂੰ ਫੱਟ ਪਛਾਣ ਲੈਂਦੇ ਸਨ। ਕਿਸੇ ਨੂੰ ਖੇਡਾਂ-ਖਾੜਿਆਂ ਵੱਲ ਨੂੰ ਤੋਰ ਦਿੰਦੇ ਸੀ, ਕਿਸੇ ਨੂੰ ਕਲਮ-ਕਲਾ, ਨੱਚਣ-ਟੱਪਣ, ਗਾਉਣ-ਬਜਾਉਣ ਵੱਲ ਨੂੰ। ਰੁਚੀ ਮੁਤਾਬਿਕ। ਮੇਰੀ ਆਵਾਜ਼ ਚੰਗੀ ਸੀ ਮੈਨੂੰ ਕਵਿਤਾ-ਗਾਇਨ ਵੱਲ ਨੂੰ ਤੋਰ ਦਿੱਤਾ। ਕੋਈ ਸਕੂਲ ਸਭਾ ਕੋਈ ਪੁਰਬ-ਤਿਉਹਾਰ ਖਾਲੀ ਨਾ ਜਾਂਦਾ। ਮੇਰਾ ਝਾਕਾ ਮੁੱਢੋ-ਮੁੱਢੋਂ ਚੁੱਕਿਆ ਗਿਆ। ਢੇਰ ਸਾਰੀ ਮੁਹਾਰਤ ਹਾਸਿਲ ਹੋ ਗਈ। ਇਹੀ ਮੁਹਾਰਤ ਮੈਨੂੰ ਸਕੂਲੋਂ ਬਾਹਰਲੇ ਪਿੜ ਵੱਲ ਨੂੰ ਲੈ ਤੁਰੀ। ਕਿਸਾਨੀ ਸਫ਼ਾਂ 'ਚ ਚਲਦੇ ਮੋਘਾ-ਸੰਘਰਸ਼ ਵੱਲ ਨੂੰ। ਮੈਂ ਦਰਸ਼ਨ ਸਿੰਘ ਆਵਾਰਾ ਦੀਆਂ ਕਵਿਤਾਵਾਂ ਉੱਚੀ ਹੇਕ ਲਾ ਕੇ ਗਾਉਂਦਾ। ਤੇਜਾ ਸਿੰਘ ਸੁਤੰਤਰ, ਚੈਂਚਲ ਸਿੰਘ ਚੌਬਾ ਆਪਣੇ ਢੰਗ ਨਾਲ 'ਬਗ਼ਾਵਤ' ਪ੍ਰਚੰਡ ਕਰਦੇ।

ਮੇਰੇ ਬਾਪੂ ਜੀ ਨੂੰ ਮੇਰੀ ਗੁਰਦੁਆਰਿਆਂ-ਦੀਵਾਨਾਂ ਤੱਕ ਦੀ ਸ਼ਿਕਰਤ ਤਾਂ ਬੇ-ਹੱਦ ਪਸੰਦ ਆਉਂਦੀ ਰਹੀ। ਉਹ ਬੜਾ ਹੁੱਬ ਕੇ ਥਾਪੀ ਦਿਆ ਕਰਦੇ ਸੀ ਮੈਨੂੰ। ਜੈਕਾਰੇ ਛੱਡਿਆ ਕਰਦੇ ਸੀ ਗੱਜ-ਵੱਜ ਕੇ ਗੁਰ-ਮਹਿਮਾ, ਗੁਰੂ-ਉਸਤੱਤ ਸੁਣਕੇ ਮੇਰੇ ਤੋਂ। ਪਰ, ਉਨ੍ਹਾਂ ਨੂੰ ਮੇਰਾ ਬਾਹਰਲਾ ਤੋਰਾ-ਫੇਰਾ ਬਿਲਕੁਲ ਹੀ ਪਸੰਦ ਨਹੀਂ ਸੀ ਆਉਂਦਾ। ਉਹ ਟੋਕਦੇ-ਵਰਜਦੇ ਇਹ ਗੱਲ ਜ਼ਰੂਰ ਚਿਤਾਰਦੇ ਸਨ ਹਰ ਵਾਰ—“ਤੈਨੂੰ ਪਤਾ ਤੂੰ ਕੇਨ੍ਹਾਂ ਨਾਲ ਤੁਰਿਆ ਫਿਰਦਾ! ਇਹ ਕੌਮਨਿਸਟ ਆ ਕੌਮਨਿਸਟ। ਇਹ ਲੋਕ ਤਾਂ ਮੱਤ ਮਾਰ ਦਿੰਦੇ ਆ, ਬੁੱਧੀ ਭ੍ਰਿਸ਼ਟ ਕਰ ਛੱਡਦੇ ਆ ਚੰਗੇ ਭਲੇ ਦੀ। ਤੂੰ ਕਿੱਥੇ ਫੱਸ ਗਿਆ ਏਨ੍ਹਾਂ 'ਚ...।”

ਪਰ, ਮੈਂ ਫਸਿਆ ਨਹੀਂ ਸੀ ਉਨ੍ਹਾਂ 'ਚ। ਨਾ ਹੀ ਮੇਰੀ ਮੱਤ-ਬੁੱਧੀ ਨੂੰ ਕੋਈ ਲਾਗ ਲੱਗੀ ਸੀ ਚੰਗੀ-ਮਾੜੀ। ਮੈਂ ਤਾਂ ਸਗੋਂ ਆਪਣੀ ਦੁੱਧ-ਚਿੱਟੀ ਐਚਕਨ ਨੂੰ ਹੋਰ ਵੀ ਚਮਕਦਾ ਕਰ ਲਿਆ ਸੀ, ਓਧਰਲੇ ਪਾਸੇ। ਏਧਰ, ਮਲਿਕਪੁਰ ਆਉਂਦੀ-ਟਿਕਦੀ ਨੇ ਵੀ ਇਹਨੇ ਪਹਿਲਾਂ ਪਤਨੀ ਬਦਲ ਲਈ, ਫਿਰ ਛੋਟੇ ਭਾਈ ਦੇ ਦਸ ਖੇਤ ਕਾਬੂ ਕਰ ਲਏ। ਸੱਠਾਂ ਦੀ ਥਾਂ ਸੱਤਰ ਬਣਾ ਲਏ ਆਪਣੇ ਲਈ। ਆਪਣੇ ਲਈ ਨਹੀਂ ਹਰਜੀਤ ਦੇ ਧੀਆਂ ਪੁੱਤਰਾਂ ਲਈ।

ਗੋਡਿਆਂ 'ਚ ਸਿਰ ਸੁੱਟੀ ਬੈਠੇ ਦੀ ਮੇਰੀ ਨਿਗਾਹ ਇਕ ਵਾਰ ਫਿਰ ਸਾਹਮਣੇ ਬੈਠੇ ਹਰਜੀਤ ਦੇ ਧੀਆਂ-ਪੁੱਤਰਾਂ ਵੱਲ ਨੂੰ ਉੱਠੀ ਹੈ। ਉਹ ਚਾਰੇ-ਅੱਠੇ ਅਹਿਲ ਮੂਰਤੀਆਂ ਬਣੇ ਬੈਠੇ ਹਨ। ਅੱਖਾਂ ਮੁੰਦ ਹਨ ਉਨ੍ਹਾਂ ਦੀਆਂ। ਸਿਰ ਅੱਧ-ਝੁਕੇ। ਰਾਗੀ ਸਿੰਘਾਂ ਦੇ ਸੁਰ-

ਤਾਲ ਨੇ ਜਿਵੇਂ ਉਨ੍ਹਾਂ ਨੂੰ ਕੀਲ ਕੇ ਬੰਨ੍ਹ ਰੱਖਿਆ ਹੋਵੇ ਇਕ ਥਾਂ। ਇਹ ਸੁਰ-ਲੈਅ ਮੇਰੇ ਕੰਨਾਂ ਵਿਚ ਵੀ ਗੂੰਜੀ ਹੈ।

ਮੈਂ ਮੁੜ ਸ਼ਬਦ-ਗੂੰਜ ਨਾਲ ਆ ਜੁੜਿਆ ਹਾਂ।

ਇਸ ਵਾਰ ਦੇ ਸ਼ਬਦ-ਬੋਲ ਵੱਖਰੇ ਹਨ ਪਹਿਲੇ ਨਾਲੋਂ-‘ਗੁਰਮੁੱਖ ਜਨਮ ਸੁਵਾਰਿ ਦਰਗਾਹਿ ਚੱਲਿਆ...।’

ਮੈਨੂੰ ਲੱਗਾ ਇਹ ਬੋਲ ਮੈਨੂੰ ਮੁਖਾਤਿਬ ਹਨ ਸਿੱਧੇ। ਜੈਲਦਾਰ ਤ੍ਰਿਪਤਨਿਹਾਲ ਸਿੰਘ ਦੇ ਗਿਆਨੀ ਪਾਸ ਪੁੱਤਰ ਗੁਰਮੁੱਖਜੀਤ ਸਿੰਘ ਜੀ ਜਨਮ-ਸੁਵਾਰਿ ਜੁਗਤ-ਵਿਧੀ ਨੂੰ। ਮੈਂ ਛੋਟੇ ਭਾਈ ਨਾਲੋਂ ਵੀ ਅਗਾਂਹ ਲੰਘ ਗਿਆ ਸੀ ਤੇ ਸਾਰੇ ਪਿੰਡ ਨਾਲੋਂ ਵੀ। ਕਿੰਨਾ ਕੁਝ ਹੋਰ ਵੀ ਕਰਨਾ ਪਿਆ ਸੀ ਮੈਨੂੰ ਪਾਸੀ ਦੇ ਫਾਰਮ ਹਾਊਸ ਨੂੰ, ਉਸ ਦੇ ਅਫ਼ਸਰ ਪਤੀ ਨੂੰ ਮਿਲ-ਦੇਖ ਕੇ। ਬਹੁਤ ਸਾਰੀ ਦੋੜ-ਭੱਜ ਕਰਨੀ ਪਈ ਸੀ ਮੈਨੂੰ ਵੀ ਧੀਆਂ-ਪੁੱਤਰਾਂ ਨੂੰ ਅਫ਼ਸਰ-ਪ੍ਰੋਫੈਸਰ ਬਣਾਉਣ ਲਈ ਜਾਂ ਬਾਹਰ ਭੇਜਣ ਲਈ ਕੈਨੇਡਾ-ਅਮਰੀਕਾ। ਇਕੱਲੀ ਦੋੜ-ਭੱਜ ਹੀ ਨਹੀਂ, ਨਾਲ ਦੀ ਨਾਲ ਜੁਗਤ-ਬੰਦੀ ਵੀ ਕਰਨੀ ਪਈ ਸੀ ਮੈਨੂੰ, ਮੇਰੀ ਦੁੱਧ-ਚਿੱਟੀ ਨਹਿਰੂ-ਕੱਟ ਐਚਕਨ ਨੂੰ ਕਈ ਤਰ੍ਹਾਂ ਦੀ। ਹੁਣ..ਹੁਣ ਉਹੋ ਜਿਹੀ ਜੁਗਤਬੰਦੀ ਰਾਗੀ ਸਿੰਘਾਂ ਦੀ ਦੁੱਧ-ਚਿੱਟੀ ਵਰਦੀ ਨੇ ਵੀ ਕੀਤੀ ਲੱਗੀ ਹੈ। ਮੇਰੇ ਨਾਂ ਨਾਲ ਜੁੜਵਾਂ ਸ਼ਬਦ ਛੇੜ ਕੇ ਹਿੱਲ-ਜੁੱਲ ਪੈਦਾ ਕਰ ਲਈ ਹੈ ਸਾਰੇ ਪੰਡਾਲ 'ਚ। ਖੜਿਆਂ-ਬੈਠਿਆਂ ਸਭਨਾਂ ਦੇ ਹੱਥ-ਪੋਟੇ ਪਹਿਲਾਂ ਆਪੋ ਆਪਣੀਆਂ ਜੇਬਾਂ ਤੱਕ ਅੱਪੜੇ ਹਨ, ਫਿਰ ਸੰਗੀਤ ਸਾਜ਼ਾਂ ਸਾਹਮਣੇ ਵਿਛੀ ਚਾਦਰ ਤੱਕ। ਰੱਜਵੀਂ ਦਿਖਾਵਾ ਭੇਂਟ ਹੋਈ ਹੈ। ਕੋਈ ਪਿੱਛੇ ਨਹੀਂ ਰਿਹਾ। ਕਿੱਡੀ ਵੱਡੀ ਢੇਰੀ, ਇਕ ਤਰ੍ਹਾਂ ਦਾ ਦੜਾ ਲੱਗ ਗਿਆ ਹੈ, ਵੱਡੇ-ਛੋਟੇ ਨੋਟਾਂ ਦਾ ਰਾਗੀ ਸਿੰਘਾਂ ਸਾਹਮਣੇ। ਮੋਹ-ਮਾਇਆ ਤੋਂ ਨਿਰਲੇਪ ਰਹਿਣ ਦਾ ਵਿਖਿਆਨ ਕਰਨ ਵਾਲੇ ਪਾਠੀਆਂ ਭਾਈਆਂ ਸਾਹਮਣੇ।...ਝੱਟ ਹੀ ਜਿਵੇਂ ਕਿਸੇ ਲਾਗੇ ਬੈਠੇ ਨੇ ਮੈਨੂੰ ਬਾਹੋਂ ਫੜ ਕੇ ਝੰਜੋੜਿਆ ਹੋਵੇ-‘ਕੀ ਗੱਲ ਆ ਜੈਲਦਾਰਾ ਨਈਂ ਦੇਖੀ-ਸਹਾਰੀ ਗਈ ਰਾਗੀ ਸਿੰਘ ਨੂੰ ਮਿਲੀ ਦਾਨ-ਦੱਖਣਾ!...ਇਹ ਰੁਜ਼ਗਾਰ ਐ ਏਨ੍ਹਾਂ ਦਾ, ਮਿਹਨਤ ਐ ਸੁਰ-ਤਾਲ ਦੀ। ਤੈਨੂੰ ਵੀ ਤਾਂ ਮਿਲਦਾ ਈ ਰਿਹਾ ਸੀ ਥੋੜ੍ਹਾ ਬਓਤ ਸੇਵਾ-ਫਲ ਕਵਿਤਾ ਗਾਉਂਦੇ ਨੂੰ।...ਤੇਰੀ ਤਾਂ 'ਵਾਜ ਵੀ ਐਵੇਂ'-ਕਿਮੋਂ ਦੀ ਹੋ ਗਈ ਸੀ ਪਾਟੇ ਬਾਸ ਅਰਗੀ, ਕੌੜਾ-ਕੁਸੈਲਾ ਛੱਕਦੇ ਖਾਂਦੇ ਦੀ।’

ਸੱਚ-ਮੁੱਚ ਮੇਰੀ ਆਵਾਜ਼ ਐਵੇਂ-ਕਿਵੇਂ ਦੀ ਹੋ ਜਾਣ ਦੇ ਬਾਵਜੂਦ ਮਿਲਦਾ ਰਿਹਾ ਸੀ ਥੋੜ੍ਹਾ ਬਹੁਤ ਸੇਵਾ ਫਲ। ਕਈ ਵਾਰ ਚੰਗਾ ਚੋਖਾ ਵੀ। ਛੰਦ-ਬੰਦੀ ਕਰਨੀ ਮੈਨੂੰ ਵੀ ਆ ਗਈ ਸੀ। ਆ ਕੀ ਗਈ ਸਿੱਖ ਲਈ ਮੈਂ ਉਚੇਚ ਨਾਲ। ਕਵੀਆਂ ਨੂੰ ਮਿਲਦੇ ਚੜ੍ਹ-ਚੜ੍ਹਾਵੇ ਵੱਲ ਦੇਖ ਕੇ। ਇਕ ਚੜ੍ਹ-ਚੜ੍ਹਾਵਾ, ਦੂਜੀ ਵਾਅਵਾ-ਵਾਅਵਾ, ਸੇਵਾ-ਪਾਣੀ ਝੁੰਗੇ 'ਚ। ਹੋਰ ਕੀ ਚਾਂਹੀਦਾ ਬੰਦੇ ਨੂੰ। ਮੈਂ ਸੋਚਿਆ, ਇਹ ਕੰਮ ਸਭ ਤੋਂ ਸੌਖਾ, ਨਾ ਹਿੰਗ ਲੱਗਦੀ ਆ, ਨਾ ਫੱਟਕੜੀ। ਰੰਗ ਵੀ ਖੂਬ ਚੜ੍ਹਦਾ, ਐਨ ਠੁੱਕਦਾਰ।

ਹੋਰ ਤਾਂ ਕਿਸੇ ਸਿਨਫ਼ 'ਚੋਂ ਲੱਭਦਾ ਕੱਖ ਨਈਂ। ਲੱਭਦਾ ਛੱਡ ਕੇ ਧੋਲੇ ਦੀ ਕਦਰ ਨਹੀਂ
ਹੋਗੀ ਕਿਸੇ ਵੀ ਲਿੱਖਤ-ਪੜ੍ਹਤ ਦੀ। ਕਥਾ-ਵਾਚਕ, ਭਾਸ਼ਣਕਾਰ ਸੌ ਸਿਰ-ਖੁਪਾਈ
ਕਰੀ ਜਾਣ, ਕਹਾਣੀ-ਨਾਵਲ-ਨਾਟਕ ਵਾਲੇ ਲੱਖ ਔਡੀਆਂ-ਗੋਡੇ ਰਗੜੀ ਜਾਣ,
ਮਜ਼ਾਲ ਐ ਕਦੀ ਕਿਸੇ ਨੇ ਫਿੱਟੇ ਮੂੰਹ ਵੀ ਕਿਹਾ ਹੋਵੇ ਉਨ੍ਹਾਂ ਨੂੰ। ਮੈਂ ਸਾਰਾ ਕੁਝ ਦੇਖ-
ਚਾਖ ਕੇ, ਸਿੱਧਾ ਸਮਾਜਿਕ ਵਾਲੇ ਸਫ਼ਰੀ ਮਾਸਟਰ ਦਾ ਲੜ ਫੜ ਲਿਆ।

ਬੱਸ ਫਿਰ ਚੱਲ ਸੋ ਚੱਲ। ਸਕੂਲ ਅੰਦਰ ਮੈਂ ਗਿਆਨੀ ਜੀ, ਘਰ-ਪਿੰਡ 'ਚ
ਜ਼ੈਲਦਾਰ, ਬਾਹਰ-ਅੰਦਰ ਕਵੀ ਜੀ, ਕਵੀ ਜੀ। ਜਗਰਾਤਿਆਂ-ਜਲੂਸਾਂ, ਵਿਆਵਾਂ-
ਸ਼ਾਦੀਆਂ, ਡੇਰਿਆਂ-ਦੁਆਰਿਆਂ ਤੋਂ ਮਿਲਦੀ ਕਵਿਤਾ-ਭੇਂਟ ਰੋਲ੍ਹ-ਵਰੋਲ ਕੇ ਸਿੱਧੀ
ਜੇਬ 'ਚ।

ਇਉਂ ਕਰਦੇ ਨੂੰ ਮੈਨੂੰ ਮੂੰਹ ਤੇ ਕਦੀ ਕਿਸੇ ਨੇ ਕੁਝ ਨਹੀਂ ਸੀ ਕਿਹਾ। ਪਿੱਠ
ਪਿੱਛੇ ਹੁੰਦੇ-ਚਲਦੇ ਭੰਡੀ-ਪ੍ਰਚਾਰ ਨੂੰ ਮੈਂ ਕਦੇ ਸੁਣਿਆਂ ਤੱਕ ਨਾ।

ਰਾਗੀ ਜਥੇ ਨੇ ਸਮੇਂ ਸਮਾਪਤੀ ਦਾ ਐਲਾਨ ਕਰਕੇ ਸਾਜ਼-ਸੰਦ ਸਮੇਟ ਲਏ
ਹਨ। ਨਾਲ ਹੀ ਨੋਟ-ਢੇਰੀ ਵੀ। ਹੁਣ ਉਸ ਦੀ ਥਾਂ ਇਕ ਹੋਰ ਜਥੇ ਨੇ ਆ ਬੈਠਣਾ। ਉਸ
ਨੂੰ ਵੀ ਕੀਰਤਨ-ਭੇਟ ਉਵੇਂ ਦੀ ਹੋਣੀ ਆਂ, ਜਿਵੇਂ ਪਹਿਲੇ ਨੂੰ ਹੋਈ ਸੀ। ਪਰ, ਉਸ ਅੱਗੇ
ਲੱਗਣ ਵਾਲੀ ਨੋਟ-ਢੇਰੀ ਵੱਡਾ ਢੇਰ ਨਹੀਂ ਬਨਣੀ। ਬੱਸ, ਪੇਤਲੀ ਜਿਹੀ ਰਹਿ ਜਾਣੀ
ਆਂ। ਇਉਂ ਉਸ ਜਥੇ ਨੂੰ ਮਿਲੀ ਦੂਜੇ ਨੰਬਰ ਦੀ ਵਾਰੀ ਕਰਕੇ ਵਾਪਰਨਾ। ਸਾਡੇ ਇਸ
ਕੰਮ 'ਚ ਐਉਂ ਹੀ ਚੱਲਦਾ। ਜਿਹੜਾ ਵਾਰੀ ਵੱਟ ਗਿਆ ਉਹ ਖੱਟ ਗਿਆ। ਮੈਂ ਇਸ
ਗੱਲੋਂ ਕਦੇ ਕਾਣ ਨਹੀਂ ਸੀ ਖਾਧੀ। ਛੱਟ ਜੁਗਤਬੰਦੀ ਕਰ ਲੈਂਦਾ ਸੀ। ਸਭ ਤੋਂ ਪਹਿਲਾਂ
ਮੇਰੀ ਵਾਰੀ ਲੱਗਦੀ, ਕਵੀ-ਦਰਬਾਰਾਂ 'ਚ। ਸਾਬਰ, ਤਾਲਿਬ, ਤੀਰ, ਬਲੱਗਣ, ਕੁੰਦਣ,
ਬੰਤੇ ਵਰਗੇ ਧੜਵੈਲ ਕਵੀ ਮੇਰੇ ਤੋਂ ਪਿੱਛੋਂ। ਇਸ ਕੰਮ 'ਚ ਮੇਰੀ ਚਿੱਟੀ ਚਮਕਦਾਰ
ਐਚਕਨ ਭਰਮਾਂ ਸਾਥ ਦਿੰਦੀ ਸੀ ਮੇਰਾ। ਉਂ ਤਾਂ ਬੰਤਾ ਵੀ ਐਚਕਨ ਪਾਉਂਦਾ ਸੀ, ਪਰ
ਉਸ ਦੀ ਐਚਕਨ ਐਵੇਂ-ਕਿਵੇਂ ਦੀ ਹੁੰਦੀ ਸੀ ਘਸੀ-ਉੱਧੜੀ ਜਿਹੀ। ਨਾ ਉਹਦਾ ਕੋਈ
ਰੋਅਬ-ਸ਼ੋਅਬ, ਨਾ ਟੈਅਰ-ਟੱਪਾ। ਮੈਂ...ਮੇਰੀ ਐਚਕਨ ਉਸਤੋਂ ਸੌ ਕੋਹ ਅੱਗੇ।

ਮੇਰੇ ਲਾਗੇ ਬੈਠਾ 'ਕੋਈ' ਨੇੜੇ ਹੋਰ ਨੇੜੇ ਹੁੰਦਾ ਜਿਵੇਂ ਮੌਰੀਂ ਹੀ ਆ ਚੜਿਆ ਹੈ
ਮੇਰੇ। ਉਸ ਨੇ ਮੇਰੇ ਹੱਥੋਂ ਪੰਜੇ-ਚਾਰੇ ਅਖਬਾਰੀ ਪੰਨੇ ਆਪੂੰ ਫੜ ਲਏ ਹਨ। ਇਨ੍ਹਾਂ ਤੇ ਛਪੇ
ਸਾਰੇ ਇਸ਼ਤਿਹਾਰ ਮੁੜ ਧਿਆਨ ਨਾਲ ਵਾਚੇ ਹਨ। ਅਬਾਰਤ ਸਭ ਦੀ ਇਕੋ ਹੈ—
'ਆਪਜੀ ਨੂੰ ਬੜੇ ਦੁਖੀ ਹਿਰਦੇ ਨਾਲ...' ਸਿਰਲੇਖ ਵੀ ਕਰੀਬ ਕਰੀਬ ਉਹੀ ਹਨ। ਚੌਂਹ
ਤੇ 'ਪਾਠ ਦਾ ਭੋਗ', ਇਕ ਤੇ 'ਭੋਗ ਤੇ ਅੰਤਮ ਅਰਦਾਸ'। ਪਰ ਇਨ੍ਹਾਂ ਸਿਰਲੇਖਾਂ ਉੱਪਰ
ਬਾਰੀਕ ਅੱਖਰੀ ਸ਼ਬਦ-ਸਤਰਾਂ ਵੱਖ ਵੱਖ ਹਨ ਸੱਭ ਤੇ। ਇਕ ਤੇ 'ਕੇਲ ਕਰੋਦੇ ਹੋਝ
ਨੋ...', ਇਕ ਤੇ 'ਘੱਲੇ ਆਵਹਿ ਨਾਨਕਾ...', ਇਕ ਤੇ 'ਸੱਜਣ ਮੈਂਡੇ ਰੰਗਲੇ...'।
ਅਗਲੀ ਤੇ ਹੋਰ, ਅਗਲੇਰੀ ਤੇ ਹੋਰ।...ਪਤਾ ਨਹੀਂ ਕਿਉਂ ਇਹ ਮੇਰੀ ਅੱਖੋਂ ਪਰੇਖੇ ਹੋਈਆਂ

ਰਹੀਆਂ। ਉਹ, ਕੱਲੀ-ਕੱਲੀ ਸਤਰ ਧਿਆਨ ਨਾਲ ਪੜ੍ਹਦਾ-ਘੋਖਦਾ, ਹੱਸੀ ਵੀ ਜਾ ਰਿਹਾ, ਮਿੰਨਾ ਮਿੰਨਾ। ਉੱਪਰਲੀ ਅਖ਼ਬਾਰ ਹੇਠਾਂ ਕਰਦੇ ਦੇ ਉਸ ਦੇ ਹੱਥਾਂ-ਪੋਟਿਆਂ ਦੀ ਹਰਕਤ 'ਚ ਟਿਕਾਅ ਹੈ, ਉਸ ਦੇ ਬੋਲਾਂ 'ਚ ਠਰੱਮਾਂ। ਉਸ ਦਾ ਹਾਸਾ ਖਚਰੀ ਤਰ੍ਹਾਂ ਦਾ ਲੱਗਾ ਹੈ ਮੈਨੂੰ। ਮੇਰੀ ਸੁਰਤੀ-ਬਿਰਤੀ ਝੱਟ-ਪੱਟ ਉਸ ਵੱਲ ਨੂੰ ਖਿੱਚੀ ਗਈ ਹੈ। ਮੈਂ ਉਸ ਨੂੰ ਫਿਰ ਧਿਆਨ ਨਾਲ ਵਾਚਦਾ ਹਾਂ। ...ਝੱਟ ਹੀ ਮੈਨੂੰ ਲੱਗਣ ਲੱਗਦਾ ਕਿ ਅਖ਼ਬਾਰੀ ਸਫੇ ਉੱਪਰ-ਹੇਠਾਂ ਕਰਦੇ ਹੱਥ ਤਾਂ ਮੇਰੇ ਆਪਣੇ ਹੀ ਹੱਥ ਹਨ। ਤੇ... ਤੇ ਮੈਨੂੰ ਸੁਣਦਾ ਰਿਹਾ ਹਾਸਾ ਵੀ ਮੇਰੇ ਹੀ ਮੂੰਹ 'ਚੋਂ ਨਿਕਲਦਾ ਰਿਹਾ।

ਮੈਂ, ਇਕ ਦਮ ਜਿਵੇਂ ਝੋਂਪ ਗਿਆ ਹੋਵਾਂ। ਇਉਂ ਤਾਂ ਕਦੀ ਵੀ ਨਹੀਂ ਸੀ ਹੋਈ ਮੇਰੇ ਨਾਲ। ਫਿਰ ਇਹ ਝੱਲਾ-ਟੱਪਲਾ! ਇਹ ਅਰਧ-ਬੇਸਰਤੀ! ਸ਼ਰਮਸਾਰ ਹੋਏ ਦੀ ਮੇਰੀ ਨਿਗਾਹ ਮੁੜ ਸਾਹਮਣੇ ਵੱਲ ਨੂੰ ਘੁੰਮ ਗਈ ਹੈ। ਰਾਗੀ ਸਿੰਘਾਂ ਵੱਲੋਂ ਖ਼ਾਲੀ ਹੋਏ ਤਖ਼ਤ-ਪੋਸ਼ ਤੇ ਹੁਣ ਕਈ ਸਾਰੇ ਨੇਤਾ ਨੁਮਾ ਲੋਕ ਇਕ ਇਕ ਕਰਕੇ ਚੜ੍ਹਦੇ-ਉੱਤਰਦੇ ਹਨ। ਪੂਰੇ ਸਜੇ-ਸੰਵਰੇ। ਕਿਸੇ ਦੇ ਕੁੜਤੇ-ਪਜਾਮੇ 'ਚ ਕੋਈ ਕਾਣ ਨਹੀਂ। ਚਿਹਰੇ ਤੇ ਕੋਈ ਸ਼ਿਕਨ ਨਹੀਂ। ਕੋਈ ਕਿਸੇ ਰਾਜਸੀ ਪਾਰਟੀ ਦਾ ਵੱਕਤਾ ਹੈ, ਕੋਈ ਕਿਸੇ ਸਭਾ-ਸੁਸਾਇਟੀ ਦਾ ਪ੍ਰਧਾਨ-ਸਕੱਤਰ। ਵਾਰੀ ਸਿਰ ਆਉਂਦਿਆਂ ਸਭ ਨੇ ਗੁਰ-ਫ਼ਤੇਹ ਬੁਲਾਈ ਹੈ ਰਸਮੀਂ ਜਿਹੀ। ਫਿਰ ਤੁਆਰਿਫ਼ ਕਰਵਾਇਆ ਹੈ ਅਪਣਾ ਅਪਣਾ। ਸਭ ਦੇ ਹੱਥ 'ਚ ਕੋਈ ਨਾ ਕੋਈ ਅਖ਼ਬਾਰ ਹੈ ਅੱਜ ਦਾ। ਉਨ੍ਹਾਂ ਇਸ਼ਤਿਹਾਰ 'ਚ ਅੱਧ-ਛਪੀ ਗੁਰਬਾਣੀ ਸਤਰ ਪੂਰੀ ਕਰਕੇ ਥੋੜ੍ਹਾ ਬਹੁਤ ਪੜ੍ਹੇ-ਲਿਖੇ ਹੋਣ ਦਾ ਸਬੂਤ ਵੀ ਦਿੱਤਾ ਹੈ। ਉਨ੍ਹਾਂ ਸਭ ਦਾ ਵਿਖਿਆਨ 'ਵਿਛੜੀ ਰੂਹ ਨੂੰ ਆਵਾਗਵਨ ਦੇ ਚੱਕਰ ਤੋਂ ਬਚਾ ਕੇ ਆਪਣੇ ਚਰਨਾਂ 'ਚ ਨਿਵਾਸ ਦੇਣਾ' ਦੇ ਵਾਕ ਤੋਂ ਸ਼ੁਰੂ ਹੋਇਆ ਮੁੜ ਇਸੇ ਸਤਰ ਤੇ ਆ ਮੁੱਕਿਆ ਹੈ। ਵਿਚਕਾਰਲੇ ਸਮੇਂ 'ਚ ਉਨ੍ਹਾਂ ਮੇਰੇ ਪਿਓ-ਦਾਦੇ ਦੀ ਜ਼ੈਲਦਾਰੀ ਦਾ ਗੁੱਡਾ ਬੰਨ੍ਹਿਆ ਜਾਂ ਮੇਰੇ ਧੀਆਂ-ਪੁੱਤਰਾਂ, ਪੋਤਿਆਂ-ਦੋਹਤਿਆਂ ਦਾ। ਉਨ੍ਹਾਂ ਦੇ ਕੰਮਾਂ-ਧੰਦਿਆਂ ਦਾ ਠੁੱਕ ਬੰਨਿਆ ਜਾ ਉਨ੍ਹਾਂ ਦੇ ਰੈਣ-ਬਸੇਰਿਆਂ ਦਾ, ਕਾਰਾਂ-ਕੋਠੀਆਂ ਦਾ। ਇਕ ਵਾਰ ਤਾਂ ਮੈਨੂੰ ਲੱਗਾ ਕਿ ਇਹ ਸਮਾਗਮ ਮੈਨੂੰ ਨਹੀਂ, ਮੇਰੇ ਘਰ-ਪਰਿਵਾਰ ਦੀ ਅਰਥ-ਵਿਵਸਥਾ ਨੂੰ ਸਮਰਪਿਤ ਹੈ ਜਾਂ ਇਸ ਦੀ ਵੋਟ-ਗਿਣਤੀ ਨੂੰ। ਮੇਰੀ ਤਾਂ ਵੋਟ ਹੀ ਖ਼ਾਰਜ ਹੈ ਵਿੱਚੋਂ।

ਫਿਰ ਅੰਤਲੇ ਇਕ-ਦੋਹ ਨੇ ਮੇਰੀ ਕਵਿਤਾਕਾਰੀ ਦੇ ਸੋਹਲੇ ਵੀ ਗਾਏ ਹਨ, ਮੇਰੀ ਸਕੂਲ ਟੀਚਰੀ ਦੇ ਵੀ। ਪਰ, ਇਨ੍ਹਾਂ ਵਿੱਚੋਂ ਵੀ ਕਿਸੇ ਨੇ ਮੇਰੀ ਵੱਡੀ ਧੀ ਪਾਸ਼ੀ ਦਾ ਜ਼ਿਕਰ ਨਹੀਂ ਛੇੜਿਆ। ਜ਼ਿਕਰ ਤਾਂ ਕੀ ਨਾਂ ਤੱਕ ਨਹੀਂ ਲਿਆ, ਕਿਸੇ ਵੀ ਗਾਉਣ ਬੋਲਣ ਵਾਲੇ ਨੇ।

ਇਹ ਕੰਮ ਡਰਾਇੰਗ ਮਾਸਟਰ ਸਾਧੂ ਸਿੰਘ ਨੇ ਜ਼ਰੂਰ ਕਰਨਾ ਸੀ, ਕਾਮਰੇਡ ਸਾਧੂ ਸਿੰਘ ਨੇ। ਆਪਣੇ ਢੰਗ ਨਾਲ। ਉਹਨੇ ਮੇਰੀ ਪਹਿਲੀ ਪਤਨੀ ਚੰਨਣ ਕੌਰ ਦੀ ਅਣਖ-ਹੱਠ ਦੀ ਚਰਚਾ ਵੀ ਕਰਨੀ ਸੀ ਤੇ ਮੇਰੀ ਧੀ ਪਾਸ਼ੀ ਦੇ ਮੋਹ-ਸਿੰਦਕ ਦੀ ਵੀ।

ਉਹਨੇ ਮੇਰੀ ਨਹਿਰੂ-ਕੱਟ ਐਚਕਨ ਦੇ ਵੀ ਵਖੀਏ ਉਪੇੜਨੇ ਸੀ, ਮੇਰੀ ਜੈਲਦਾਰ ਰਹਿਤਲ ਦੇ ਵੀ। ਹੋਰ ਵੀ ਬਹੁਤ ਕੁਝ ਕਰਨਾ-ਕਹਿਣਾ ਸੀ ਉਸ ਨੇ, ਜੜੀਆਂ-ਜੂਨਾਂ ਅਤੇ ਆਵਾਗਵਨ ਦੇ ਭੈਅ-ਜਾਲ ਦੇ ਸੱਚ-ਬੂਠ ਨੂੰ ਨੰਗਾ ਕਰਦਿਆਂ ਭਰੀ ਸੰਗਤ 'ਚ। ਅੰਤਮ ਅਰਦਾਸ ਦੀ ਮਰਯਾਦਾ 'ਚ ਲਿਪੇਠ ਕੇ। ਇਸ ਗੱਲੇ ਨੰਬਰ ਐ ਉਹਦਾ।

ਉਸ ਨੇ ਵਿਸ਼ਵ ਦੇ ਸਵਾ-ਤਿੰਨ ਸੌ ਸਾਢੇ-ਤਿੰਨ ਸੌ ਕਰੋੜ ਈਸਾਈਆਂ-ਮੁਸਲਮਾਨਾਂ ਵੱਲੋਂ ਧਰਤੀ 'ਚ ਦੱਬੇ ਜਾਂਦੇ ਮੁਰਦਿਆਂ ਪਿੱਛੇ ਕਾਰਜਸ਼ੀਲ ਵਿਸ਼ਵਾਸ ਦਾ ਉਲੇਖ ਕਰਦਿਆਂ ਕਹਿਣਾ ਸੀ—'ਇਹ ਕੰਮ ਕਿਆਮਤ ਵਾਲੇ ਦਿਨ ਇਨ੍ਹਾਂ ਦੇ ਕਬਰਾਂ 'ਚੋਂ ਸਾਲਮ-ਸਬੂਤੇ ਉੱਠ ਖੜੇ ਹੋਣ ਦੀ ਆਸ-ਉਮੀਦ ਨੂੰ ਧਿਆਨ 'ਚ ਰੱਖਦਿਆਂ ਹੁੰਦਾ।' ਉਹਨੇ ਅੱਸੀ-ਨੌਬੇ ਕਰੋੜ ਹਿੰਦੂ ਭਾਰਤੀਆਂ ਦੀ ਅਗਨ-ਭੇਟ ਰੀਤ ਦਾ ਜ਼ਿਕਰ ਕਰਦਿਆਂ ਆਖਣਾ ਸੀ—'ਇਹ ਸਾੜ-ਫੂਕ ਮੁਰਦਾ-ਸਰੀਰਾਂ ਅੰਦਰੋਂ ਨਿਕਲੀ ਅਮਰ ਗਿਣੀ ਜਾਂਦੀ ਰੂਹ ਦੇ ਜਾਮਾਂ ਬਦਲ ਲੈਣ ਦੀ ਮਿੱਥ ਨੂੰ ਸੱਚ ਮੰਨਦਿਆਂ ਕੀਤੀ ਜਾਂਦੀ ਐ। ਸਾਡੇ ਧਰਮ-ਗ੍ਰੰਥ ਵੀ ਇਨ੍ਹਾਂ ਜਾਮਿਆਂ ਉੱਤੇ 'ਚੁਰਾਸੀ ਲੱਖ ਜੂਨਾਂ ਦੇ ਆਵਾਗਵਨ' ਦਾ ਠੱਪਾ ਲਾਉਂਦੇ ਆ।' ਉਹਨੇ ਅੱਜ ਦੇ ਸ਼ਰਧਾਂਜਲੀ ਸਮਾਰੋਹ 'ਚ ਵਾਰ ਵਾਰ ਕੀਤੀ ਗਈ ਅਰਦਾਸ ਦੇ ਹਵਾਲੇ ਨਾਲ ਪੁੱਛਣਾ ਸੀ ਭਾਈਆਂ-ਰਾਗੀਆਂ-ਭਾਸ਼ਣਕਾਰਾਂ ਤੋਂ—'ਕੀ ਗਿਆਨੀ ਗੁਰਮੁੱਖਜੀਤ ਸਿੰਘ ਦੀ ਰੂਹ, ਜਿਸ ਦਾ ਦੂਜਾ ਨਾਂ ਚੇਤਨਾ ਐ, ਸੱਚ-ਮੁੱਚ ਚੁਰਾਸੀ ਦੇ ਏੜ-ਗੋੜ ਚੋਂ ਕੱਢ ਕੇ ਸਾਡੀਆਂ ਸਿਮਰਤੀਆਂ 'ਚੋਂ ਲਾਂਭੇ ਕਰ ਦਿੱਤੀ ਜਾਣ ਦੇ ਹੀ ਕਾਬਿਲ ਐ ਜਾਂ ਫਿਰ ਵਾਰ ਵਾਰ ਜਾਮਾਂ ਬਦਲ ਕੇ, ਜਨਮ ਲੈ ਕੇ ਇਤਿਹਾਸ ਦੇ ਪੰਨਿਆਂ 'ਚ ਉੱਕਰ ਹੋਏ ਮਹਾਨ ਗੁਰੂਆਂ, ਪੀਰਾਂ-ਫਕੀਰਾਂ, ਯੋਧਿਆਂ-ਸੂਰਬੀਰਾਂ ਦੀ ਅਮਰ ਦੇਣ ਵਾਂਗ ਹਰ ਸਮੇਂ ਸਾਡੇ ਅੰਗ ਸੰਗ ਰਹਿਣ ਦੀ ਯੋਗਤਾ ਦੀ ਰੱਖਦੀ ਐ। ਇਹ ਫੈਸਲਾ ਤੁਸੀਂ ਕਰਨਾ ਐ ਅੱਜ। ਅੱਜ ਦੇ ਇਸ ਇਕੱਠ ਨੇ। ਉਸ ਦਾ ਜੀਵਨ ਬਿਰਤਾਂਤ, ਉਸ ਦਾ ਚੰਗਾ ਮਾੜਾ ਚਲਨ-ਪ੍ਰਚਲਣ ਨਿਰਖ-ਪਰਖ ਕੇ।' ਪਰ...ਪਰ ਇਹ ਸਭ ਕੁਝ ਕਹਿਣ ਹੀ ਨਹੀਂ ਦਿੱਤਾ ਗਿਆ ਉਸ ਨੂੰ। ਮੁਆਫ਼ੀ ਹੀ ਮੰਗ ਲਈ ਗਈ ਸਮੇਂ ਦੀ ਘਾਟ ਦੱਸ ਕੇ ਸਾਧੂ ਸਿੰਘ ਤੋਂ।

ਕਾਮਰੇਡ ਸਾਧੂ ਸਿੰਘ ਮੈਨੂੰ ਕਦੀ ਵੀ ਚੰਗਾ ਨਹੀਂ ਸੀ ਲੱਗਾ। ਚੰਗਾ ਛੱਡ ਕੇ ਛੁੱਟੀ ਅੱਖੇ ਵੀ ਨਹੀਂ ਸੀ ਭਾਉਂਦਾ ਰਿਹਾ। ਮੇਰੀ ਫਰਲੋਬਾਜ਼ੀ ਤੋਂ ਤਾਂ ਬਹੁਤੀ ਹੀ ਚਿੜ੍ਹ ਚੜ੍ਹਦੀ ਸੀ ਉਸਨੂੰ। ਮੈਨੂੰ ਖੇਤੀ ਧੰਦੇ ਦਾ ਵੀ ਧਿਆਨ ਰੱਖਣਾ ਪੈਂਦਾ ਸੀ, ਦੂਰ ਨੇੜੇ ਵੀ ਜਾਣਾ ਆਉਣਾ ਪੈਂਦਾ ਸੀ ਡੇਰਿਆਂ ਦੁਆਰਿਆਂ 'ਚ ਸਫ਼ਰੀ ਹੋਣਾਂ ਨਾਲ। ਫਿਰ ਸਮੇਂ ਸਿਰ ਪੁੱਜਣਾ ਵੀ ਹੁੰਦਾ ਸੀ ਅਗਲੀ ਥਾਂ। ਏਸ ਨੱਠ-ਭੱਜ 'ਚ ਥੋੜ੍ਹਾ ਬਹੁਤ ਅੱਗਾ-ਪਿੱਛਾ ਹੋ ਈ ਜਾਂਦਾ ਸੀ ਸਕੂਲੀ ਕੰਮਾਂ 'ਚ।

ਸਕੂਲ ਹੈੱਡ ਨੇ ਤਾਂ ਮੈਨੂੰ ਕਦੀ ਰੋਕਿਆ ਟੋਕਿਆ ਨਾ। ਅੱਵਲ ਉਹ ਸੀਗਾ ਹੀ ਨਹੀਂ ਏਨੇ ਜੋਗਾ। ਰੀਜ਼ਰਵ ਕੋਟੇ ਦਾ ਹੋਣ ਕਰਕੇ। ਪਰ ਸਾਧੂ ਸਿੰਘ ਮੇਰੇ ਮੂੰਹ ਤੇ ਮਾਰ

ਦਿਆ ਕਰਦਾ ਸੀ ਸਭ ਦੇ ਸਾਹਮਣੇ—“ਗਿਆਨੀ ਜੀ, ਤੁਹਾਡੇ ਅਰਗੇ ਕੋੜਕੂਆਂ ਨੇ ਮਾਰ ਦੇਣੇ ਆਂ ਆਹ ਗਰੀਬ-ਗੁਰਬੇ ਰੜੇ ਸੁੱਟ ਕੇ। ਆਪਣੇ ਧੀਆਂ-ਪੁੱਤ ਤਾਂ ਤੁਸੀਂ ਲਾ ਲਏ ਸਿਰੇ ਟਿਕਾਣੇ, ਮਾਡਲ ਸਕੂਲੀਂ ਭੇਜ ਕੇ। ਐਨਾ ਦੇ ਪਿੜ-ਪੱਲੇ ਵੀ ਪਾ ਦਿਆ ਕਰੋ ਕੁਝ-ਨਾ-ਕੁਝ। ਆਹ ਜੇੜੇ...।”

ਹਰ ਥਾਂ, ਹਰ ਵੇਲੇ ਮੇਰੀ ਟੋਕ-ਟਕਾਈ ਕਰਦਾ ਉਹ ਮੈਨੂੰ ਜ਼ਹਿਰ ਦਿੱਸਦਾ ਰਿਹਾ ਸੀ, ਹੁਣ ਤਾਈਂ। ਪਰ, ਅੱਜ.....ਅੱਜ ਉਸਨੂੰ ਸਮਾਂ ਨਾ ਦਿੱਤੇ ਜਾਣ ਤੇ ਅੰਤਾਂ ਦੀ ਖਿੜ ਆਈ ਹੈ ਮੈਨੂੰ। ਉਸ ਤੋਂ ਪਾਸੀ ਦਾ ਨਾਂ ਸੁਣਨ ਦੀ ਆਸ-ਉਮੀਦ ਬਿਲਕੁਲ ਖ਼ਤਮ ਹੋ ਗਈ ਹੈ ਮੇਰੀ। ਉਸਦੇ ਅਣਕੋਹੇ ਰਹਿ ਗਏ ਸੱਚ ਨੇ ਵੀ ਜਿਵੇਂ ਕੀਲ ਲਿਆ ਹੈ ਮੈਨੂੰ। ਮੈਂ ਭੜਕ ਉੱਠਿਆ ਹਾਂ। ਇਕ ਦਮ ਉੱਠ ਖੜਾ ਹੋਇਆ ਹਾਂ। ਸਿੱਧਾ ਤਖ਼ਤ-ਪੋਸ਼ ਤੇ ਜਾ ਚੜ੍ਹਿਆ ਹਾਂ। ਖ਼ਾਲੀ ਪਿਆ ਮਾਈਕ ਫੜ ਕੇ ਬੋਲਣ ਲੱਗਦਾ ਹਾਂ ਉੱਚੀ ਉੱਚੀ—“ਕਿਉਂ ਨਈਂ ਆਉਣ ਦਿੱਤਾ ਗਿਆ ਸਾਧੂ ਸੁੰਹ ਨੂੰ ਐਥੇ! ਕਿਉਂ ਨਈਂ ਬੋਲਣ ਦਿੱਤਾ ਗਿਆ ਉਸ ਨੂੰ। ਕਿੱਧਰ ਦੀ ਅੱਗ ਲੱਗੀਉ ਸੀ ਤੁਆਡੇ ਟੈਮ ਨੂੰ। ਕਿਉਂ ਨਿਰਾ ਝੂਠ ਈ ਗੁੰਨੁਦੇ ਰਏ ਓ ਤੁਸੀਂ। ਕਿਉਂ ਸੱਚ ਸੁਣਨ ਦੀ ਹਿੰਮਤ ਨਈਂ ਐ ਤੁਆਡੇ ਲੋਕਾਂ 'ਚ...!!” ਪਤਾ ਨਹੀਂ ਕਿੱਸ ਨੂੰ ਮੁਖ਼ਾਤਿਬ ਹਾਂ ਮੈਂ, ਆਪਣੇ-ਆਪ ਨੂੰ, ਪ੍ਰਬੰਧਕਾਂ-ਵਕਤਿਆਂ ਨੂੰ, ਜਾਂ ਫਿਰ ਸਾਹਮਣੇ ਬੈਠੀ ਭੀੜ ਨੂੰ।

ਪਰ, ਮੇਰੀ ਕਿਸੇ ਨੇ ਕੋਈ ਵੀ ਨਹੀਂ ਸੁਣੀ। ਸਭ ਆਪਣੀ ਆਪਣੀ ਘੁਸਰ-ਮੁਸਰ ਕਰੀ ਜਾ ਰਹੇ ਹਨ। ਬਹੁਤੇ ਜਣੇ ਤਾਂ ਇਕ ਪਾਸੇ ਲੱਗੇ ਖਾਣਾ ਟੇਬਲਾਂ ਵੱਲ ਨੂੰ ਹੀ ਉੱਠ ਤੁਰੇ ਹਨ। ਖੁਸ਼-ਪ੍ਰਸੰਨ ਹਨ ਸਭ ਦੇ ਸਭ, ਖੂਬ।

ਮੇਰੀ ਖਿੜ ਹੋਰ ਵੀ ਚਿੜਚੜੀ ਹੋਣ ਲੱਗਦੀ ਹੈ। ਮੈਂ ਜਿਵੇਂ ਚੀਕ ਮਾਰ ਕੇ ਕਿਹਾ ਹੋਵੇ—“ਏਹ ਅੰਤਮ ਅਰਦਾਸ ਐ ਕਿ ਅਡੰਬਰ! ਏਹ ਸ਼ਰਧਾਂਜਲੀ ਸਮਾਰੋਹ ਐ ਕਿ ਜਸ਼ਨ ਮੇਲਾ? ਜੇ ਏਹ ਜਸ਼ਨ ਮੇਲਾ ਈ ਐ ਤਾਂ...ਤਾਂ ਫਿਰ ਮੇਰੀ ਧੀ ਪਾਸੀ ਕਿੱਥੇ ਆ...ਪਾਸੀ...ਪਾਸੀ...ਪਾਸ਼...!?”

“ਕੀ ਗੱਲ ਬਾਬਾ ਜੀਈ, ਕਿੰਨੂੰ 'ਵਾਜਾਂ ਮਾਰਦੇ ਓਅ...? ਪਾਸੀ ਨਾਂ ਦੀ ਤਾਂ ਏਥੇ ਨਰਸ ਈ ਕੋਈ ਨਈਂ...ਦੱਸੋ ਕੀ ਚਾਹੀਦਾ? ਹਸਪਤਾਲ ਦੇ ਵਾਤਾਅਨੁਕੂਲ ਕਮਰੇ 'ਚ ਪਏ ਨੂੰ ਮੈਨੂੰ ਕਿਸੇ ਨੇ ਹਲੂਣ ਕੇ ਪੁੱਛਿਆ ਹੈ।

ਪਿੜੀਆਂ

ਹੱਟੀ ਦੇ ਬੰਦ ਦਰਵਾਜ਼ੇ ਅੰਦਰੋਂ ਬਾਹਰ ਤਕ ਪੁੱਜਦੇ ਉਸਨੂੰ ਤਲਖੀ ਭਰੇ ਬੋਲ ਸੁਣਾਈ ਦਿੱਤੇ। ਮੱਖਣ ਨੇ ਇਸ ਬਾਤ-ਚੀਤ ਨੂੰ ਦੁਰਗੇ ਦਾ ਘਰੇਲੂ ਮਸਲਾ ਸਮਝ, ਦਰੋਂ ਬਾਹਰ ਰੁਕੇ ਰਹਿਣਾ ਠੀਕ ਨਾ ਸਮਝਿਆ। ਉਨ੍ਹੀਂ ਪੈਰੀਂ ਉਹ ਵਾਪਸ ਪਰਤਣ ਹੀ ਲੱਗਾ ਸੀ ਕਿ ਅੰਦਰੋਂ ਉਸਦੇ ਪੈਰਾਂ ਦੀ ਆਹਟ ਕਿਸ ਨੇ ਸੁਣ ਲਈ। ਪੈਂਦੀ ਸੱਟੇ ਪਿੱਛਿਉਂ ਮੱਖਣ ਨੂੰ ਇਕ ਜ਼ੋਰਦਾਰ ਗੜਕ ਸੁਣਾਈ ਦਿੱਤੀ। ਨਾਲ ਹੀ ਭਿੱਤ ਦੇ ਪੂਰਾ ਖੁੱਲ੍ਹ ਜਾਣ ਦਾ ਖੜਾਕ—“ਕੋੜਾ ਈ ਉਏ, ਕ੍ਰਾਦੀਆਂ ਸੂਹਾਂ ਲੈਨਾਂ...”। ਇਹ ਦੁਰਗਾ ਸੀ, ਢੱਕਾਂ 'ਤੇ ਹੱਥ ਰੱਖੀ ਦਰਵਾਜ਼ੇ ਵਿਚ ਖੜ੍ਹਾ। ਮੱਖਣ ਨੇ ਪਰਤ ਕੇ ਉਸ ਵੱਲ ਦੇਖਿਆ। ਉਸਨੂੰ ਜ਼ੋਰਦਾਰ ਝਟਕਾ ਲੱਗਾ। ਦੁਰਗੇ ਤੋਂ ਉਸਨੂੰ ਇਸ ਤਰ੍ਹਾਂ ਦੀ ਕਦਾਚਿੱਤ ਵੀ ਆਸ-ਉਮੀਦ ਨਹੀਂ ਸੀ। ਉਹ ਤਾਂ ਪੀਪਿਆਂ ਡੱਬਿਆਂ ਦੀ ਪਾਲ ਲਾਗੇ ਵਿਛੀ ਬੋਰੀ ਤੋਂ ਉਠਦਾ ਉਡ ਕੇ ਆ ਮਿਲਦਾ ਸੀ ਉਸਨੂੰ। ਜੱਫੀ 'ਚ ਘੁੱਟੀ ਰੱਖਦਾ ਸੀ, ਕਿੰਨੇ ਸਾਰੇ ਨਿੱਘ ਸਨੇਹ ਨਾਲ। ਖੜ੍ਹੇ ਖੜੋਤੇ ਉਹ ਅੱਖਾਂ 'ਚ ਅੱਖਾਂ ਪਾ ਕੇ ਇਕ ਦੂਜੇ ਵੱਲ ਕਿੰਨਾ ਕਿੰਨਾ ਚਿਰ ਝਾਕਦੇ ਰਹਿੰਦੇ ਸਨ। ਬੀਤੇ ਕਈ ਸਾਰੇ ਵਰ੍ਹਿਆਂ ਵਿਚੋਂ ਦੀ ਲਾਂਘਾ ਬਣਾਉਂਦੇ, ਉਹ ਕਦੀ ਹੱਟੀ ਦੇ ਅੰਦਰ ਜਾ ਬੈਠਦੇ ਸਨ, ਕਦੀ ਬਾਹਰ ਹੀ ਵਿਹੜੇ 'ਚ ਡਿੱਠੀ ਮੰਜੀ 'ਤੇ। ਉਨ੍ਹਾਂ ਦੀਆਂ ਬਹੁਤੀਆਂ ਗੱਲਾਂ ਸਕੂਲੀ ਦਿਨਾਂ ਦੁਆਲੇ ਘੁੰਮਦੀਆਂ। ਉਨ੍ਹਾਂ ਦਿਨਾਂ 'ਚ ਖੇਲੀ ਕੋਡ-ਕਬੱਡੀ, ਛੂਣ-ਛੁਹਾਈ, ਖਿੱਚੋ-ਖੁੱਟੀ ਦੁਆਲੇ। ਹਰ ਗੱਲੇ ਰੋਲ ਮਾਰਨ ਵਾਲੇ ਦੁਰਗੇ ਨੂੰ ਨਾ ਸਕੂਲੇ ਕੋਈ ਆਪਣੇ ਨਾਲ ਖਿਡਾਉਂਦਾ, ਨਾ ਪਿੰਡ। ਦੂਜੇ ਚੌਥੇ ਉਹ ਕਿਸੇ ਨਾ ਕਿਸੇ ਨਾਲ ਗੁੱਥਮ ਗੁੱਥਾ ਹੋਇਆ ਹੁੰਦਾ। ਸਰੀਰੋਂ ਲਿੱਸਾ ਹੋਣ ਕਰਕੇ ਉਸਨੂੰ ਚੰਗੀ-ਚੌਖੀ ਮਾਰ-ਕੁੱਟ ਵੀ ਖਾਣੀ ਪੈਂਦੀ। ਰੋਂਦਾ-ਭੁੜਕਦਾ, ਮਿੱਟੀ-ਘੱਟੇ ਨਾਲ ਲਿਬੜਿਆ ਉਹ ਘਰੇ ਪੁੱਜ ਜਾਂਦਾ। ਉਸਦੀ ਮਾਂ ਬਿਮਲਾ ਦੇਵੀ ਆਏ ਦਿਨ ਕਿਸੇ ਨਾ ਕਿਸੇ ਘਰ ਉਲ੍ਹਾਮਾ ਦੇਣ ਤੁਰੀ ਹੁੰਦੀ। ਹਾਰ ਕੇ ਉਸਨੇ ਪੇਕੇ ਪਿੰਡ ਦੀ ਪੰਨਤੀ ਦੀ ਮਿੰਨਤ ਕੀਤੀ ਸੀ— “ਭੈਣ, ਤੂੰ ਆਪਣੇ ਮੱਖਣ ਨੂੰ ਆਖ ਮੇਰੇ ਦੁਰਗੇ ਨਾਲ ਖੇਲ ਲਿਆ ਕਰੇ, ਕੱਲਾ। ਤੇਰਾ ਮੱਖਣ ਬਚਿਤ ਬੀਬਾ ਰਾਣਾ, ਛਿੰਦਾ ਪੁੱਤ ਆ। ਉਹ ਨਈਂ ਕਿਸੇ ਨਾਲ ਲੜਾਈ-ਝਗੜਾ ਕਰਦਾ...”। ਮਾਵਾਂ ਮਾਸੀਆਂ ਦਾ ਆਖਾ ਮੰਨ ਕੇ ਉਹ ਦੋਨੋਂ

ਅਗਲੇ ਦਿਨ ਤੋਂ ਹੀ ਵੱਖਰੇ ਹੰਦੇ ਬਣਾ ਕੇ ਖੇਲਣ ਲੱਗ ਪਏ ਹਨ। ਗਰਾਉਂਡ ਲਾਗਲੇ ਵੱਡੇ ਚੁਰਾਹੇ 'ਚ। ਕਦੀ ਕੋਡ-ਕਬੱਡੀ, ਕਦੀ ਖਿੱਦੋ-ਖੁੱਟੀ। ਕੂੜੇ ਦਰਜ਼ੀ ਘਰੋਂ ਲਿਆਂਦੀਆਂ ਨਵੀਆਂ ਨਿਕੋਰ ਲੀਰਾਂ ਦੀ ਘੁੱਟ-ਲਿਪੇਟ ਕੇ ਬਣਾਈ ਖਿੱਦੋ, ਉਨ੍ਹਾਂ ਦੋਨਾਂ ਤੋਂ ਕਿੰਨਾ ਕਿੰਨਾ ਚਿਰ ਟੁੱਟਦੀ ਨਾ। ਇਨ੍ਹਾਂ ਉਤੇ ਮੱਖਣ ਦੀ ਮਾਂ ਧੰਨਤੀ ਨੇ ਸੂਤੀ ਧਾਗੇ ਨਾਲ ਪਾਈਆਂ ਮੋਟੀਆਂ ਪਿੜੀਆਂ ਉਤੇ ਦੁਰਗੇ ਦੀ ਮਾਂ ਬਿਮਲਾ ਦੇਵੀ ਨੇ ਰੇਸ਼ਮੀ ਧਾਗੇ ਨਾਲ ਦੋਹਰਾ ਤੀਹਰਾ ਵਾਰ ਦਿੱਤਾ ਹੁੰਦਾ। ਹਰ ਵਾਰ ਨਵੀਂ ਖਿੱਦੋ ਬਣਾਉਣ 'ਤੇ ਉਹ ਕਿਹਾ ਕਰਦੀ ਸੀ—“ਭੈਣ ਧੰਨਤੀਏ ਆਹ ਪਿੜੀਆਂ-ਚਿੜੀਆਂ ਕਰਕੇ ਈ ਖਿੰਡੀਆਂ-ਪੁੰਡੀਆਂ ਲੀਰਾਂ-ਕੱਤਰਾਂ ਦੀ ਗੋਲ-ਮਟੋਲ ਖਿੱਦੋ ਬਣ ਜਾਂਦੀ ਆ, ਨਈਂ ਤਾਂ ਖਸਮਾਂ-ਖਾਣੇ ਨਵੇਂ ਨਿਕੋਰ, ਅਣਲੱਗ ਕਪੜੇ ਦੀ ਕੋਈ ਕੰਨੀ ਕਿਧਰੇ ਉਡੀ ਫਿਰਦੀ ਆ, ਕੋਈ ਕਿਧਰੇ।” ਅੱਗੋਂ ਧੰਨਤੀ ਦਾ ਉੱਤਰ ਵੀ ਲਗਪਗ ਉਸੇ ਤਰ੍ਹਾਂ ਦਾ ਹੀ ਹੁੰਦਾ—“ਚਲ ਹੋਰ ਨਈਂ, ਨਿਆਣੇ ਤਾਂ ਵਰਚੇ ਰਹਿੰਦੇ ਆ, ਖੇਲ੍ਹਦੇ-ਮਲ੍ਹਦੇ ਰਹਿੰਦੇ ਆ...ਆਹ ਤੜੋਪੇ-ਸੜੋਪੇ ਮਾਰਦੀਆਂ ਦਾ ਸਾਡਾ ਕੀ ਜਾਂਦਾ...।”

ਹਰ ਖਿੱਦੋ 'ਤੇ ਪਾਈਆਂ ਪਿੜੀਆਂ ਦੇ ਇਸ ਤੋਂ ਵੱਧ ਉਨ੍ਹਾਂ ਕਦੀ ਕੋਈ ਅਰਥ ਨਹੀਂ ਸਨ ਕੱਢੇ।

ਇਹ ਉਨ੍ਹਾਂ ਦੇ ਪੇਕੇ ਪਿੰਡ ਦੀ ਸਾਂਝ ਸੀ ਜਾਂ ਦੋਨਾਂ ਘਰਾਂ ਵਿਚਕਾਰ ਹੱਥ-ਉਧਾਰ, ਵਰਤੋਂ-ਵਿਹਾਰ ਦਾ ਸਿਲਸਲਾ ਕਿ ਉਨ੍ਹਾਂ ਦੇ ਹਮ-ਉਮਰ ਪੁੱਤਰਾਂ ਦੀ ਆੜੀ ਹੁਣ ਤਕ ਨਿਰੰਤਰ ਨਿਭਦੀ ਆਈ ਸੀ। ਪਿਉ ਦੇ ਸਵਰਗ ਸਿਧਾਰਨ ਪਿੱਛੋਂ ਦੁਰਗੇ ਨੇ ਹੱਟੀ-ਭੱਠੀ ਦਾ ਕੰਮ-ਕਾਰ ਸੰਭਾਲ ਲਿਆ ਸੀ ਤੇ ਖੁੱਲ੍ਹੇ-ਮੋਕਲੇ ਹੱਡਾਂ-ਪੈਰਾਂ ਵਾਲਾ ਮੱਖਣ ਫੌਜ 'ਚ ਭਰਤੀ ਹੋ ਕੇ ਹੌਲਦਾਰੀ ਤਕ ਅੱਪੜ ਗਿਆ ਸੀ।

ਹਰ ਵਾਰ ਛੁੱਟੀ ਆਇਆ ਮੱਖਣ ਸਭ ਤੋਂ ਪਹਿਲਾਂ ਦੁਰਗੇ ਨਾਲ ਜਾ ਕੇ ਵਗਲਗੀਰ ਹੁੰਦਾ। ਹਾਸਾ-ਠੱਠਾ ਕਰਦੇ, ਐਧਰ-ਉਧਰ ਦੀਆਂ ਗੱਲਾਂ-ਗੜੱਪਾਂ ਮਾਰਦੇ, ਉਹ ਹੱਟੀ ਸਾਹਮਣੇ ਵਿਹੜੇ 'ਚ ਇਕ-ਅੱਧ ਮੀਟੀ ਖਿੱਦੋ-ਖੁੱਟੀ ਜ਼ਰੂਰ ਖੇਲ੍ਹਦੇ। ਇਸ ਦੀ ਪਹਿਲ ਆਮ ਕਰਕੇ ਦੁਰਗੇ ਵੱਲੋਂ ਹੁੰਦੀ। ਹੱਟੀ ਅੰਦਰ ਸਾਂਭੀ ਰੱਖੀ ਕੋਈ ਨਵੀਂ-ਪੁਰਾਣੀ ਖਿੱਦੋ ਲਿਆ ਕੇ ਦੁਰਗਾ ਆਖਦਾ—“ਚੱਲ ਹੁਣ ਕਰੀਏ ਹੱਡ-ਪੈਰ ਮੋਕਲੇ, ਆ ਲਾਈਏ ਇਕ ਮੀਟੀ...।”

ਪਰ ਇਸ ਵਾਰ ਅੱਧ-ਖੁੱਲ੍ਹੇ ਭਿੱਤ ਵਿਚਕਾਰ ਖੜ੍ਹੇ ਦੁਰਗੇ ਨੇ ਮੱਖਣ ਵੱਲ ਨੂੰ ਲਾਂਘ ਤਕ ਨਾ ਭਰੀ। ਉਸ ਵੱਲ ਨਿੱਠ ਕੇ ਦੇਖਿਆ ਤਕ ਨਾ। ਘੜੀ ਪਲ ਐਧਰ-ਉਧਰ ਝਾਕ ਕੇ ਉਹ ਮੁੜ ਆਪਣੀ ਥਾਂ ਜਾ ਬੈਠਾ।

ਡੋਰ-ਡੋਰ ਹੋਇਆ ਮੱਖਣ ਆਪਣੇ ਘਰ ਵੱਲ ਨੂੰ ਪਰਤਣ ਹੀ ਲੱਗਾ ਸੀ ਕਿ ਅੰਦਰੋਂ ਇਕ ਜਾਣੀ-ਪਛਾਣੀ ਆਵਾਜ਼ ਉਸ ਦੇ ਕੰਨੀਂ ਆ ਪਈ। “ਆ ਜਾ ਫੌਜੀਆ, ਆ ਜਾ ਲੰਘ ਆ...ਅਸੀਂ ਈਆਂ। ਕੀ ਨਾਂ ਲਈ ਦਾ, ਉਈਂ ਈ ਬੈਠੇ ਆਂ ਬੱਸ...।”

ਇਹ ਦੀਨ ਦਿਆਲ ਸੀ। ਵਿਹੜੇ 'ਚੋਂ ਦੁਰਗੇ ਦਾ ਤਾਇਆ ਲਗਦਾ, ਸ਼ੈਲਰ ਮਾਲਕ ਦੀਨ ਦਿਆਲ। ਉਸਦੇ ਬੋਲਾਂ ਅੰਦਰਲੀ ਹਲੀਮੀ, ਨਾ ਚਾਹੁੰਦਿਆਂ ਹੋਇਆਂ ਵੀ ਮੱਖਣ ਦੇ ਡੋਲਦੇ ਕਦਮਾਂ ਨੂੰ ਹੱਟੀ ਦੇ ਅੰਦਰ ਤਕ ਖਿੱਚ ਲਿਆਈ।

ਅੰਦਰ ਕਈ ਜਣੇ ਹੋਰ ਵੀ ਸਨ, ਖੜ੍ਹੇ ਬੈਠੇ। ਸਭ ਦੇ ਸਭ ਉਤੇਜਤ ਤੇ ਖਿਝੇ-ਖਪੇ। ਅੰਦਰੋਂ-ਬਾਹਰੋਂ ਭਰੇ ਪੀਤੇ। ਉਨ੍ਹਾਂ ਸਾਰਿਆਂ ਦੀ ਨਿਗਾਹ ਦੀਨ ਦਿਆਲ ਦੇ ਗੋਡਿਆਂ 'ਤੇ ਪਈ ਅਖਬਾਰ 'ਤੇ ਟਿਕੀ ਪਈ ਸੀ। ਉਨ੍ਹਾਂ ਵਿਚੋਂ ਕਿਸੇ ਨੇ ਵੀ ਮੱਖਣ ਨੂੰ ਬੁਲਾਇਆ ਨਾ। ਕੇਵਲ ਇਕ ਨੇ ਬੋੜ੍ਹਾ ਕੁ ਹਟਵਾਂ ਖਾਲੀ ਪਿਆ ਸਟੂਲ ਉਸਦੇ ਲਾਗੇ ਲਿਆ ਰੱਖਿਆ।

ਨਿੰਮੋਝਾਣ ਹੋਇਆ ਮੱਖਣ ਅਜੇ ਬੈਠਣ ਹੀ ਲੱਗਾ ਸੀ ਕਿ ਉਸਦੇ ਐਨ ਸਾਹਮਣੇ ਬੈਠੇ ਦੁਰਗੇ ਦੇ ਤਲਖ ਬੋਲ ਫਿਰ ਉੱਭਰੇ—“ਇਨ੍ਹਾਂ ਸਿੱਖੜਿਆਂ ਦੀ ਮੁਸਲਿਆਂ ਨਾਲ ਬੜੀ ਸੁਰ ਰਲਦੀ ਆਂ, ਝੋਨਾਂ ਦਾ ਵੀ ਇਕ ਵਾਰ ਫੇਅਰ 'ਲਾਜ...।”

“ਉਏ ਤੂੰ ਚੁੱਪ ਵੀ ਕਰਦਾ ਕਿ ਨਈਂ ਵੱਡਾ ਸਾਨੂ...। ਏਹ ਤੈਨੂੰ ਕੈਂਦਾ ਕੁਸ਼...! ਕੀ ਨਾਂ ਲਈ ਦਾ, ਏਹ ਤਾਂ ਬੰਦਾ ਈ ਆਪਣਾ, ਉਂ ਵੀ ਆਪਣੇ ਵਿਚੋਂ ਈ ਨਿਕਲੇ ਆ ਸਿੱਖ, ਹਿੰਦੂਆਂ ਵਿਚੋਂ...! ਕੀ ਨਾਂ ਲਈ ਦਾ, ਏਹ ਕੋਈ ਬਾਅਰਲੇ ਮੁਲਖੋਂ ਬੋੜ੍ਹਾ ਆਏ ਆ ਮੁਸਲਿਆਂ ਆਂਗੂ...ਕਿਉਂ ਫੌਜੀਆ ਠੀਕ ਆਖਿਆ ਈ ਨਾ ਮੈਂ!”

ਦੀਨ ਦਿਆਲ ਨੇ ਠੀਕ ਆਖਿਆ ਸੀ ਜਾਂ ਗਲਤ, ਇਸ ਵੱਲ ਤਾਂ ਮੱਖਣ ਦਾ ਰਤੀ ਵੀ ਧਿਆਨ ਨਾ ਗਿਆ। ਉਹ ਤਾਂ ਦੁਰਗੇ ਮੂੰਹੋਂ, ਉਸਦੀ ਸ਼ਕਲ ਵਰਗੇ ਸਿੱਖਾਂ ਨੂੰ ਸਿੱਖੜੇ ਆਖੇ ਜਾਣ ਦਾ ਸੰਬੋਧਨ ਸੁਣ ਕੇ, ਇਸ ਵਾਰ ਜਿਵੇਂ ਸੜਦੀ-ਬਲਦੀ ਲਾਟ 'ਤੇ ਡਿੱਗ ਪਿਆ ਸੀ। ਦੁਰਗੇ ਨਾਲ ਹੁਣ ਤਕ ਉਸਦਾ ਹਰ ਕਿਸਮ ਦਾ ਹਾਸਾ-ਮਖੌਲ ਚਲਦਾ ਆਇਆ ਸੀ। ਇਕ ਦੂਜੇ ਨੂੰ ਟਾਂਚਾਂ-ਟਕੋਰਾਂ ਲਾਉਂਦੇ ਉਹ ਕਈ ਵਾਰ ਯੋਗ-ਅਯੋਗ ਸ਼ਬਦਾਂ-ਵਾਕਾਂ ਦੀ ਵਰਤੋਂ ਵੀ ਕਰ ਲਿਆ ਕਰਦੇ ਸਨ। ਉਨ੍ਹਾਂ ਕਦੀ ਇਕ ਦੂਜੇ ਦਾ ਗੁੱਸਾ ਨਹੀਂ ਸੀ ਕੀਤਾ। ਕਦੀ ਕਿਸੇ ਦੀ ਰੋਕ-ਟੋਕ ਨਹੀਂ ਸੀ ਕੀਤੀ। ਸਗੋਂ ਹੋਰ ਵੀ ਘੁੱਟਵੀਂ ਜੱਫੀ ਪਾ ਕੇ ਵਿਛੜਦੇ, ਆਉਂਦੀ ਛੁੱਟੀ ਦੀ ਉਡੀਕ ਕਰਦੇ ਰਹਿੰਦੇ ਸਨ। ਪਿਛਲੀ ਵਾਰ ਦੀ ਛੁੱਟੀ ਆਏ ਮੱਖਣ ਨੇ ਦੁਰਗੇ ਨਾਲ ਛੇੜ-ਛਾੜ ਕਰਦਿਆਂ ਤਾਂ ਇਕ ਹੱਦ ਹੋਰ ਵੀ ਟੱਪ ਲਈ।..ਹਰ ਵਾਰ ਵਾਂਗ ਉਸ ਦਿਨ ਵੀ ਉਨ੍ਹਾਂ ਲਾਗੇ ਕਈ ਜਣੇ ਹੋਰ ਵੀ ਜੁੜੇ ਬੈਠੇ ਸਨ। ਕੋਈ ਭਾਬੀ ਦੇਰ ਖੇਲ੍ਹ ਰਿਹਾ ਸੀ, ਕੋਈ ਸਰਾਂ-ਮੱਲਣ। ਕੋਈ ਬਾਰਾਂ ਟਹਿਣੀ। ਉਨ੍ਹਾਂ ਸਭਨਾਂ ਦੀ ਹਰ ਮੀਟੀ ਮੁੱਕਣ ਲੱਗਿਆਂ ਕਿਸੇ ਨਾ ਕਿਸੇ ਲੁੱਚੇ ਰੰਗੀਲੇ ਟੋਣੇ ਨਾਲ ਜ਼ਰੂਰ ਜੁੜਦੀ ਸੀ। ਹਰ ਕੋਈ ਖੁੱਲ੍ਹ ਕੇ ਹੱਸ ਰਿਹਾ ਸੀ। ਪਰ ਉਪਰੋਂ ਉਪਰੋਂ। ਅੰਦਰੋਂ ਅੰਦਰ ਉਹ ਵਰ੍ਹਿਆਂ ਤੋਂ ਲੱਗੀ ਲਗਾਤਾਰ ਔੜ ਕਾਰਨ ਜਿਵੇਂ ਕਰੰਡੇ ਪਏ ਸਨ। ਭਿੰਤਾਂ-ਪਾਟੇ ਖੇਤਾਂ ਵਾਂਗ ਮੁਰਝਾਏ-ਕੁਮਲਾਏ ਪਏ ਸਨ। ਕਾਮੇ-ਕਿਸਾਨ ਆਪਣੀ ਥਾਂ, ਹੱਟੀਕਾਰ ਦੁਰਗਾ ਆਪਣੀ ਥਾਂ। ਉਸ ਦਿਨ ਹਾਸੇ ਠੱਠੇ 'ਚ ਵਾਰ ਵਾਰ ਆਏ ਔੜ-

ਸੋਕੇ ਦਾ ਜ਼ਿਕਰ ਸੁਣ ਕੇ ਮੱਖਣ ਨੂੰ ਸਕੂਲੀ ਦਿਨਾਂ ਦੀ ਇਕ ਇਲੱਤ ਚੇਤੇ ਆ ਗਈ। ਦੁਰਗੇ ਦੀ ਲੰਮੀ ਬੋਦੀ ਦੀ ਗੰਢ ਖੋਲ੍ਹਦਿਆਂ, ਉਸਦੇ ਸਿਰ 'ਚ ਪਟਾਕੀ ਮਾਰਦੇ ਨੇ ਕਿਹਾ ਸੀ—“ਬਾਮੁਣਾਂ ਆਹ ਬੋਦੀ ਜੇਈ ਨੂੰ ਅਰਾਰੋਡ ਦੀ ਮਾਂਡੀ ਲੁਆ ਕੇ ਸਿੱਧੀ ਕਰ ਲਾ। ਏਦੀ ਨੋਕਦਾਰ ਮਜ਼ਲ ਬਣਾ ਕੇ ਛੱਡ ਦੇ ਉੱਪਰ ਨੂੰ। ਸਿੱਧੀ ਢਿੱਡ 'ਚ ਜਾ ਵੱਜੂ ਰੱਬ ਦੇ। ਫੇਅਰ ਦੇਖ ਮੀਂਹ ਪੈਂਦਾ...।” ਅੱਗੋਂ ਹਾਜ਼ਰ ਜਵਾਬ ਦੁਰਗੇ ਨੇ ਹੋਰ ਵੀ ਤਿੱਖਾ ਬਾਣ ਚਲਾਉਂਦਿਆਂ ਮੱਖਣ ਨੂੰ ਕਿਹਾ ਸੀ—“ਮੈਨੂੰ ਜੂ ਆਨ੍ਹਾਂ, ਤੂੰ ਆਪੂੰ ਵੀ ਕਰ ਲਾ ਕੁਸ਼...। ਮੇਰੀ ਬੋਦੀ ਨਾਲੋਂ ਤਾਂ ਤੇਰੇ ਕਛੇਰੇ ਅੰਦਰਲਾ ਝਾੜ-ਬੂੜ ਈ ਲੰਮਾ ਹੋਣਾਂ ਆਂ। ਏਦਾ ਕਰ ਕੋਈ ਇਸਤੇਮਾਲ। ਬਣਾ ਲਾ ਹੱਥ ਗੋਲਾ। ਦਿਆਂ ਉਸਤਰਾ...। ਇਕ ਤੇਰੇ ਚੱਡਿਆਂ ਦੀ ਖੁਰਕ ਜਾਂਦੀ ਰਹੂ, ਦੂਜਾ ਦੀਨ ਦੁਨੀਆਂ ਦਾ ਭਲਾ ਹੋ ਜਾਉ। ਦਾੜੀ-ਮੁੱਛ ਤਾਂ ਭਲਾ ਤੂੰ ਛੇੜਦਾ ਨਹੀਂ...ਪੱਕਾ ਸਿੱਖੜਾ ਆਂ...।”

ਕਿਹਾ ਉਸ ਦਿਨ ਵੀ ਮੱਖਣ ਨੂੰ ਦੁਰਗੇ ਨੇ ਸਿੱਖੜਾ ਹੀ ਸੀ। ਉਸ ਦਿਨ ਤਾਂ ਉਹ ਦੁਰਗੇ ਦੇ ਪਰਤਵੇਂ ਵਾਰ ਤੋਂ ਹੋਰਨਾਂ ਵਾਂਗ ਆਪ ਵੀ ਖੁੱਲ੍ਹ ਕੇ ਹੱਸਿਆ ਸੀ। ਪਰ ਇਸ ਵਾਰ...ਇਸ ਵਾਰ ਉਸਦੇ ਆਖੇ ਇਸ ਸ਼ਬਦ ਨੇ ਜਿਵੇਂ ਮੱਖਣ ਦੀ ਦੇਹ-ਜਾਨ ਨੂੰ ਡੰਗ ਮਾਰ ਦਿੱਤਾ ਹੋਵੇ। ਉਸ ਨੂੰ ਅੰਦਰੋਂ-ਬਾਹਰੋਂ ਪੱਛ ਦਿੱਤਾ ਹੋਵੇ। ਉਸਦੇ ਹੋਸ਼-ਹਵਾਸ ਤਾਂ ਬੀਤੀ ਰਾਤ ਦੀ ਘਟਨਾ ਕਾਰਨ ਪਹਿਲੋਂ ਹੀ ਉੜੇ ਪਏ ਸਨ।...ਕੱਲ੍ਹ ਸ਼ਾਮੀਂ ਉਹ ਲੰਬੜਾਂ ਦੀ ਹਵੇਲੀ ਯਾਰਾਂ ਮਿੱਤਰਾਂ ਦੀ ਮਹਿਫਲ 'ਚ ਦੇਰ ਤਕ ਬੈਠਾ ਰਿਹਾ ਸੀ। ਵਾਹਵਾ ਰੰਮ ਪਾਣੀ ਚਲਦਾ ਰਿਹਾ ਸੀ। ਕਰੀਬ ਅੱਧੀ ਕੁ ਰਾਤੀਂ ਘਰ ਮੁੜਿਆ। ਆਉਂਦਾ ਹੀ ਸੌਂ ਗਿਆ ਘੂਕ। ਬਿਨਾਂ ਕੁਝ ਖਾਧਿਆਂ-ਪੀਤਿਆਂ। ਹੌਡ-ਫੋਨ ਕੰਨਾਂ ਨੂੰ ਲਾ ਕੇ। ਹੌਡ-ਫੋਨ ਜਿਵੇਂ ਉਸਦੇ ਸੋਣੇ ਜਾਗਣੇ ਦਾ ਹਿੱਸਾ ਬਣ ਗਿਆ ਸੀ। ਡਿਊਟੀ ਸਮੇਂ ਸੰਦੇਸ਼ ਸੁਣਨ ਲਈ ਲਾਈ ਰੱਖਦਾ, ਵਿਹਲ ਸਮੇਂ ਰੇਡੀਓ ਗਾਣੇ, ਵਿਚ ਵਾਰ ਖਬਰਾਂ।

ਬੀਤੀ ਰਾਤ ਚਲਦੇ ਗਾਣੇ ਦੌਰਾਨ ਉਸਨੇ ਦੋ ਧਿਰਾਂ ਆਪੋ ਵਿਚ ਦੀ ਸੁਾਬ-ਸਲਾਮ ਕਰਦੀਆਂ ਸੁਣੀਆਂ ਸਨ।...ਇਕ ਨੇ ਦੂਜੀ ਨੂੰ ਕਿਹਾ ਸੀ—“ਤਿੱਸੂਲ ਸਾਬੂ ਜੀ, ਆਦਾਬ ਅਰਜ਼ ਐ, ਆਦਾਬ ਅਰਜ਼ ਐ...ਪਹਿਚਾਨ ਲੀਆ?...ਹੱਮ...ਹੱਮ!”

ਅੱਗੋਂ ਤੁਰੰਤ ਉੱਤਰ ਆਇਆ ਸੀ,—“ਧੰਨਅ ਹੋਅ...ਧੰਨਅ ਹੋਅ...ਧੰਨਅ ਹੋਅ, ਸ਼ੀਮਾਨ ਖੰਜਰ ਜੀ ਈ ਕੈਸੇ ਬਚਨ ਕਰਤੇ ਹੋਅ...ਪਹਿਚਾਨੋਂਗੇ ਕੈਸੇ ਨਈਂ.... ਨਮਸਕਾਰੱਮ, ਨਮਸਕਾਰੱਮ...। ਹੁਕਮ ਕੀਜੀਏ, ਹੁਕਮ, ਕੈਸੇ ਯਾਦ ਆਈ ਹੱਮਰੀ...।”

ਗੂੜੀ ਨੀਂਦ ਸੁੱਤੇ ਪਏ ਮੱਖਣ ਦੀ ਸਾਰੀ ਦੀ ਸਾਰੀ ਦੇਹ ਪੂਰੀ ਤਰ੍ਹਾਂ ਕੰਬ ਗਈ। ਉਸਨੇ ਹੁਣ ਤਕ ਸੈਂਕੜੇ ਸੰਦੇਸ਼ ਭੇਜੇ ਹਨ। ਹਜ਼ਾਰਾਂ ਸੁਣੇ ਸਨ। ਵਿਚ ਵਾਰ ਜਾਸੂਸੀ ਕਰਦੇ ਟੇਪ ਵੀ ਕੀਤੇ ਸਨ। ਉਨ੍ਹਾਂ ਸਭ ਦਾ ਸੰਬੋਧਨ ਫੌਜੀ ਰੰਗਤ ਦਾ ਹੁੰਦਾ ਸੀ ਜਾ ਜਾਸੂਸੀ ਰੰਗਤ ਦਾ। ਕਦੀ ਇਕ ਨੇ ਦੂਜੇ ਦਾ ਨਾਂ ਨਹੀਂ ਸੀ ਲਿਆ। ਨਾ ਕੋਈ

ਉਪਨਾਮ। ਸਿਰਫ਼ ਰੈਂਕ ਸੰਬੋਧਨ ਹੁੰਦੇ ਸਨ ਜਾਂ ਕੋਡ ਨੰਬਰ। ਮੱਖਣ ਇਸ ਗੱਲੋਂ ਹੈਰਾਨ ਸੀ, 'ਏਹ ਤ੍ਰਿਸੂਲ ਸਾਬੁ, ਖੰਜਰ ਜੀ ਕੀ ਰੈਂਕ ਹੋਏ!' ਉਹ ਅਜੇ ਇਸ ਸ਼ਸ਼ੋਪੰਜ ਵਿਚ ਹੀ ਸੀ ਕਿ ਵਾਰਤਾਲਾਪ ਅੱਗੇ ਤੁਰ ਪਈ ਸੀ। "ਹੁਕਮ ਨਹੀਂ ਕਿਬਲਾ ਗੁਜ਼ਾਰਸ਼ ਹੈਅ...ਗੁਜ਼ਾਰਸ਼...ਈਕੋਲੇ ਹੀ ਹੋ ਜਾ ਕੇਏ...?"

ਪਹਿਲੀ ਆਵਾਜ਼ ਨੂੰ ਲੱਗਾ ਸੀ, ਕੋਈ ਤੀਜਾ ਜਣਾਂ ਉਨ੍ਹਾਂ ਵਿਚਕਾਰ...!

ਮੱਖਣ ਦੇ ਸਾਹਾਂ ਨੂੰ ਚੜ੍ਹੀ ਹੌਂਕਣੀ ਆਪਣੇ ਆਪ ਪਤਾ ਨਹੀਂ ਕਿਵੇਂ ਥੋੜ੍ਹਾ ਕੁ ਸਹਿਜ ਹੋ ਗਈ ਸੀ। ਦੂਜੀ ਆਵਾਜ਼ ਨੇ ਕਾਫ਼ੀ ਸਾਰੀ ਘੋਖ-ਪੜਤਾਲ ਕਰਕੇ ਕਰੀਬ-ਕਰੀਬ ਤਸੱਲੀ ਕਰ ਲਈ—"ਜੀ ਈ ਹਾਂ, ਜੀਈ ਹਾਂ...ਸਭ ਕੁਸ਼ਲ ਹੈਅ, ਸਮਾਨਯ ਹੈਅ...ਕੈਸੇ ਯਾਦ ਆਈ ਹੱਮਰੀ...ਹੁਕਮ ਕੀਜੀਏ...ਹੁਕਮ...!"

"ਹੁਕਮ ਨਹੀਂ ਗੁਜ਼ਾਰਸ਼ ਹੈਅ, ਗੁਜ਼ਾਰਸ਼...", ਪਲ ਕੁ ਭਰ ਚੁੱਪ ਰਹਿਣ ਪਿੱਛੋਂ ਮੱਖਣ ਨੂੰ ਪਹਿਲੀ ਆਵਾਜ਼ ਹੋਰ ਵਿਸਥਾਰ ਦਿੰਦੀ ਸੁਣੀ ਸੀ। "...ਗੁਜ਼ਾਰਸ਼ ਯੇਹ ਹੈਅ ਕਿ ਹਮਰੀ ਦਾਲ ਆਪਕੇ ਸਾਬ ਬਹੁਤ ਬੇਹਤਰ ਗਲਤੀ ਹੈ..." ਉਹ ਜਿਵੇਂ ਕੋਈ ਖ਼ਾਸ ਖ਼ਬਰ ਦੱਸਣ ਲਈ ਵਿਸ਼ੇਸ਼ ਭੂਮਿਕਾ ਬੰਨ੍ਹ ਰਹੀ ਹੋਵੇ।

ਦੂਜੀ ਆਵਾਜ਼ ਆਪਣੀ ਉਸਤੱਤ ਸੁਣ ਕੇ ਕਾਫ਼ੀ ਸਾਰੀ ਗਦ ਗਦ ਹੋ ਗਈ ਸੀ—"ਸੰਪੂਰਨ ਸੱਤਅ, ਸੰਪੂਰਨ ਸੱਤਅ, ਸ਼ਤ ਪ੍ਰਤੀਸ਼ਤ ਸੱਤਅ ਉਚਰਾ ਆਪਨੇ ਸ਼ੀਮਾਨ ਖੰਜਰ ਜੀ ਈ। ਆਪ, ਆਪ ਮਹਾਨ ਹੈਅ, ਉੱਤਮ ਹੈਅ...ਯਹ ਬੋਧੀ, ਜੈਨੀ, ਸਿੱਖ, ਇਸਾਈ ਸਭ ਗੁੱਦੜ ਸਾ ਮਾਲ ਹੈਅ, ਜੀ ਈ...ਚੁੱਅ ਤਕ ਨਈਂ ਬੋਲਤੇ ਮੂੰਹ ਸੇਏ...ਜਬ ਚਾਹੇ, ਜਿਤਨਾ ਚਾਹੇ ਸਾੜੋ-ਫੂਕੋ ਸੁਸਰੋ ਕੋਅ..."

ਅਸਲ ਮੁੱਦੇ ਤਕ ਪੁੱਜ ਕੇ ਪਹਿਲੀ ਆਵਾਜ਼ ਨੇ ਪੂਰੀ ਚੜ੍ਹਤ ਨਾਲ ਸੂਚਨਾ ਦਿੱਤੀ ਸੀ—"...ਤ੍ਰਿਸੂਲ ਸਾਬੁ ਜੀ, ਖ਼ਬਰ-ਸਾਰ ਯਹ ਹੈ ਕਿ ਹਮ ਨੇ ਏਕ ਔਰ ਕਾਮ ਸਰ-ਅੰਜ਼ਾਮ ਦੇ ਦੀਆ ਹੈਅ...ਔਰ ਤਾਜ਼ਗੀ ਲਾ ਡਾਲੀ ਹੈਅ, ਨੀਰਸ ਸੇ ਬਨੇ ਮਾਹੌਲ ਮੇਂ...ਹਮ ਨੇ ਰਾਮ-ਸੇਵਕ ਸਾੜ ਦੀਏ ਹੈਅ, ਪਚਾਸ ਸਾਠ। ਅਬ ਆਪਕੀ ਵਾਰੀ ਕੀ ਇੰਤਜ਼ਾਰ...!"

ਦੂਜੀ ਆਵਾਜ਼ ਨੂੰ ਪੂਰਾ ਵਾਕ ਸੁਣਨ ਤੋਂ ਪਹਿਲਾਂ ਹੀ ਜਿਵੇਂ ਚਾਅ ਚੜ੍ਹ ਗਿਆ ਹੋਵੇ—"ਤਥਾ ਅਸਤੂ...ਤਥਾ ਅਸਤੂ ਸ਼ੀਮਾਨ ਖੰਜਰ ਜੀ ਈ, ਧੰਨਅ ਹੋਅ...ਧੰਨ ਹੋਅ...। ਇੰਤਜ਼ਾਰ ਕੈਸਾ...ਆਜ ਹੀ ਲੀਜੀਏ, ਅਭੀ ਲੀਜੀਏ ਹਮਰਾ ਐਕਸ਼ਨ...। ਪਚਾਸ ਸਾਠ ਕਿਆ ਪਾਂਚ-ਛੀ ਹਜ਼ਾਰ ਕੀ ਪ੍ਰਾਗਰੱਸ...!"

ਇਸ ਤੋਂ ਅੱਗੇ ਮੱਖਣ ਤੋਂ ਉਨ੍ਹਾਂ ਦੀ ਬਾਤ-ਵਾਰਤਾ ਸੁਣੀ ਨਹੀਂ ਸੀ ਗਈ। ਪਸੀਨਾ-ਪਸੀਨਾ ਹੋਇਆ ਉਹ ਤੁਭਕ ਕੇ ਉਠ ਬੈਠਾ। ਉਸ ਨੂੰ ਥੋੜ੍ਹਾ ਕੁ ਚਿਰ ਪਹਿਲਾਂ ਆਈ ਨੀਦ ਜਿਵੇਂ ਪਰ ਲਾ ਕੇ ਉਡ ਗਈ ਸੀ। ਉਸਦੇ ਸਿੱਥਲ ਹੋਏ ਅੰਗ-ਪੈਰ ਆਪ-ਮੁਹਾਰੇ ਕੰਬੀ ਜਾ ਰਹੇ ਸਨ। ਨਾ ਉਸ ਨੂੰ ਉਠ ਕੇ ਬੈਠੇ ਨੂੰ ਚੈਨ ਆਉਂਦੀ ਸੀ, ਨਾ ਲੰਮਾ

ਪਿਆ ਜਾਂਦਾ ਸੀ ਬਿਸਤਰ 'ਤੇ। ਤਰਲੋਮੱਛੀ ਹੋਇਆ ਉਹ ਕਦੀ ਬਾਹਰ ਵਿਹੜੇ 'ਚ ਘੁੰਮਣ ਲਗਦਾ, ਕਦੀ ਮੁੜ ਅੰਦਰ ਜਾ ਬੈਠਦਾ। ਬੇ-ਚੈਨ ਹੋਏ ਨੂੰ ਉਸਨੂੰ ਦਿਨ ਵੇਲੇ ਸਹਿਸੁਭਾ ਹੋਈ-ਕੀਤੀ ਗ਼ਲਤੀ ਵਾਰ ਵਾਰ ਚੇਤੇ ਆ ਰਹੀ ਸੀ। ਸੂਬੇਦਾਰ ਗਿਆਨ ਸਿੰਘ ਦੀ ਨਸੀਅਤ ਨੂੰ ਬੇਧਿਆਨ ਕਰਕੇ ਉਸਨੇ ਬੀਤੇ ਕਲ੍ਹ ਦੀ ਅਖ਼ਬਾਰ ਫਿਰ ਕਿੰਨੀ ਸਾਰੀ ਪੜ੍ਹ ਲਈ ਸੀ।

ਉਹੀ ਅਖ਼ਬਾਰ ਦੀਨ ਦਿਆਲ ਸਾਹਮਣੇ ਖੁੱਲ੍ਹੀ ਪਈ ਦੇਖ ਕੇ ਮੱਖਣ ਰਹਿੰਦਾ ਵੀ ਬੈਂਦਲ ਗਿਆ। ਪੂਰਾ ਤਾਣ ਲਾ ਕੇ ਉਸਨੇ ਇਸ ਅਖ਼ਬਾਰ 'ਤੇ ਆ ਪਈ ਨਿਗਾਹ ਨੂੰ ਐਧਰ ਓਧਰ ਕਰਨ ਦਾ ਯਤਨ ਕੀਤਾ ਵੀ, ਪਰ ਇਹ ਮੁੜ ਘੜੀ ਇਸ ਉਤੇ ਛਪੀ ਵੱਡੀ ਸੁਰਖੀ 'ਤੇ ਆ ਟਿਕਦੀ।

ਏਸੇ ਵੱਡੀ ਸੁਰਖੀ ਨੇ ਉਸ ਨੂੰ ਕਲ੍ਹ ਸਾਰਾ ਦਿਨ ਜਿਵੇਂ ਸੂਲੀ ਟੰਗ ਰੱਖਿਆ ਸੀ। ਰਾਤ ਸੁਣੀ ਬਾਤ-ਚੀਤ ਨੇ ਉਸਦੇ ਸਾਹ-ਸਤ ਹੋਰ ਵੀ ਸੂਤ ਲਏ ਸਨ। ...ਇਵੇਂ ਦੀ ਬਾਤ-ਚੀਤ ਉਸਨੇ ਪਹਿਲੋਂ ਕਦੀ ਨਹੀਂ ਸੀ ਸੁਣੀ। ਲਿੱਪੀ-ਪੋਚੀ ਜਿਹੀ, ਸਹਿਜ ਜਾਪਦੀ, ਮੀਸਣੀ ਜਿਹੀ ਵਾਰਤਾਲਾਪ। ਹੁਣ ਤਕ ਉਸਨੇ ਬੜਾ ਕੁਝ ਬੌਫਨਾਕ ਹੁੰਦਾ-ਵਾਪਰਦਾ ਦੇਖਿਆ ਸੀ। ਇਕ ਤੋਂ ਇਕ ਡਰਾਉਣੀਆਂ ਦਰਦਨਾਕ ਆਵਾਜ਼ਾਂ ਵੀ ਸੁਣੀਆਂ ਸਨ, ਬਹੁਤੀ ਵਾਰ ਸੁੱਤਿਆਂ ਪਿਆਂ ਰਾਤ ਸਮੇਂ, ਵਿਚ ਵਾਰ ਜਾਗਦਿਆਂ, ਡਿਉਣੀ ਕਰਦਿਆਂ ਦਿਨ ਸਮੇਂ। ਉਸਦੇ ਕਈ ਸਾਰੇ ਜਾਣੇ ਪਛਾਣੇ ਸ਼ਹਿਰਾਂ-ਕਸਬਿਆਂ ਦੇ ਘਰ-ਬਾਜ਼ਾਰ, ਗਲੀਆਂ-ਮੁਹੱਲੇ, ਝੁੰਗੀਆਂ-ਢਾਰੇ ਸ਼ਰ੍ਹੇਆਮ ਸਾੜੇ-ਫੂਕੇ ਜਾਂਦੇ ਦਿਸਦੇ ਰਹੇ ਸਨ, ਉਸਨੂੰ। ਉਸਦੀ ਯੂਨਿਟ ਦੇ ਜੋਟੀਦਾਰ ਸਿਪਾਹੀ ਰਾਮ ਲਾਲ, ਲਾਂਸ-ਨੈਕ ਕਰਮਦੀਨ ਦੇ ਹਮਸ਼ਕਲ ਹਮਵਤਨੀ ਇਕ ਦੂਜੇ ਵਿਰੁੱਧ ਮੋਰਚਿਆਂ 'ਤੇ ਡਟੇ ਚੀਕਾਂ-ਚਾਂਗਰਾਂ ਮਾਰਦੇ, ਇਕ ਦੂਜੇ ਦੀ ਸਾੜ-ਫੂਕ, ਵੱਢ-ਟੁੱਕ ਕਰਦੇ ਵੀ ਕਈ ਵਾਰ ਦੇਖੇ ਸੁਣੇ ਸਨ ਉਸਨੇ।

ਉਸ ਨੇ ਜਿੰਨੀ ਵਾਰ ਵੀ ਇਵੇਂ ਦੀ ਘਟਨਾ ਦੇਖੀ-ਪੜ੍ਹੀ, ਓਨੀ ਵਾਰ ਹੀ ਉਸ ਨੇ ਸੂਬੇਦਾਰ ਗਿਆਨ ਸਿੰਘ ਪਾਸ ਉਚੇਚ ਨਾਲ ਅੱਪੜ ਕੇ, ਪੂਰੇ ਵੇਰਵੇ ਸਹਿਤ ਉਸਨੂੰ ਜਾ ਦੱਸੀ ਸੀ।

ਇਕ ਵਾਰ ਤਾਂ ਉਸਨੇ ਤਲਖ ਹੋਏ ਨੇ, ਦੰਗਾਕਾਰੀ-ਹੁਲੜਬਾਜ਼ਾਂ ਦੀਆਂ ਸਾਫ਼ ਸਾਫ਼ ਛਪੀਆਂ ਤਸਵੀਰਾਂ ਵਾਲੀ ਅਖ਼ਬਾਰ ਸ਼ਾਮੀਂ ਮੈਂਸ 'ਚ ਬੈਠੇ ਸੂਬੇਦਾਰ ਗਿਆਨ ਸਿੰਘ ਸਾਹਮਣੇ ਰੱਖਦਿਆਂ ਸਿੱਧਾ ਸਪਾਟ ਪੁੱਛ ਲਿਆ ਸੀ—“ਸਾਬੂ, ਜੀਏ, ਆਹ ਕੀ ਹੋਈ ਜਾਂਦਾ! ਏਹ ਹਿੰਦੂ ਮੁਸਲਮਾਨ ਆਪੋ ਵਿਚ ਹੀ ਕਾੜ੍ਹੋਂ ਲੜੀ ਜਾਂਦੇ ਆ। ਆਹ ਚਾਰ-ਚੁਫੇਰੇ ਹਰਲ-ਹਰਲ ਕਰਦੀ ਫੌਜ ਏਨ੍ਹਾਂ ਨੂੰ ਰੋਕਦੀ ਕਿਉਂ ਨਈਂ। ਦੌਂਹ-ਚੌਂਹ ਨੂੰ ਫੜ ਕੇ, ਚੌਂਕ 'ਚ ਖੜ੍ਹਾ ਕੇ ਗੋਲੀ ਕਿਉਂ ਨਈਂ ਮਾਰਦੀ...? ਹੰਦਾਂ-ਸਰਹੰਦਾਂ 'ਤੇ ਇਹ ਹਰੇਜ਼ ਈ ਕੋਈ ਨਾ ਕੋਈ ਚਿੰਜੜੀ ਛੇੜੀ ਰੱਖਦੀ ਆ...।”

ਸੂਬੇਦਾਰ ਗਿਆਨ ਸਿੰਘ ਦੇ ਪੀਤੇ ਦੇ ਕੁ ਪੈਂਗ ਇਕ ਦਮ ਸਿਫਰ ਹੋ ਗਏ ਸਨ। ਕਾਫੀ ਸਾਰਾ ਹੈਰਾਨ-ਪ੍ਰੇਸ਼ਾਨ ਹੋਏ ਨੇ ਉਸਨੇ ਮੱਖਣ ਨੂੰ ਥੋੜ੍ਹਾ ਖਿਝ ਕੇ ਆਖਿਆ ਸੀ—“ਓਏ ਭਲਿਆ ਲੋਕਾ, ਅਕਲ ਕਰ ਅਕਲ! ਐਥੋਂ ਦੀਆਂ ਕੰਧਾਂ ਤਾਂ ਕੀ ਮੇਜ਼ਾਂ-ਕੁਰਸੀਆਂ ਦੇ ਕੰਨ ਵੀ ਸਿੱਧੇ ਕਮਾਂਡ ਦਫ਼ਤਰ ਨਾਲ ਜੁੜਿਓ ਆ...। ਤੂੰ ਮੁਰਆਏਗਾ ਮੈਨੂੰ ਵੀ ਤੇ ਆਪ ਨੂੰ ਵੀ ਤੈਨੂੰ ਪਿੱਠੂ ਲੱਗੂ...। ਉਠ ਚੱਲ ਬਾਹਰ, ਬਾਅਰ ਚੱਲ ਕੇ ਦੱਸਦਾਂ...।”

ਮੈਂਸ ਅੰਦਰੋਂ ਬਾਹਰ ਖੁੱਲ੍ਹੀ ਲਾਅਨ 'ਚ ਬਣੇ ਸੀਮਿੰਟ ਦੇ ਬੈਂਚ 'ਤੇ ਬੈਠਕੇ ਉਸਨੇ ਮੱਖਣ ਨੂੰ ਝਿੜਕਦਿਆਂ ਸਮਝਾਇਆ ਸੀ—“ਤੂੰ ਕ੍ਰਾਨੂੰ ਆਪਣੇ ਸਿਰ 'ਤੇ ਭਾਰ ਪਾਈ ਰੱਖਦਾਂ, ਖਾਹ-ਮੁਖਾਹ ਦਾ! ਤੂੰ ਆਪਣੇ ਕੰਮ ਨਾਲ ਵਾਸਤਾ ਰੱਖਿਆ ਕਰ। ਮੁਲਕ ਅੰਦਰਲੀ ਸੁਰੱਖਿਆ ਸਾਡਾ, ਸਾਡੀ ਫੌਜ ਦਾ ਕੰਮ ਨਈਂ। ਝੁੰਦੇ ਲਈ ਹੋਰ ਦਲ ਬਥੇਰੇ ਆ। ਸਾਨੂੰ ਫੌਜੀ ਲੋਕਾਂ ਨੂੰ ਤਾਂ ਇਕ ਤਰ੍ਹਾਂ ਨਾਲ ਪੱਕੀ ਮਨਾਹੀ ਐ ਮੁਲਕ ਅੰਦਰਲੇ ਮਸਲਿਆਂ 'ਚ ਦਖ਼ਲ-ਅੰਦਾਜ਼ੀ ਕਰਨ ਦੀ, ਖ਼ਾਸ ਕਰ ਸਿਆਸੀ-ਸਮਾਜੀ ਮਸਲਿਆਂ 'ਚ...।”

ਥੋੜ੍ਹੀ ਕੁ ਜਿੰਨੀ ਝਿੜਕ ਖਾ ਕੇ ਨਿੰਮੋਝਾਣ ਹੋਏ ਮੱਖਣ ਦਾ ਮੋਢਾ ਥਾਪੜਦਿਆਂ ਸੂਬੇਦਾਰ ਗਿਆਨ ਸਿੰਘ ਨੇ ਉਸਨੂੰ ਭਾਰ-ਮੁਕਤ ਕਰਨ ਦੀ ਮਨਸ਼ਾ ਨਾਲ, ਉਸ ਨੂੰ ਪਹਿਲੋਂ ਕਈ ਵਾਰ ਦੱਸੇ ਬਿੰਦੂਆਂ ਨੂੰ ਮੁੜ ਵਿਸਥਾਰ ਦੋਂਦਿਆਂ ਕਿਹਾ ਸੀ—“ਮੱਖਣ ਸਿਆਂ, ਸਾਡੇ ਮੁਲਕ ਦੀ ਮਤਲਬ-ਪ੍ਰਸਤ ਰਾਜਨੀਤੀ, ਮੌਕਾ-ਪ੍ਰਸਤ ਡੇਰਾਦਾਰੀ, ਧਰਮਾਂ ਦੀ ਆੜ ਅੰਦਰ ਥੋੜ੍ਹੇ ਕੁ ਜਿੰਨੇ ਗੁੰਡਾ ਅਨਸਰਾਂ ਨੂੰ ਹੱਥ-ਠੋਕਾ ਬਣਾ ਕੇ ਐਹੋ ਜਿਹੇ ਕਾਰਨਾਮੇ ਕਰਦੀ ਈ ਰਹਿੰਦੀ ਆ...। ਇਹ ਕਾਰਨਾਮੇ ਅੱਗੇ ਧੂਤਾ ਕਿਸਮ ਦੀਆਂ ਅਖ਼ਬਾਰਾਂ ਦੀਆਂ ਸੁਰਖੀਆਂ-ਇਬਾਰਤਾਂ ਬਣ ਕੇ, ਭਲੇ ਚੰਗੇ ਲੋਕਾਂ ਦੇ ਮਨਾਂ ਅੰਦਰ ਜ਼ਹਿਰ ਨਫ਼ਰਤ ਦੇ ਲਾਂਬੂ ਬਾਲ ਛੱਡਦੇ ਆ...।”

ਦੁਰਗੇ ਦੀ ਹੱਟੀ ਅੰਦਰ ਆ ਬੈਠੇ ਮੱਖਣ ਨੂੰ ਸੂਬੇਦਾਰ ਗਿਆਨ ਸਿੰਘ ਤੋਂ ਸੁਣੀ-ਸਮਝੀ, ਪੂਰੇ ਦਾ ਪੂਰਾ ਸੱਚ ਬਣ ਕੇ ਉਸਦੇ ਸਾਹਮਣੇ ਖੜ੍ਹੀ ਦਿੱਸੀ।...ਬੀਤੇ ਕਲ੍ਹ ਦੀ ਅਖ਼ਬਾਰ ਆਪਣਾ ਸੁਰਖੀ-ਇਬਾਰਤੀ ਕਾਰਜ ਕਰ ਚੁੱਕੀ ਸੀ। ਮੱਖਣ ਨਾਲ ਹੱਸਣ-ਖੇਲ੍ਹਣ ਵਾਲੇ ਦੁਰਗੇ ਦੇ ਭਰਾ-ਭਾਈ ਜ਼ਹਿਰ-ਨਫ਼ਰਤ ਨਾਲ ਡੰਗ ਹੋਏ, ਉਸ ਵੱਲ ਨੂੰ ਵੱਢ-ਖਾਣੀਆਂ ਨਜ਼ਰਾਂ ਨਾਲ ਦੇਖਦੇ, ਸੱਤ-ਪਰਾਇਆਂ ਨਾਲੋਂ ਵੀ ਵੱਧ ਉਪਰੇ ਬਣੇ ਬੈਠੇ ਸਨ। ਹੁਣ ਤਕ ਉਸਦੇ ਆਦਰ-ਸਤਿਕਾਰ ਦਾ ਪਾਤਰ ਰਿਹਾ ਤਾਇਆ ਦੀਨ ਦਿਆਲ, ਮੌਕਾ-ਪ੍ਰਸਤ ਨੀਤੀਵਾਨਾਂ, ਮਤਲਬ-ਪ੍ਰਸਤ ਡੇਰਾਦਾਰਾਂ ਦੀ ਪਾਲ 'ਚ ਖੜ੍ਹਾ, ਅੰਦਰ ਜੁੜੀ ਢਾਣੀ ਨੂੰ ਅਗਲੇਰੀ ਕਾਰਵਾਈ ਕਰਨ ਦਾ ਪੌਖਾ ਦੇ ਰਿਹਾ ਸੀ।

ਇਕ ਦਮ, ਰਾਤ ਸੁਣੀ, ਬਾਤ-ਵਾਰਤਾ ਮੱਖਣ ਦੇ ਕੰਨਾਂ 'ਚ ਫਿਰ ਤੋਂ ਗੂੰਜ ਉਠੀ।...ਉਸਨੂੰ ਲੱਗਾ, ਪੰਜਾਹ ਸੱਠ ਰਾਮ-ਸੇਵਕਾਂ ਦੀ ਥਾਂ ਪੰਜ-ਛੇ ਹਜ਼ਾਰ ਦੀ

ਪ੍ਰਾਗਰੈਸ ਦੇਣ ਦੀ ਗੱਲ ਦੂਜੀ ਆਵਾਜ਼ ਨੇ ਨਹੀਂ, ਦੀਨ ਦਿਆਲ ਨੇ ਆਖੀ ਹੈ, ਸ਼ੌਲਰ ਮਾਲਕ ਦੀਨ ਦਿਆਲ ਨੇ। ਅਗਲੇ ਹੀ ਛਿਨ ਉਸਨੂੰ ਇਕ ਪਾਸੇ, ਰੇਲ-ਗੱਡੀ 'ਚ ਫਸੇ ਪੰਜਾਹ-ਸੱਠ ਜੀਉਂਦੇ-ਜਾਗਦੇ ਰਾਮ ਭਗਤ ਸੜਦੇ ਨਜ਼ਰ ਆਉਣ ਲੱਗ ਪਏ। ਦੂਜੇ ਪਾਸੇ, ਪੰਜ-ਛੇ ਹਜ਼ਾਰ ਦੀ ਗਿਣਤੀ 'ਚ ਗਰੀਬ-ਗੁਰਬੇ, ਬਾਲ-ਬੱਚੇ, ਬਿਰਧ-ਇਸਤਰੀਆਂ, ਘਰਾਂ-ਬਾਜ਼ਾਰਾਂ 'ਚ ਸਾੜੀਆਂ-ਫੂਕੀਆਂ ਢੇਰੀ ਹੋਈਆਂ ਦਿਸਣ ਲੱਗ ਪਈਆਂ। ਉਸਦੀ ਉਲਝੀ-ਬਿਗੜੀ ਹਾਲਤ ਹੋਰ ਵੀ ਬਿਗੜ ਗਈ। ਹੱਟੀ ਅੰਦਰ ਬੈਠਾ ਉਹ ਚਕਰਾ ਜਿਹਾ ਗਿਆ। ਡੋਰ-ਭੋਰ ਹੋਏ ਦੀ ਡਰੀ-ਸਹਿਮੀ ਨਿਗਾਹ, ਆਪ ਮੁਹਾਰੇ ਐਧਰ-ਉਧਰ ਘੁੰਮ ਗਈ।.....ਉਸਨੂੰ ਵੇਲੇ-ਕੁਵੇਲੇ ਢਾਰਸ ਦੇਣ ਵਾਲਾ ਇਥੇ ਨਾ ਸੂਬੇਦਾਰ ਗਿਆਨ ਸਿੰਘ ਸੀ, ਨਾ ਉਸਦੇ ਜੋਟੀਦਾਰ ਸਿਪਾਹੀ ਰਾਮ ਲਾਲ, ਲਾਂਸ-ਨੈਕ ਕਰਮਦੀਨ।

ਥੋੜ੍ਹੇ ਕੁ ਚਿਰ ਤੋਂ ਉਸਨੇ, ਵਿਚ-ਵਾਰ ਦਿਸਦੀਆਂ ਰਹਿੰਦੀਆਂ ਖੋਫਨਾਕ ਘਟਨਾਵਾਂ, ਸੁਣਦੀਆਂ ਰਹਿੰਦੀਆਂ ਅਜੀਬੋ-ਗਰੀਬ ਆਵਾਜ਼ਾਂ ਦਾ ਜ਼ਿਕਰ ਸੂਬੇਦਾਰ ਗਿਆਨ ਸਿੰਘ ਤੋਂ ਇਲਾਵਾ ਇਨ੍ਹਾਂ ਯੂਨਿਟ ਜੋਟੀਦਾਰਾਂ ਕੋਲ ਵੀ ਕਰਨਾ ਸ਼ੁਰੂ ਕਰ ਦਿੱਤਾ ਸੀ।

ਪਹਿਲੋਂ-ਪਹਿਲ ਤਾਂ ਸਿਪਾਹੀ ਰਾਮ ਲਾਲ, ਲਾਂਸ-ਨੈਕ ਕਰਮਦੀਨ ਮੱਖਣ ਦੇ ਆਖੇ-ਦੱਸੇ ਨੂੰ ਹਾਸੇ-ਹਾਸੇ 'ਚ ਟਾਲਦੇ ਰਹੇ, ਪਰ ਪਿੱਛੋਂ ਉਸਨੂੰ ਸੱਚ-ਮੁੱਚ ਹੀ ਡੋਰ-ਭੋਰ ਜਿਹਾ, ਉਦਾਸ -ਪ੍ਰੇਸ਼ਾਨ ਜਿਹਾ ਹੋਇਆ ਰਹਿੰਦਾ ਦੇਖ ਕੇ, ਉਸਨੂੰ ਆ ਚਿਮੜੇ ਅਵੱਲੇ ਕਿਸਮ ਦੇ ਰੋਗ ਦੀ ਆਪਣੇ ਢੰਗ ਨਾਲ ਜਾਂਚ-ਪੜਤਾਲ ਕਰਕੇ, ਉਨ੍ਹਾਂ ਬਣਦੇ-ਸਰਦੇ ਇਲਾਜ ਵੀ ਦੱਸੇ ਸਨ, ਉਸਨੂੰ। ਸਿਪਾਹੀ ਰਾਮ ਲਾਲ ਨੇ ਕਿਹਾ ਸੀ—“ਭਾਈ ਜੀ, ਕਾਕਾ ਬੱਲੀ, ਤੇਰੇ 'ਤੇ ਕਿਸੇ ਓਪਰੀ ਸ਼ੈਅ ਦਾ ਪਹਿਰਾ ਆ, ਕਿਸੇ ਪਰੇਤ ਰੂਹ ਦਾ। ਓਹੀ ਤੈਨੂੰ ਡਰਾਉਂਦੀ ਆ। ਸੁੱਤਿਆਂ-ਜਾਗਦਿਆਂ ਤੰਗ ਕਰਦੀ ਆ। ਮੇਰੀ ਜਾਚੇ ਉਹ ਤੈਤੋਂ ਬਲੀ ਮੰਗਦੀ ਆ ਕਾਸੇ ਦੀ। ਤੂੰ ਐਂ ਕਰ, ਇੱਕ ਬੱਕਰਾ ਸੁੱਚ ਕਾਲੇ ਰੰਗ ਦਾ, ਦੂਜੇ ਹੱਥ ਹਉਲਾ ਕੁਰਆ ਕਿਸੇ ਸਿਆਣੇ ਤੋਂ।...ਸਾਡੇ ਪਿੰਡ ਕੰਗਣੀ ਆਲੇ ਸਾਧਾਂ ਦਾ ਡੇਰਾ ਆ। ਬੜੀ ਕਰਨੀ ਆਲੇ ਸੰਤ ਆ। ਉਹ ਧਾਰਾ-ਤਬੀਤ ਵੀ ਕਰਦੇ ਆ। ਜਲ-ਭਬੂਤਾ ਵੀ ਦਿੰਦੇ ਆ। ਸੱਤ ਭਦਾੜੀਆਂ ਭਰਨੀਆਂ ਪੈਂਦੀਆਂ। ਐਨ ਠੀਕ ਹੋ ਜਾਏਂਗਾ, ਟੱਲੀ ਅਰਗਾ...।” ਉਮਰੋਂ ਥੋੜ੍ਹਾ ਕੁ ਵੱਡਾ ਹੋਣ ਕਰਕੇ ਰਾਮ ਲਾਲ ਮੱਖਣ ਨੂੰ ਬਹੁਤਾ ਕਰਕੇ ਕਾਕਾ ਬੱਲੀ ਕਹਿ ਕੇ ਬੁਲਾਉਂਦਾ ਸੀ, ਵਿਚ-ਵਾਰ ਭਾਈ ਜੀ ਕਹਿ ਕੇ। ਰਹਿਤ ਮਰਯਾਦਾ ਰੱਖਦਾ ਹੋਣ ਕਰਕੇ।

ਉਸਦੇ ਹਮ-ਉਮਰ ਕਰਮ ਦੀਨ ਨੇ ਆਪਣੇ ਵੱਡੇ-ਵਡੇਰਿਆਂ ਦੀ ਇਬਾਦਤ ਵਾਲੀ ਥਾਂ ਦੀ ਦੱਸ ਪਾਉਂਦਿਆਂ ਦੱਸਿਆ ਸੀ—‘ਮੱਖਣ ਵੀਰੋ, ਤੈਤੋਂ ਕੋਈ ਭੁੱਲ ਹੋ ਗਈ ਆ। ਕਿਸੇ ਸਖੜੇ ਥਾਂ 'ਤੇ ਪੈਰ ਰੱਖਿਆ ਗਿਆ। ਕਿਸੇ ਸਾਈਂ-ਫਕੀਰ ਦੀ ਕਬਰ ਅਲੂ

ਮੂੰਹ ਕਰਕੇ ਪਿਸ਼ਾਬ ਹੋ ਗਿਆ ਤੈਤੋਂ। ਤੂੰ ਐਂ ਕਰ, ਚੱਲ ਮੇਰੇ ਨਾਲ ਕਿਸੇ ਦਿਨ। ਮੀਰਾਂ ਕੋਟ ਲਾਗੇ ਦਰਗਾਹ ਐ ਸਾਈਂ ਬੁੱਢਣ ਸ਼ਾਹ ਦੀ। ਬੜੀ ਮਾਨਤਾ ਐ ਉਸ ਥਾਂ ਦੀ। ਕੀ ਹਿੰਦੂ, ਕੀ ਮੁਸਲਮਾਨ, ਕੀ ਸਿੱਖ, ਕੀ ਇਸਾਈ, ਸਾਰੇ ਧਰਮਾਂ ਦੇ ਲੋਕੀਂ ਆਉਂਦੇ ਆ ਉਥੇ। ਸਾਰੇ ਇਕੋ ਥਾਂ ਬੈਠਕੇ ਪ੍ਰਸ਼ਾਦ ਲੈਂਦੇ ਆ। ਵੀਰਵਾਰ ਦੇ ਵੀਰਵਾਰ ਦੇਗਾਂ ਚੜ੍ਹਦੀਆਂ। ਖੀਰਾਂ-ਬਹੁਲਿਆਂ ਦਾ ਤਾਂ ਸਾਬੂ ਈ ਕੋਈ ਨਈਂ। ਓਥੇ, ਉਸ ਪਿੰਡ ਦੀ ਜੂਹ 'ਚ ਪੁਜਦਿਆਂ ਸਾਰ 'ਰਾਮ ਆਇਆ ਕਿ ਆਇਆ।'

ਮੱਖਣ ਨੇ ਉਨ੍ਹਾਂ ਦੋਨਾਂ ਦੇ ਦੱਸੇ ਇਲਾਜ ਬੜੇ ਧਿਆਨ ਨਾਲ ਸੁਣੇ ਸਨ। ਸੁਣੇ ਹੀ ਨਹੀਂ, ਨਾਲ ਦੀ ਨਾਲ ਘੋਖਿਆ-ਪਰਖਿਆ ਵੀ ਸੀ ਅਪਣੀ ਸਮਝ ਮੁਤਾਬਕ।... ਉਸਦੇ ਆਪਣੇ ਪਿੰਡ ਆਲਮਪੁਰ ਅੰਦਰ ਵੀ ਉਨ੍ਹਾਂ ਦੋਨਾਂ ਦੇ ਦੱਸੇ, ਦੋਨੋਂ ਕਿਸਮ ਦੇ ਸਥਾਨ ਉੱਪਲਭਦ ਸਨ। ਪਿੰਡ ਦੀ ਚੜ੍ਹਦੀ ਬਾਹੀ ਭੂਰੇ ਸਾਧ ਦਾ ਡੇਰਾ ਸੀ। ਹਰ ਰੋਜ਼ ਹੀ ਉਥੇ ਕੋਈ ਨਾ ਕੋਈ ਓਪਰੀ ਕਸਰ ਵਾਲਾ ਆਇਆ ਹੁੰਦਾ। ਬਹੁਤਾ ਕਰਕੇ ਜੁਆਨ-ਜਹਾਨ ਕੁੜੀਆਂ। ਕਦੀ ਕਿਸੇ ਪਿੱਡੋਂ ਕਦੀ ਕਿਸੇ ਘਰੋਂ। ਵੱਡੇ ਘਰਾਂ ਤੋਂ ਘੱਟ, ਕੰਮੀਂ-ਕਮੀਣਾਂ ਵਿਹੜਿਓਂ ਬਹੁਤੀਆਂ। ਭੂਰੇ ਸਾਧ ਦਾ ਚਿਮਟਾ ਨੌਜਵਾਨ ਕੁੜੀਆਂ ਦੇ ਪਿੰਡੇ ਸੇਕਦਾ ਰਹਿੰਦਾ। ਉਸਦੇ ਚੇਲੇ-ਚਾਟਕੇ ਕੁੜੀਆਂ ਦੇ ਖਿਲਰੇ ਵਾਲਾਂ ਨੂੰ ਜੂੜ ਦੇ ਕੇ ਉਨ੍ਹਾਂ ਨੂੰ ਸਿੱਧਾ ਬਿਠਾਈ ਰੱਖਦੇ। ਹਾਲੋਂ-ਬੇਹਾਲ ਹੋਈਆਂ 'ਡੋਲੀਆਂ' ਚੀਕਾਂ-ਚਾਂਗਰਾਂ ਮਾਰਦੀਆਂ ਹਾਰ ਕੇ ਬੇ-ਹੋਸ਼ ਹੋ ਕੇ ਡਿੱਗ ਪੈਂਦੀਆਂ। ਸਾਧ ਧਾਗਾ-ਤਬੀਤ ਦੇ ਕੇ ਆਉਂਦੇ ਐਤਵਾਰ ਫਿਰ ਸੱਦ ਲੈਂਦਾ।

ਉਸਦੇ ਪਿੰਡ ਦੀ ਲਹਿੰਦੀ ਬਾਹੀ ਪੀਰ ਆਲਮ ਸ਼ਾਹ ਦੀ ਦਰਗਾਹ ਸੀ। ਹਰ ਵੀਰਵਾਰ ਪੀਰ ਦੀ ਕਬਰ 'ਤੇ ਦੇਗ ਚੜ੍ਹਦੀ ਸੀ। ਜੋਤਾਂ ਜਗਦੀਆਂ। ਓਪਰੀਆਂ ਕਸਰਾਂ ਵਾਲੀਆਂ ਦੇ ਵਾਲੀ-ਵਾਰਸ ਸੁੱਖਣਾ ਸੁੱਖਦੇ। ਵਰ੍ਹੇ-ਛਿਮਾਹੀ ਚਾਦਰ-ਪੋਸ਼ੀ ਮੇਲਾ ਲੱਗਦਾ। ਦੁਧਾਰ-ਪਸ਼ੂਆਂ ਦੀ ਤੰਦਰੁਸਤੀ ਦੀ, ਨਗਰ-ਖੇੜੇ ਦੇ ਸੁਖੀ ਵਸਣ ਦੀ ਕਾਮਨਾ ਕੀਤੀ ਜਾਂਦੀ। ਪਿੰਡ ਦੀਆਂ ਸਾਰੀਆਂ ਪੱਤੀਆਂ ਸਮੇਤ ਆਸ-ਪਾਸ ਦੇ ਪਿੰਡਾਂ ਦੇ ਲੋਕੀਂ ਤਕੀਏ 'ਤੇ ਖੀਰ-ਦੁੱਧ ਚਾੜ੍ਹੇ ਬਿਨਾਂ, ਦੁੱਧ ਨੂੰ ਜਾਗ ਲਾਉਣਾ ਸ਼ੁਰੂ ਨਹੀਂ ਕਰ ਕਰਦੇ।

ਇਨ੍ਹਾਂ ਦੋਨਾਂ ਥਾਵਾਂ 'ਤੇ ਆਉਂਦਾ ਰਿਹਾ ਕੋਈ ਬਾਹਰਲੀ ਕਸਰ ਵਾਲਾ ਰਾਜ਼ੀ ਹੁੰਦਾ ਮੱਖਣ ਨੇ ਸੁਣਿਆ-ਦੇਖਿਆ ਹੋਵੇ, ਇਹ ਤਾਂ ਉਸਨੂੰ ਯਾਦ-ਚਿੱਤ ਨਹੀਂ ਸੀ ਰਿਹਾ, ਪਰ ਏਨਾ ਜ਼ਰੂਰ ਚੇਤੇ ਸੀ ਉਸਨੂੰ ਕਿ ਏਨ੍ਹਾਂ ਥਾਵਾਂ 'ਤੇ ਪੁਜਦੇ ਕਈ ਸਾਰੇ ਪਿੰਡਾਂ ਦੇ ਸਾਰੇ ਧਰਮਾਂ-ਮਜ਼ਹਬਾਂ, ਜਾਤਾਂ-ਗੋਤਾਂ ਦੇ ਲੋਕਾਂ 'ਚੋਂ ਕਿਸੇ ਇਕ ਨੇ ਦੂਜੇ ਨੂੰ ਓਪਰਾ ਨਹੀਂ ਸੀ ਸਮਝਿਆ। ਕਿਸੇ ਨਾਲ ਖੁੰਦਕਬਾਜ਼ੀ ਨਹੀਂ ਸੀ ਕੀਤੀ। ਕਿਸੇ ਡੇਰਾਦਾਰ ਨੇ, ਕਿਸੇ ਨੀਤੀਵਾਨ ਨੇ ਕਿਸੇ ਵੀ ਤਰ੍ਹਾਂ ਦਾ ਲੜਾਈ-ਝਗੜਾ, ਦੰਗਾ-ਫ਼ਸਾਦ ਕਰਵਾਉਣ ਲਈ ਇਕ ਦੂਜੇ ਦੇ ਮੂੰਹਾਂ 'ਤੇ ਜਾਂ ਪਿੱਠ ਪਿੱਛੇ, ਉਵੇਂ ਦੀ ਬਾਤ-ਚੀਤ ਭੁੱਲ ਕੇ ਵੀ ਨਹੀਂ ਸੀ ਕੀਤੀ, ਜਿਵੇਂ ਦੀ ਮੱਖਣ ਨੇ ਇਸ ਵਾਰ ਸੁਣੀ ਸੀ, ਪਿੰਡ ਦੀ ਜੂਹ 'ਚ ਆਏ ਨੇ।

ਸ਼ਹਿਰਾਂ-ਕਸਬਿਆਂ 'ਚ ਹੁੰਦੀ ਵਾਪਰਦੀ ਤਾਂ ਉਹ ਆਏ ਦਿਨ ਸੁਣਦਾ-ਦੇਖਦਾ ਰਹਿੰਦਾ ਸੀ, ਸੁੱਤਾ-ਜਾਗਦਾ।

ਉਹ ਨਾ ਤਾਂ ਸਿਪਾਹੀ ਰਾਮ ਲਾਲ ਦੇ ਪਿੰਡ ਲਾਗੇ ਦੇ ਡੇਰੇ 'ਤੇ ਜਾਣ ਲਈ ਰਾਜ਼ੀ ਹੋਇਆ ਸੀ, ਨਾ ਲਾਂਸ-ਨੈਕ ਕਰਮਦੀਨ ਦੇ ਦੱਸੇ ਤਕੀਏ 'ਤੇ। ਉਨ੍ਹਾਂ ਦੋਨਾਂ ਦੇ ਵਾਰ ਵਾਰ ਆਖਣ ਦੇ ਬਾਵਜੂਦ। ਉਹ ਦੋਨੋਂ, ਦਸੀਂ-ਪੰਦਰੀਂ ਦਿਨੀਂ ਮੱਖਣ ਮੂੰਹੋਂ ਮੁੜ-ਘੜੀ ਉਹੋ ਜਿਹੀ ਵਿਥਿਆ, ਉਹੋ ਜਿਹੀ ਵਾਰਤਾ ਸੁਣਦੇ ਹੋਰ ਤੋਂ ਹੋਰ ਫਿਕਰਮੰਦ ਹੁੰਦੇ ਗਏ ਹਨ। ਉਸ ਦਿਨ...ਉਸ ਰਾਤ ਤਾਂ ਉਨ੍ਹਾਂ ਦੀ ਫਿਕਰਮੰਦੀ ਬਹੁਤ ਹੀ ਡੂੰਘੀ ਤਰ੍ਹਾਂ ਦੀ ਚਿੰਤਾ ਵਿਚ ਬਦਲ ਗਈ ਸੀ। ਉਨ੍ਹਾਂ ਲਾਗੇ ਸੁੱਤਾ ਪਿਆ ਮੱਖਣ ਤੁਝਕ ਕੇ ਉਠ ਬੈਠਾ ਸੀ। ਉਠਦਿਆਂ ਸਾਰ ਉੱਚੀ-ਉੱਚੀ ਰੋਲਾ ਪਾਉਣ ਲੱਗ ਪਿਆ ਸੀ, “ਬੁਝਾਓ, ਬੁਝਾਓ...ਬੁਝਾਉਂਦੇ ਕਿਉਂ ਨਈਂ...ਤਮਾਸ਼ਾ ਕੀ ਦੇਖੀ ਜਾਨੇ ਓ...ਤੁਸੀਂ ਅੰਨ੍ਹੇ ਓ ਕਿ ਬੋਲੇ, ਤੁਸੀਂ ਬੰਦੇ ਓ ਕਿ ਜਾਨਵ...।” ਉਸਦੇ ਨਾਲ ਦੇ ਬੈਂਡ 'ਤੇ ਸੁੱਤੇ ਪਏ ਕਰਮਦੀਨ ਦੀ ਜਾਗ ਰਾਮ ਲਾਲ ਨਾਲੋਂ ਪਹਿਲਾਂ ਖੁੱਲ੍ਹ ਗਈ ਸੀ। ਉਸਨੇ ਮੱਖਣ ਸਿੰਘ ਦਾ ਮੋਢਾ ਅੱਛਾ-ਖਾਸਾ ਹਿਲੂਣਦਿਆਂ ਪੁੱਛਿਆ ਸੀ—“ਕੀ ਹੋਇਆ ਮੱਖਣਾ, ਕਿਦ੍ਹੇ ਨਾਲ ਝਗੜੀ ਜਾਨਾਂ! ਕਿਨੂੰ ਤਲਖ ਹੋਈ ਜਾਨਾਂ...?” ਕਾਫ਼ੀ ਸਾਰਾ ਹਿਲਾਉਣ-ਜੁਲਾਉਣ ਪਿੱਛੋਂ ਉਹ ਮਸਾਂ ਸੁਰਤ ਸਿਰ ਹੋਇਆ ਸੀ—“...ਇਕ ਸਾਲੇ ਸੁਕੜੇ ਜੇਏ ਨੇ ਪਤਾ ਨਈਂ ਕੇਦ੍ਹੇ ਬੱਚੇ ਕਾਰ 'ਚ ਹੁੜ ਕੇ ਅੱਗ ਲਾ 'ਤੀ...ਬੱਚੇ ਬਚਾਰੇ ਸੜਦੇ ਤੜਫਦੇ ਚੀਕਾਂ...।” ਇਸ ਤੋਂ ਅੱਗੇ ਉਸਤੋਂ ਕੁਝ ਵੀ ਨਹੀਂ ਸੀ ਦੱਸਿਆ ਗਿਆ। ਭਰ ਹੋਏ ਗਲੇ 'ਚੋਂ ਉਸਦੀ ਭੁੱਬ ਨਿਕਲ ਗਈ ਸੀ। ਪਰ, ਝੱਟ ਹੀ ਆਪਣਾ ਆਪ ਸੰਭਾਲ, ਐਧਰ-ਓਧਰ ਦੇਖੇ ਬਿਨਾਂ, ਉਹ ਮੂੰਹ-ਸਿਰ ਲਪੇਟ ਕੇ ਪਿਆ, ਸਵੇਰ ਤਕ ਨਹੀਂ ਸੀ ਹਿੱਲਿਆ।

ਅਗਲਾ ਸਾਰਾ ਦਿਨ ਵੀ ਉਹ ਡੋਰ-ਡੋਰ ਹੋਇਆ ਰਿਹਾ।

ਉਸ ਦਿਨ ਡਿਊਟੀ ਤੋਂ ਫ਼ਾਰਗ ਹੋ ਕੇ, ਉਹ ਸ਼ਾਮੀਂ ਬੈਰਕ ਆਉਣ ਦੀ ਬਜਾਏ ਸਿੰਧਾ ਮੈਂਸ ਚਲੇ ਗਿਆ ਸੀ। ਦੋ-ਚਾਰ ਪੈਂਗ ਉਪਰੋ-ਬਲੀ ਮਾਰੇ ਸਨ। ਪਰ, ਉਸਦੇ ਦਿਲ-ਦਿਮਾਗ 'ਤੇ ਪਿਆ ਭਾਰ ਹਲਕਾ ਹੋਣ ਦੀ ਥਾਂ ਹੋਰ ਬੋਝਲ ਹੁੰਦਾ ਗਿਆ ਸੀ।

ਹਾਰ ਕੇ ਉਹ ਫਿਰ ਸੂਬੇਦਾਰ ਗਿਆਨ ਸਿੰਘ ਪਾਸ ਅੱਪੜ ਗਿਆ ਸੀ, ਉਸਦੇ ਕੁਆਟਰ 'ਚ। ਖੁੱਲ੍ਹਾ-ਖੁਲਾਸਾ ਆਉਣ-ਜਾਣ ਸੀ ਉਸ ਪਾਸ ਪਹਿਲੋਂ ਵੀ। ਘਰ-ਬਾਹਰ ਦੀਆਂ, ਦੇਸ਼-ਮੁਲਕ ਦੀਆਂ, ਐਧਰ-ਓਧਰ ਦੀਆਂ ਨਿੱਕੀਆਂ-ਵੱਡੀਆਂ ਬੇ-ਝਿਜਕ ਕਰ ਲਿਆ ਕਰਦੇ ਸਨ ਦੋਨੋਂ। ਇੱਕਲਵੰਜੇ ਬੈਠ ਕੇ। ਗਿਆਨ ਸਿੰਘ ਨੇ ਉਸ ਦਿਨ ਉਸਦੇ ਦਿਮਾਗੀ ਤੰਤਰ 'ਚ ਬੱਝਦੀਆਂ ਜਾਂਦੀਆਂ ਗੰਢਾਂ ਦੀ ਚੰਗੀ ਤਰ੍ਹਾਂ ਛਾਣ-ਬੀਣ ਕਰਦਿਆਂ ਉਸਨੂੰ ਦੋ ਨਸੀਅਤਾਂ ਵਰਗੀਆਂ ਹਦਾਇਤਾਂ ਦਿੱਤੀਆਂ ਸਨ। ਉਸ ਨੇ ਕਿਹਾ ਸੀ—“ਛੋਟੇ ਭਾਈ, ਇਕ ਤਾਂ ਤੂੰ ਅਖਬਾਰ ਨਾ ਪੜ੍ਹਿਆ ਕਰ, ਦੂਜੇ ਵਿਆਹ ਕਰਵਾ ਲੈ ਛੋਟੀ...ਛੁੱਟੀ ਦੀ ਸਿਫਾਰਸ਼ ਮੈਂ ਕਰ ਦਿੰਨਾਂ, ਹੁਣੇ ਈ...।”

ਇਸ ਵਾਰ ਵਿਆਹ ਕਰਵਾਉਣ ਲਈ ਮਿਲੀ ਸਪੈਸ਼ਲ ਲੀਵ 'ਤੇ ਪਿੰਡ ਆਏ ਨੇ ਉਸਨੇ ਅਖਬਾਰ ਪੜ੍ਹਨ ਤੋਂ ਕਾਫੀ ਪ੍ਰੇਰੇ ਰੱਖਿਆ। ਹੁਣ ਉਸਦਾ ਸ਼ੌਕ ਰੋਡੀਓ ਗਾਣੇ ਸਨ, ਜਾਂ ਵਿਚ-ਵਾਰ ਖਬਰਾਂ। ਪਰ ਬੀਤੇ ਕਲ੍ਹ ਲੰਬੜਾਂ ਦੀ ਬੈਠਕੇ ਪਈ ਅਖਬਾਰ ਦੀ ਵੱਡੀ ਸੁਰਖੀ ਦੇਖ ਕੇ ਉਸਤੋਂ ਰਿਹਾ ਨਹੀਂ ਸੀ ਗਿਆ। ਨਾ ਚਾਹੁੰਦਿਆਂ ਹੋਇਆਂ ਵੀ ਉਸਤੋਂ ਇਸ ਹੇਠਲੀ ਇਬਾਰਤ ਸਾਰੀ ਦੀ ਸਾਰੀ ਪੜ੍ਹ ਹੋ ਗਈ ਸੀ। ਪੜ੍ਹਦਿਆਂ ਸਾਰ ਉਸ ਅੰਦਰ ਉਸੇ ਵੇਲੇ ਢੇਰ ਸਾਰੀ ਉੱਥਲ-ਪੁੱਥਲ ਸੁਰੂ ਹੋ ਗਈ। ਦੇਰ ਸ਼ਾਮ ਤੱਕ, ਰੰਮ-ਪਾਣੀ ਛਕਦਿਆਂ ਉਸਨੇ ਆਪਣੇ ਵੱਲੋਂ ਇਸ ਨੂੰ ਪੂਰੀ ਤਰ੍ਹਾਂ ਕਾਬੂ ਵੀ ਕੀਤੀ ਰੱਖਿਆ। ਅੱਧੀ ਕੁ ਰਾਤੀਂ ਘਰ ਚੰਗਾ-ਭਲਾ ਮੁੜ ਕੇ, ਠੀਕ-ਠਾਕ ਲੇਟ ਵੀ ਗਿਆ। ਤਾਂ ਵੀ...ਬਾਕੀ ਬਚਦੀ ਰਾਤ ਉਸਨੇ ਜਿਵੇਂ ਕੰਡਿਆਂ ਸੂਲਾਂ 'ਤੇ ਤੁਰਦਿਆਂ ਕੱਟੀ ਹੋਵੇ।...ਕਦੀ ਬਾਹਰ ਵਿਹੜੇ 'ਚ ਕਦੀ ਮੁੜ ਅੰਦਰ ਮੰਜੇ 'ਤੇ। ਉਸਦੇ ਪੈਰਾਂ ਦੀ ਬਿੜਕ ਸੁਣ ਕੇ ਜਾਗੀ ਉਸਦੀ ਮਾਂ ਧੰਨਤੀ ਨੇ ਉਸਨੂੰ ਕਈ ਵਾਰ ਪੁੱਛਿਆ ਵੀ—“ਕੀ ਗੱਲ ਆ ਪੁੱਤ ਸੌਂਦਾ ਨਈਂ, ਦੁਖਦਾ ਕੁਸ਼...।”

“ਨਈਂ ਮਾਂ ਕੁਸ਼ ਨਈਂ ਦੁੱਖਦਾ, ਐਮੋਂ ਜ਼ਰਾ ਨੀਂਦ ਉੱਖੜ ਗਈ ਸੀ।” ਇਸ ਤੋਂ ਵੱਧ ਮੱਖਣ ਮਾਂ ਨੂੰ ਦੱਸਦਾ ਵੀ ਕੀ....।

ਇਸੇ ‘ਐਮੋਂ ਜ਼ਰਾ...’ ਨੇ ਉਸਦੀ ਬੁੱਢੀ ਮਾਂ ਨੂੰ ਹੋਰ ਵੀ ਫਿਕਰਮੰਦ ਕਰ ਦਿੱਤਾ ਸੀ। ਉਸਨੇ ਉਸੇ ਵੇਲੇ ਮੱਖਣ ਦੇ ਬਾਪੂ ਸਾਧੂ ਸਿੰਘ ਨੂੰ ਗਿਲੂਣ ਕੇ ਜਗਾਉਂਦਿਆਂ ਕਿਹਾ ਸੀ—“ਦੇਖ...ਦੇਖ ਤੂੰ ਲੰਮੀਆਂ ਤਾਣ ਕੇ ਸੁੱਤਾ ਪਿਆਂ, ਮੁੰਡੇ ਬਾਰੇ ਵੀ ਸੋਚ ਕੁਸ਼...ਸੁੱਤਾ ਨਈਂ ਰਾਤ ਸਾਰੀ...ਕਲ੍ਹ ਨੂੰ ਜਾਹ ਵਿਚੋਲੇ ਕੋਅਲ...। ਉਨੂੰ ਆਖ ਤਰੀਖ਼ ਪੱਕੀ ਕਰਨ, ਨਈਂ ਅਸੀਂ ਹੋਰ ਕੋਈ ਪਾਸਾ ਦੇਖੀਏ...।”

ਦੂਜੇ ਦਿਨ ਸਵੇਰੇ ਸਵਖੜੇ ਉਠ ਕੇ ਸਾਧੂ ਸਿੰਘ ਚਾਹ-ਪਾਣੀ ਪੀ ਕੇ ਵਿਚੋਲੇ ਵੱਲ ਚਲੇ ਗਿਆ ਸੀ, ਤੇ ਮੱਖਣ ਅੱਧੋਰਾਣਾ ਹੋਇਆ, ਘੁੰਮਦਾ ਫਿਰਦਾ ਪਹਿਲਾਂ ਖੇਤ-ਬੰਨੇ ਵੱਲ ਨੂੰ ਨਿਕਲ ਗਿਆ, ਫਿਰ ਦੁਪਹਿਰ ਕੁ ਵੇਲੇ ਪਿੰਡ ਦੀ ਚੜ੍ਹਦੀ ਬਾਹੀ ਆਪਣੇ ਨਿੱਘੇ ਜੁੱਟ, ਲੰਗੋਟੀਏ ਯਾਰ ਦੁਰਗੇ ਦੀ ਹੱਟੀ 'ਤੇ ਪੁੱਜ ਗਿਆ ਸੀ। ਆਪਣੀ ਵੱਲੋਂ ਚਿੱਤ ਹਲਕਾ ਕਰਨ ਲਈ। ਦੁਰਗੇ ਨਾਲ ਹਾਸਾ-ਠੱਠਾ ਕਰਕੇ, ਗੱਪ-ਸ਼ੱਪ ਮਾਰ ਕੇ। ਪਰ ਏਥੇ ਪੁੱਜ ਕੇ ਉਹ ਰਹਿੰਦਾ ਵੀ ਮਿੱਟੀ ਹੋ ਗਿਆ। ਇਕ ਤਾਂ ਉਸ ਨੂੰ ਉਡ ਕੇ ਮਿਲਣ ਵਾਲਾ, ਉਸ ਨਾਲ ਕੋਡ-ਕਬੱਡੀ, ਖਿੱਦੋ-ਖੁੰਟੀ ਖੇਲਣ ਵਾਲਾ ਦੁਰਗਾ ਉਸ ਨੂੰ ਸੱਤ-ਪਰਾਇਆਂ ਨਾਲੋਂ ਵੀ ਵੱਧ ਰੁੱਖਾ ਹੋ ਕੇ ਟੱਕਰਿਆ ਸੀ, ਤੇ ਦੂਜੇ...ਦੂਜੇ ਹੱਟੀ ਅੰਦਰ ਖੜ੍ਹਾ-ਬੈਠਾ ਹਰ ਕੋਈ ਉਸ ਨੂੰ ਦੇਸ਼-ਦੁਸ਼ਮਣ, ਹੱਦੋਂ-ਸਰਹੱਦੋਂ ਪਾਰ ਦਾ ਘੁਸਪੈਠੀਆ, ਕੋਈ ਗ਼ੈਰ-ਮੁਲਕੀ ਬਾਸ਼ਿਦਾ ਮਿਥ ਕੇ ਉਸ ਵੱਲ ਨੂੰ ਕੋੜੀ ਅੱਖੇ ਦੇਖ ਰਿਹਾ ਸੀ। ਉਸਨੂੰ ਸਮਝ ਨਹੀਂ ਸੀ ਆਉਂਦੀ ਕਿ ਉਸ ਦੇ ਆਪਣੇ ਹੀ ਪਿੰਡ ਦੇ, ਉਸ ਦੇ ਜਾਣੇ-ਪਛਾਣੇ ਭਰਾ-ਭਾਈ, ਕਿਸ ਕਾਰਨ ਉਸ ਨੂੰ ਕੀ ਦਾ ਕੀ ਆਖਣ ਲੱਗੇ ਪਏ ਸਨ! ਉਸ ਦਾ ਪੱਗ-ਵੱਟਾਂ ਨਾਲੋਂ

ਵੀ ਨੇੜਲਾ ਦੁਰਗਾ ਕਿਉਂ ਉਸ ਉਤੇ ਸੂਹਾਂ ਲੈਣ ਵਰਗੀ ਇਲਜ਼ਾਮ-ਤਰਾਸ਼ੀ ਕਰਦਾ, ਉਸ ਦੀ ਸ਼ਕਲ ਵਰਗੇ ਸਿੱਖਾਂ ਨੂੰ ਸਿੱਖੜੇ ਆਖ ਕੇ, ਉਨ੍ਹਾਂ ਦਾ ਇਕ ਵਾਰ ਫਿਰ '84 ਵਰਗਾ ਇਲਾਜ ਕਰਨ ਦੀ ਧਮਕੀ ਦੇ ਰਿਹਾ ਸੀ!

ਇਹ ਬੀਤੀ ਰਾਤ ਹੌਂਡ-ਫੂਨ ਰਾਹੀਂ ਸੁਣੀ ਬਾਤ-ਵਾਰਤਾ ਦਾ ਭੈਅ ਸੀ, ਜਾਂ ਦੀਨ ਦਿਆਲ ਦੇ ਪੱਟਾਂ 'ਤੇ ਖੁੱਲ੍ਹੀ ਪਈ ਅਖ਼ਬਾਰ ਦੀ ਵੱਡੀ ਸੁਰਖੀ ਦਾ ਸਹਿਮ, ਕਿ ਦੁਰਗੇ ਦੀ ਹੱਟੀ ਅੰਦਰ ਬੈਠੇ ਮੱਖਣ ਨੇ ਆਪਣੇ ਆਪ ਨੂੰ ਅਜੀਬ ਕਿਸਮ ਦੇ ਦੁਸ਼ਮਣ-ਘੇਰੇ ਅੰਦਰ ਘਿਰਿਆ ਮਹਿਸੂਸ ਕੀਤਾ।

ਤਾਂ ਵੀ, ਕਿੰਨਾ ਸਾਰਾ ਤਾਣ ਲਾ ਕੇ ਉਸਨੇ ਆਪਣਾ ਆਪ ਸੰਭਾਲਿਆ, ਜਿਵੇਂ ਚਾਣਚੱਕ ਹੋਈ ਬੰਬ-ਬਾਰੀ, ਗੋਲਾ-ਬਾਰੀ ਵੇਲੇ ਸੰਭਾਲਿਆ ਕਰਦਾ ਸੀ, ਅਗਲੇ ਮੋਰਚਿਆਂ 'ਤੇ। ਉਸਨੇ ਤਰਵੀਂ ਤਰਵੀਂ ਨਿਗਾਹ ਹੱਟੀ ਅੰਦਰ ਖੜ੍ਹੇ-ਬੈਠੇ ਸਾਰੇ 'ਹਮਲਾ-ਆਵਰਾਂ' ਤੇ ਸੁੱਟੀ। ਸਾਰੇ ਉਸਦੇ ਜਾਣ-ਪਛਾਣੇ ਜੀਅ ਸਨ। ਕੋਈ ਦੁਰਗੇ ਦਾ ਤਾਇਆ ਲਗਦਾ ਸੀ। ਕੋਈ ਚਾਚਾ, ਕੋਈ ਭਰਾ-ਭਾਈ। ਉਸਦੀ ਰੀਸੇ ਮੱਖਣ ਵੀ ਕਿਸੇ ਨੂੰ ਤਾਇਆ ਕਹਿ ਕੇ ਬੁਲਾਉਂਦਾ, ਕਿਸੇ ਨੂੰ ਚਾਚਾ, ਕਿਸੇ ਨੂੰ ਭਾਅ-ਭਰਾ।

“ਏਹ ਕੀ ਮਾਮਲਾ ਐ ਤਾਇਆ ਜੀ...ਕੇਦੀ ਚੁੱਕ 'ਚ ਆਏ ਬੈਠੇ ਓ...!” ਉਸਨੇ ਦੀਨ ਦਿਆਲ ਨੂੰ ਮੁਖਤਾਬ ਹੁੰਦਿਆਂ ਪੁੱਛਿਆ—“ਏਹ ਸਿੱਖ ਮੁਸਲਮਾਨ ਤੁਹਾਡੇ ਦੁਸ਼ਮਣ ਕਦ ਦੇ ਬਣ ਗਏ...?”

“ਚੁੱਕ ਚੁਕਾ ਨਈਂ ਹੋਲਦਾਰਾ, ਸੱਚੀ ਗੱਲ ਆ ਏਹ। ਦੁਸ਼ਮਣ ਹੋਰ ਕਿੱਦਾਂ ਦੇ ਹੁੰਦੇ ਆ। ਆਹ ਮੁੰਡਾ ਤਾਂ ਐਮੇਂ ਵਾਧੂ ਦੀ ਚਿੰਜੜੀ ਛੇੜ ਗਿਆ। ਕੀ ਨਾਂ ਲਈ ਦਾ, ਹੋਈ ਬੀਤੀ ਐਮੇਂ ਨਮੇਂ ਸਿਰਿਉਂ ਖੜ੍ਹੀ ਕਰ 'ਤੀ ਪਰ ਮੁਸਲਿਆਂ ਸੌਹਰੀ ਦਿਆਂ ਨੇ ਤਾਂ ਅੱਤ ਚੁੱਕੀ ਪਈ ਆ। ਕਦੀ ਕਿਧਰੇ, ਕਦੀ ਕਿਧਰੇ। ਕੀ ਨਾਂ ਲਈਦਾ, ਆਹ ਹੁਣ ਕੀ ਕੀਤਾ। ਚਲਦੀ ਗੱਡੀ ਸਾਰੀ ਫੁਕ 'ਤੀ, ਰਾਮ ਸੇਵਕ ਜੀਉਂਦੇ ਸਾੜ 'ਤੇ। ਆਹ ਦੇਖ, ਆਹ ਪੜ੍ਹ। ਹੱਦ ਹੋ ਗਈ। ਲੋੜ੍ਹਾ ਆ ਗਿਆ ਲੋੜ੍ਹਾ। ਕੀ ਨਾਂ ਲਈ ਦਾ, ਸਾਡੀ ਈ ਬਿੱਲੀ ਸਾਨੂੰ ਈ ਮਿਆਉਂ! ਸਾਡੇ ਮੁਲਖ ਦਾ ਅੰਨ-ਪਾਣੀ ਖਾ ਕੇ ਸਾਨੂੰ ਈ ਅੱਖਾਂ ਦਿਖਾਉਂਦੇ ਆ, ਸਾਡੇ ਈ ਸਿਰ ਨੂੰ ਆਉਂਦੇ ਆ। ਕੀ ਨਾਂ ਲਈਦਾ, ਅਖੇ ਰਾਮ-ਮੰਦਰ ਨਈਂ...,” ਸ਼ੌਲਰ ਮਾਲਕ ਦੀਨ ਦਿਆਲ ਚਾਹੁੰਦਾ ਹੋਇਆ ਵੀ ਆਪਣੇ ਆਪ 'ਤੇ ਕਾਬੂ ਨਾ ਰੱਖ ਸਕਿਆ—“ਕੈਸੇ ਨਈਂ ਬਨਨੇ ਦੋਂਗੇ...ਏਨ੍ਹਾਂ ਦੇ ਪੇਏ ਦਾ ਰਾਜ ਆ! ਅਬ ਦੋਂਗੇ ਈਂਟ ਕਾ ਜਵਾਬ ਪੱਥਰ ਸੇਏ...ਅੱਬ ਦੇਖੇ ਬਣਦਾ ਕੀ ਆ...ਪੁਸ਼ਤੋਂ ਭਰ ਯਾਦ ਕਰਨਗੇ ਸਾਲੇ...” ਤੈਸ 'ਚ ਆਇਆ ਦੀਨ ਦਿਆਲ ਹਿੰਦੀ ਪੰਜਾਬੀ ਦੀ ਖਿਚੜੀ ਕਰਦਾ, ਝੱਟ ਬਿੰਦ ਲਈ ਚੁੱਪ ਹੋ ਗਿਆ। ਉਸਦੀ ਉੱਚੀ ਹੋਈ ਸੁਰ ਇਕ ਦਮ ਬੈਠਦੀ ਹੋ ਗਈ। ਇਉਂ ਉਸਨੂੰ ਸਾਹ ਚੜ੍ਹ ਜਾਣ ਕਾਰਨ ਹੋਇਆ ਸੀ ਜਾਂ ਹੁੱਥੂ ਆਉਣ ਕਾਰਨ। ਮੱਖਣ ਦਾ ਇਸ ਵੱਲ ਧਿਆਨ ਨਹੀਂ ਸੀ ਗਿਆ। ਉਸਨੇ ਦੀਨ ਦਿਆਲ ਨੂੰ ਕੁੜਤੀ

ਦੀ ਅੰਦਰਲੀ ਜੇਬ 'ਚੋਂ ਇਕ ਰੰਗਦਾਰ ਡੱਬੀ ਕੱਢਦੇ ਜ਼ਰੂਰ ਦੇਖਿਆ। ਪੈਨਸਲ ਸੈੱਲ ਜਿੱਡੀ ਡੱਬੀ ਦਾ ਢੱਕਣ ਲਾਹ ਕੇ ਦੀਨ ਦਿਆਲ ਨੇ ਦੋਨਾਂ ਨਾਸਾਂ 'ਤੇ ਵਾਰੀ ਵਾਰੀ ਰੱਖ ਕੇ ਲੰਮੇ ਸਾਹ ਭਰੇ। ਘੜੀ ਪਲ ਪਿੱਛੋਂ ਉਹ ਫਿਰ ਤੰਦਰੁਸਤ ਸੀ—“ਕੀ ਨਾਂ ਲਈਦਾ, ਹੌਲਦਾਰ ਮੱਖਣ ਸਿਆਂ ਹੈ ਤਾਂ ਮਾੜੀ ਗੱਲ ਏਹ, ਪਰ ਕਰੀਏ ਕੀਈ। ਆਹ ਮੁੰਡੇ ਹੁਣ ਵੱਸੋਂ ਬਾਅਰ ਹੋਏ ਪਏ ਆ। ਕੈਂਦੂੰ ਆ ਹੁਣ ਦੇਣਾ ਤਾਂ ਪੈਣਾ ਈ ਆ ਦਾਖੂ-ਦਾਣਾ, ਇਸ ਵਾਰ ਜ਼ਰਾ ਚੰਗੀ ਤਰ੍ਹਾਂ...”। ਉਸਦੀ ਗੱਲ ਵਿਚਕਾਰੋਂ ਟੋਕਦਾ ਦੁਰਗਾ ਫਿਰ ਭੜਕ ਉੱਠਿਆ—“ਜਿੱਦਾਂ ਦਾ ਸਿੱਖਾਂ ਨੂੰ ਦਿੱਤਾ ਸੀਈ ਚੁਰਾਸੀ 'ਚ...।”

“ਓਏ ਤੂੰ ਚੁੱਪ ਵੀ ਕਰਦਾ ਕਿ ਨਈਂ...! ਕੀ ਨਾਂ ਲਈ ਦਾ, ਗੱਲ ਕੋਈ ਹੋਰ ਹੋਣ ਡੇਈ ਆ, ਏਹ ਆਪਣੇ ਈ ਮਾਰੀ ਜਾਂਦਾ ਫੌੜ੍ਹ...।”

ਮੁੜ ਘੜੀ ਚੁਰਾਸੀ ਦਾ ਜ਼ਿਕਰ ਸੁਣ ਕੇ ਹੌਲਦਾਰ ਮੱਖਣ ਸਿੰਘ ਦੇ ਫੌਜੀ ਰੋਹ ਨੇ ਫਿਰ ਉਬਾਲਾ ਖਾਧਾ। ਥੋੜੀ ਕੁ ਜ਼ਰਬ ਇਸ ਨੂੰ ਉਸਦੇ ਸਿੱਖ ਹੋਣ ਨੇ ਦੇ ਦਿੱਤੀ। ਝੱਟ-ਪੱਟ ਉਸਨੇ ਜਵਾਬੀ ਕਾਰਵਾਈ ਕਰਨ ਲਈ ਕਮਰ ਕਸ ਲਈ। ਸੂਬੇਦਾਰ ਗਿਆਨ ਸਿੰਘ ਨਾਲ ਆਮ ਕਰਕੇ ਹੁੰਦੀ ਰਹਿੰਦੀ ਗਿਆਨ-ਗੋਸ਼ਟ ਰਾਹੀਂ ਸਿੱਖੇ ਸਮਝੇ ਬੋਲ ਉਸਨੇ ਸਿੱਧੇ ਦੀਨ ਦਿਆਲ ਵੱਲ ਨੂੰ ਸੋਧ ਦਿੱਤੇ। ਉਸਨੇ ਕਹਿਣਾ ਚਾਹਿਆ—“ਤਾਇਆ ਦੀਨ ਦਿਆਲਾ, ਏਹ ਦੁਰਗਾ ਆਪਣੇ ਫੌੜ੍ਹ ਨਈਂ ਮਾਰਦਾ, ਤੇਰੀ ਸਿੱਖਮੱਤ ਦਾ ਈ ਚਰਬਾ ਕਰਦਾ ਆ, ਤੇਰੀ ਗੁਰਦੱਖਣਾ ਦਾ। ਤੇਰੇ ਅਰਗੇ ਘੜਮ-ਚੌਧਰੀਆਂ ਸਾਰਾ ਮੁਲਖ ਲੀਰਾਂ ਕੀਤਾ ਪਿਆ, ਲੀਰਾਂ। ਕਿਧਰੇ ਧਰਮਾਂ-ਮਜ਼ਬੂਤਾਂ 'ਚ ਵੰਡ ਕੇ, ਕਿਧਰੇ ਜਾਤਾਂ-ਫਿਰਕਿਆਂ ਦੀ ਕੂਚੀ ਫੇਰ ਕੇ। ਏਹ ਚੜੀ-ਚੁਰਾਸੀ ਵੀ ਤੂੰ ਈ ਏਦੂੰ ਮੂੰਹ 'ਚ ਪਾਈ ਐ। ਹੁਣ ਮੰਦਰ ਮੁੱਦਾ, ਮਸਜਦ ਮੁੱਦਾ, ਰੇਲ-ਗੱਡੀ ਦੀ ਸਾੜ-ਫੂਕ ਵੀ ਤੂੰ ਈ ਏਦੂੰ ਸਿਰ 'ਚ ਤੁੰਨੀ ਜਾਨਾਂ। ਨਈਂ ਮੇਰੇ ਲਈ ਕੇੜ੍ਹਾ ਏਹ ਓਪਰਾ! ਮੈਂ ਕੇੜ੍ਹਾ ਜਾਣਦਾ ਨਈਂ ਏਨੂੰ, ਕਿੰਨੇ ਕੁ ਪਾਣੀਆਂ 'ਚ ਆ ਏਹ...।”

ਇਹ ਦੀਨ ਦਿਆਲ ਦੀ ਬਜ਼ੁਰਗੀ ਦਾ ਆਲਮ ਸੀ ਜਾਂ ਹੌਲਦਾਰ ਮੱਖਣ ਸਿੰਘ ਅੰਦਰਲੇ ਫੌਜੀ ਅਨੁਸ਼ਾਸਨ ਦੀ ਰੋਕ ਟੋਕ ਕਿ ਜੀਭ ਤੱਕ ਖ਼ਿਸਕ ਆਏ ਤਲਖੀ ਭਰ ਬੋਲ, ਉਸਨੇ ਆਪਣੇ ਬੁੱਲ੍ਹਾਂ ਤੋਂ ਬਾਹਰ ਨਾ ਕਿਰਨ ਦਿੱਤੇ।

ਦੁਰਗੇ ਦੀ ਹੱਟੀ ਅੰਦਰਲੇ ਜੰਗ ਵਰਗੇ ਮਾਹੌਲ ਨੂੰ ਪੀਸ-ਏਰੀਆ ਬਣਾਉਣ ਲਈ ਉਸਨੇ ਆਪਣੇ ਢੰਗ ਨਾਲ ਮੋੜਾ ਦੇ ਲਿਆ। ਆਪਣੇ ਅੰਦਰਲੀ ਸਾਰੀ ਹਲਚਲ ਨੂੰ ਪੂਰੀ ਤਰ੍ਹਾਂ ਕਾਬੂ ਕਰਕੇ, ਉਸਨੇ ਦੁਰਗੇ ਵੱਲ ਸਿੱਧਾ ਝਾਕਦਿਆਂ ਮੁਸਕਰਾਉਂਦੇ ਨੇ ਪੁੱਛਿਆ—“ਕਿਉਂ ਦੁਰਗਿਆ ਤੂੰ ਕਿੰਨੇ ਕੁ ਸਿੱਖ ਮਾਰੇ ਸੀਈ ਚੁਰਾਸੀ 'ਚ...? ਉਦੋਂ ਤਾਂ ਆਪਾਂ 'ਕੱਠੇ ਪੜ੍ਹਦੇ ਸੀ ਦਸੂਏ, ਅੱਠਮੀ 'ਚ...।” ਇਉਂ ਆਖਦਾ ਮੱਖਣ ਜਿਵੇਂ ਦੁਰਗੇ ਨੂੰ ਚੇਤੇ ਕਰਵਾ ਰਿਹਾ ਹੋਵੇ—‘ਬੰਦਾ ਤਾਂ ਕੀ, ਤੈਤੋਂ ਤਾਂ ਇਕ ਸਿੱਖ ਦੇ ਚਪੇੜ ਨਈਂ ਸੀ ਮਾਰੀ ਗਈ...।’

ਦੁਰਗੋ ਨੇ ਮੱਖਣ ਦੀ ਲਾਈ ਟਕੋਰ ਸਮਝ ਕੇ ਝੱਟ ਨੀਵੀਂ ਪਾ ਲਈ। ਉਸ ਨੂੰ ਬੇਦੀ ਮਾਸਟਰ ਦੀ ਸਮਾਜਿਕ ਦੀ ਘੰਟੀ ਸਮੇਂ ਹੋਈ ਵਾਪਰੀ ਅਜੇ ਕਲ੍ਹ ਵਾਪਰੀ ਘਟਨਾ ਵਾਂਗ ਚੇਤੇ ਆ ਗਈ। ...ਨਾ ਮੱਖਣ ਨੂੰ ਸਮਾਜਿਕ ਦਾ ਪਾਠ ਚੇਤੇ ਸੀ, ਨਾ ਦੁਰਗੋ ਨੂੰ। ਹੋਰ ਵੀ ਕਈ ਸਨ ਉਨ੍ਹਾਂ ਵਰਗੇ। ਸਾਰੇ ਕਮਰਿਉਂ ਬਾਹਰ ਖੜ੍ਹੇ ਸਨ ਲਾਈਨ ਬਣਾ ਕੇ, ਹੱਥਾਂ 'ਚ ਐੱਮ-ਬੀ-ਡੀਆਂ ਲਈ। ਜਿਹੜਾ ਜਿਹੜਾ ਕੋਈ ਅਟਕਲ ਪੱਚੂ ਮਾਰੀ ਜਾਂਦਾ, ਉਸਨੂੰ ਅੰਦਰ ਬੈਠਣ ਦੀ ਆਗਿਆ ਮਿਲੀ ਜਾਂਦੀ। ਦੁਰਗੋ-ਮੱਖਣ ਤੋਂ ਏਨਾ ਵੀ ਨਾ ਹੋਇਆ। ਘੰਟੀ ਮੁੱਕਣ 'ਤੇ ਬੇਦੀ ਮਾਸਟਰ ਨੇ ਏਨਾਂ ਦੋਨਾਂ ਨੂੰ ਹਲਕੀ ਜਿਹੀ ਫਿਟਕਾਰ ਪਾਉਂਦਿਆਂ ਕਿਹਾ ਸੀ—“ਤੁਸੀਂ ਆਲਮਪੁਰੀਓ ਢੀਠੋ, ਇਕੋ ਥਾਂ ਦਾ ਗੁੱਦੜ ਮਾਲ! ਸ਼ਰਮ ਕਰੋ ਸ਼ਰਮ। ਚਲੋ ਮਾਰੋ ਇਕ ਇਕ ਚਪੇੜ ਇਕ ਦੂਜੇ ਦੇ ਮੂੰਹ 'ਤੇ....।” ਮੱਖਣ ਨੇ ਤਾਂ ਖੈਰ ਸਹਿੰਦੀ ਸਹਿੰਦੀ ਚਪੇੜ ਮਾਰ ਈ ਦਿੱਤੀ ਸੀ ਦੁਰਗੋ ਦੇ, ਨਾ ਬਹੁਤੀ ਕੱਸਵੀਂ, ਨਾ ਬਹੁਤੀ ਪੋਲੀ। ਪਰ, ਦੁਰਗੋ ਨੇ ਜਿਵੇਂ ਮੱਖਣ ਦੀ ਗੱਲ 'ਤੇ ਪੌਚਾ ਜਿਹਾ ਦਿੱਤਾ ਹੋਵੇ ਤਿਲਕਵਾਂ ਜਿਹਾ। ਪਿਆਰ ਜਿਹਾ ਦਿੱਤਾ ਹੋਵੇ ਖੁੱਲ੍ਹੇ ਹੱਥ ਨਾਲ। ਉਸਦੀ ਇਸ ਢਿੱਲ-ਮੱਠ 'ਤੇ ਬੇਦੀ ਮਾਸਟਰ ਦਾ ਗੁੱਸਾ ਪੂਰੇ ਸੌ ਨੰਬਰ 'ਤੇ ਪਹੁੰਚ ਗਿਆ ਸੀ। ਕਾੜ੍ਹ ਕਰਦੀ ਚਪੇੜ ਦੁਰਗੋ ਦੀ ਸੱਜੀ ਗੱਲ 'ਤੇ ਮਾਰਦੇ ਨੇ ਕਿਹਾ—“ਹੈਦਾਂ ਨਈਂ ਐਦਾਂ...।”

ਚਾਣਚੱਕ ਵੱਜੇ ਲੱਫੜ ਨਾਲ ਬੌਦਲੇ ਦੁਰਗੋ ਨੇ ਉਸ ਦਿਨ ਛੁੱਟੀ ਵੇਲੇ ਤਕ ਨਿਮੋਝਾਣ ਹੋਏ ਨੇ, ਕਿਸੇ ਸਾਹਮਣੇ ਅੱਖ ਨਹੀਂ ਸੀ ਚੁੱਕੀ।

...ਦੁਰਗੋ ਨੂੰ ਸਿਰ ਸੁੱਟੀ ਬੈਠਾ ਦੇਖ ਕੇ ਸ਼ੈੱਲਰ ਮਾਲਕ ਦੀਨ ਦਿਆਲ ਨੇ ਵਾਰਤਾ ਬਦਲ ਲਈ—“ਹੋਰ ਸੁਣਾ ਫੇਏ ਮੱਖਣ ਸਿਆਂ ਕਦ ਆਇਆਂ, ਕਿੰਨੀ ਕੁ ਛੁੱਟੀ ਆ...? ਕੀ ਨਾਂ ਲਈ ਦਾ, ਅੱਜ ਕੱਲ੍ਹ ਕਿਥੇ ਹੁੰਨਾਂ...?”

‘ਜੇ. ਕੇ. 'ਚ ਹੁੰਨਾਂ, ਕਾਰਗਿਲ ਬਾਡਰ 'ਤੇ...ਕਲ੍ਹ ਈ ਆਇਆਂ, ਹੈਅ ਮੀਨ੍ਹੋ ਕੁ ਦੀ ਛੁੱਟੀ...’, ਦੀਨ ਦਿਆਲ ਦੇ ਪੁੱਛੇ ਦੋ-ਤਿੰਨ ਇਕੱਠੇ ਪ੍ਰਸ਼ਨਾਂ ਦਾ ਉੱਤਰ ਤਾਂ ਉਸ ਨੇ ਇਹ ਦੇਣਾ ਸੀ। ਪਰ, ਉਸਦੀ ਜੀਭ ਤਕ ਆਏ ਬੋਲ ਉਸਦੇ ਬੁਲ੍ਹਾਂ ਅੰਦਰ ਹੀ ਕਿਧਰੇ ਠਾਕੇ ਗਏ। ਉਸਦਾ ਥੋੜ੍ਹਾ ਕੁ ਖੁੱਲ੍ਹਿਆ ਮੂੰਹ, ਖੁੱਲ੍ਹੇ ਦਾ ਖੁੱਲ੍ਹਾ ਰਹਿ ਗਿਆ। ...ਬਾਤ-ਚੀਤ ਦੀ ਧੁਰੀ ਬਦਲ ਜਾਣ ਕਾਰਨ ਹੱਟੀ ਅੰਦਰ ਜੁੜੀ ਭੀੜ ਕਿਰਨਮ-ਕਿਰਨੀ ਪਿਛਲੇ ਦਰਵਾਜ਼ਿਉਂ ਖਿਸਕਣ ਲੱਗ ਪਈ ਸੀ। ਹਰ ਇਕ ਦੀ ਮੁੱਠ 'ਚ ਇਕ ਇਕ ਤ੍ਰਿਸੂਲ, ਤਿੱਖਾ ਨੋਕੀਲਾ। ਕੋਈ ਛੋਟਾ ਕੋਈ ਵੱਡਾ। ਇਨ੍ਹਾਂ ਵੱਲ ਵੇਖਦੇ ਮੱਖਣ ਦੀ ਸੁਰਤੀ-ਬਿਰਤੀ ਹੋਰ ਵੀ ਛੰਡੀ ਗਈ। ਦੇਹ-ਜਾਨ ਹੋਰ ਵੀ ਪੱਛੀ ਗਈ। ਓੜਕ-ਛੋਹਾ ਬੈਠਾ ਉਹ ਸਟੂਲ ਤੋਂ ਡਿਗਣ ਕੰਢੇ ਪੁੱਜ ਗਿਆ। ਉਸਨੂੰ ਲੱਗਾ, ਉਸਦੇ ਦਿਲ-ਦਿਮਾਗ 'ਤੇ ਪਿਆ ਬੋਝ, ਉਸ ਉਤੇ ਹੋਰ ਵੀ ਦਾਬੂ ਹੋਣ ਲੱਗ ਪਿਆ ਹੈ। ਉਸ ਨੂੰ ਆਪਣਾ ਆਪ, ਆਪਣੇ ਅੰਗ ਪੈਰ ਜਿਵੇਂ ਕਾਬੂ ਤੋਂ ਬਾਹਰ ਹੁੰਦੇ ਲੱਗੇ। ਰਾਤ ਸੁਣੀ ਬਾਤ-ਵਾਰਤਾ ਉਸਦੇ ਕੰਨਾਂ ਦੀ ਬਜਾਏ ਸਿਰ 'ਚ ਗੂੰਜਣ ਲੱਗ ਪਈ। ਉਸਦਾ ਅੰਦਰ

ਮੱਲੀ ਬੈਠੇ ਬੋਲ ਆਪ-ਮੁਹਾਰੇ ਉਸਦੇ ਮੂੰਹੋਂ ਤਿਲਕ ਗਏ। ਬਿਲਕੁਲ ਉਸੇ ਢੰਗ ਨਾਲ ਜਿਵੇਂ ਸੁਣੇ ਸਨ ਰਾਤੀਂ—“ਤਿਸ਼ੂਲ ਸਾਬੂ ਜੀਈ, ਆਦਾਬ ਅਰਜ਼ ਐ... ਆਦਾਬ ਅਰਜ਼ ਐ....।” ਪਲ ਕੁ ਭਰ ਚੁੱਪ ਰਹਿ ਕੇ ਉਸਨੇ ਦੂਜੀ ਆਵਾਜ਼ ਦੀ ਸੁਰ ਕੱਢੀ—“ਸ਼੍ਰੀਮਾਨ ਖੰਜਰ ਜੀ, ਨਮਸਕਾਰੋਮ... ਨਮਸਕਾਰੋਮ...।” ਫਿਰ ਵਾਰੀ ਵਾਰੀ ਇਨ੍ਹਾਂ ਦੋਨਾਂ ਵਾਕਾਂ ਨੂੰ ਉਸਨੇ ਕਈ ਵਾਰ ਦੁਹਰਾਇਆ। ਬੋਲਦਾ-ਦੁਹਰਾਉਂਦਾ ਉਹ ਘੜੀ-ਪਲ ਪਿੱਛੋਂ ਰੋਣ-ਡੁਸਕਣ ਲੱਗ ਪਿਆ। ਉਸਦੀ ਭਲੀ ਚੰਗੀ ਆਵਾਜ਼ ਇਕ ਦਮ ਬੈਠਦੀ ਹੋ ਗਈ, ਉਸਦੀ ਬੱਝ ਗਈ ਘਿੱਗੀ 'ਚੋਂ ਥਰਕਦੇ ਬੋਲ ਫਿਰ ਵੀ ਵਾਰ ਵਾਰ ਆਖੀ ਜਾ ਰਹੇ ਸਨ—“ਸ਼੍ਰੀ ਮਾਨ ਖੰਜਰ ਜੀ, ਤਿਸ਼ੂਲ ਸਾਬੂ ਜੀ, ਆ ਪੁੱਜੇ ਓਂ ਐਥੇ ਤਕ ਵੀ... ਐਥੇ ਸਾਡੇ ਪਿੰਡ, ਸਾਡੇ ਦੁਰਗੇ ਦੀ ਹੱਟੀ ਤਕ ਵੀ... ਹੁਣ ਨਈਂ ਬਚਦਾ ਦੁਰਗਾ... ਹੁਣ ਨਈਂ ਬਚਦਾ ਮੱਖਣ... ਹੁਣ ਨਈਂ ਬਚਦਾ ਮੁਲਕ... ਹੁਣ ਹੋਣਗੀਆਂ ਲੀਰਾਂ... ਹੁਣ ਬਣੂ ਚੁਰਾਸੀ ਹਰ ਥਾਂ...!”

ਹੱਟੀ ਅੰਦਰੋਂ ਬਾਹਰ ਜਾਂਦੇ ਪੈਰਾਂ ਦੀ ਆਹਟ ਦੌਰਾਨ ਮੱਖਣ ਹੋਰ ਪਤਾ ਨਹੀਂ ਕੀ ਕੁਝ ਬੋਲਦਾ ਰਿਹਾ—ਕਦੀ ਉੱਚੀ ਸੁਰ 'ਚ ਕਦੀ ਧੀਮੀ ਆਵਾਜ਼ ਨਾਲ। ਇਸ ਵੱਲ ਨਾ ਦੁਰਗੇ ਦਾ ਧਿਆਨ ਗਿਆ ਸੀ, ਨਾ ਦੀਨ ਦਿਆਲ ਦਾ। ਉਹ ਦੋਵੇਂ ਤਿਸ਼ੂਲ-ਦੀਖਸ਼ਾ ਦੇ ਸ਼੍ਰੀ-ਗਨੇਸ਼ ਅੰਦਰ ਪੂਰੇ ਦੇ ਪੂਰੇ ਰੁੱਝੇ ਰਹੇ ਸਨ।

ਪਿਛਲੇ ਦਰਵਾਜ਼ਿਉਂ ਕਰੀਬ ਕਰੀਬ ਸਭ ਦੇ ਚਲੇ ਜਾਣ ਪਿੱਛੋਂ ਦੀਨ ਦਿਆਲ ਨੇ ਮੱਖਣ ਵੱਲ ਨੂੰ ਬੇਹੱਦ ਕੌੜ ਜਿਹੀ ਨਾਲ ਦੇਖਿਆ। ਉਵੇਂ ਹੀ ਦੁਰਗੇ ਨੇ। ਨੀਵੀਂ ਪਾਈ ਬੈਠਾ ਮੱਖਣ ਉਨ੍ਹਾਂ ਨੂੰ ਨਾ ਹੁਣ ਕੁਝ ਬੋਲਦਾ ਲੱਗਾ, ਨਾ ਚੁੱਪ ਹੋਇਆ ਜਾਪਿਆ। ਉਸਦੇ ਹਿਲਦੇ-ਫਰਕਦੇ ਬੁਲ੍ਹ ਜਿਵੇਂ ਆਪਣੇ ਆਪ ਨਾਲ ਗੱਲਾਂ ਕਰ ਰਹੇ ਸਨ। ਉਹ ਵੀ ਪਲ-ਛਿਣ ਪਿੱਛੋਂ ਹਿੱਲਣੇ ਬੰਦ ਹੋ ਗਏ। ਝੱਟ ਹੀ ਉਸਦੀ, ਤਿਲਮਲਾਏ ਜਿਹੇ ਬੈਠੇ ਦੀ ਨੀਵੀਂ ਪਈ ਧੌਣ, ਸਾਵਧਾਨ ਹੋਈ ਮੁੜ ਤੋਂ ਸਿੱਧੀ ਹੋ ਕੇ ਦੀਨ ਦਿਆਲ ਵੱਲ ਨੂੰ ਘੁੰਮ ਗਈ। ਸ਼ਾਇਦ ਉਸਨੂੰ ਚੇਤੇ ਆ ਗਿਆ ਸੀ, ਘੜੀ ਪਲ ਪਹਿਲਾਂ ਦੀਨ ਦਿਆਲ ਨੇ ਉਸਤੋਂ ਪੁੱਛਿਆ ਸੀ—“ਮੱਖਣ ਸਿਆਂ ਕਦ ਆਇਆਂ, ਕਿੰਨੀ ਕੁ ਛੁੱਟੀ ਆ, ਕਿੱਥੇ ਹੁੰਨਾਂ ਅੱਜ ਕਲ੍ਹ...?” ਇਸ ਦਾ ਉੱਤਰ ਦੇਣ ਲਈ ਕਹਿਣਾ ਤਾਂ ਉਸਨੇ ਇਹ ਸੀ—‘ਜੇ. ਕੇ. 'ਚ ਹੁੰਨਾਂ, ਕਾਰਗਿਲ ਬਾਡਰ 'ਤੇ, ਪਰਸੋਂ ਈ ਆਇਆਂ, ਹੈਅ ਮੀਨੂੰ ਕੁ ਦੀ ਛੁੱਟੀ...।’ ਪਰ, ਉਸਦੇ ਮੂੰਹੋਂ ਨਿਕਲਿਆ ਉੱਤਰ, ਉਸ ਅੰਦਰ ਜਮ੍ਹਾਂ ਹੋਏ ਗੁੱਭ-ਗੁਬਾਰ ਕਾਰਨ ਬਿਲਕੁਲ ਵੱਖਰੀ ਤਰ੍ਹਾਂ ਦੇ ਪ੍ਰਸ਼ਨ ਵਿਚ ਬਦਲ ਗਿਆ। ਵਿਹੜੇ 'ਚੋਂ ਸਭ ਤੋਂ ਸਿਆਣੇ ਗਿਣੇ ਜਾਂਦੇ, ਦੁਰਗੇ ਦੇ ਤਾਏ ਦੀਨ ਦਿਆਲ ਨੂੰ ਉਸ ਨੇ ਸਪਾਟ ਪੁੱਛ ਲਿਆ—“ਤਾਇਆ, ਆਹ ਅਸਤਰ-ਸ਼ਸਤਰ ਕਾਤ੍ਰੋਂ ਚੁੱਕੀ ਫਿਰਦੇ ਆ ਮੁੰਡੇ... ਪਹਿਲੋਂ ਤਾਂ ਕਦੀ ਦੇਖੇ ਨਈਂ ਏਨ੍ਹਾਂ ਕੋਲ, ਹੁਣ ਕੀ ਲੋੜ ਪੈ ਗਈ...?”

ਬੋੜ੍ਹਾ ਕੁ ਸਹਿਜ ਹੋਇਆ ਦਿਸਦਾ ਦੀਨ ਦਿਆਲ ਇਕ ਦਮ ਤੁਭਕ ਗਿਆ। ਅੱਧੋਰਾਣੀ ਕੁਰਸੀ ਨਾਲ ਲਾਈ ਦੋਅ ਬਿਲਕੁਲ ਸਿੱਧੀ ਕਰ ਲਈ। ਸਿੱਧ-ਪੱਧਰੇ ਮੱਖਣ

ਤੋਂ ਉਸਨੂੰ ਅਜਿਹੀ ਵਲੋਵੇਂਦਾਰ ਪੁੱਛ ਦੀ ਕਦਾਚਿਤ ਵੀ ਆਸ ਨਹੀਂ ਸੀ। ਉਸਦੀ ਸਮਝ ਸੀ ਕਿ ਹੱਦਾਂ-ਸਰਹੱਦਾਂ 'ਤੇ ਲੜਨ-ਮਰਨ ਵਾਲੇ ਅਮਲੇ ਨੂੰ ਮੁਲਕ ਅੰਦਰਲੀ ਰਾਜਨੀਤੀ, ਕੂਟਨੀਤੀ ਦਾ ਬਹੁਤਾ ਗਿਆਨ ਨਹੀਂ ਹੁੰਦਾ। ਉਹਦੇ ਲਈ ਤਾਂ ਸਭ ਕੁਝ ਦੇਸ਼ ਹੁੰਦਾ ਐ, ਜਾਂ ਫਿਰ ਦੁਸ਼ਮਣ। ਸਾਹਮਿਉਂ ਆਏ ਫ਼ਾਇਰ ਦਾ ਉੱਤਰ ਗੋਲੀ ਦਾਗ ਕੇ ਦਿੱਤਾ ਤੇ ਬੱਸ...! ਉਸ ਤਰ੍ਹਾਂ ਦੇ ਕਿਆਸੇ ਮੱਖਣ ਦੀ ਸਪਾਟ ਪੁੱਛ ਪਿੱਛੇ ਉਸ ਨੂੰ ਕੋਈ ਡੂੰਘੀ ਰਮਜ਼ ਲੁਕੀ ਛਿਪੀ ਜਾਪੀ। ਸਾਵਧਾਨ ਹੋ ਕੇ ਬੈਠਦੇ ਨੇ ਉਸਨੇ ਚੁੰਨੀ ਕੀਤੀ ਨਿਗਾਹ ਸਿੱਧੀ ਮੱਖਣ ਦੇ ਚਿਹਰੇ 'ਤੇ ਗੱਡ ਦਿੱਤੀ। ਉਸ ਵੱਲ ਟਿਕਟਿਕੀ ਲਾਈ ਦੇਖਦਾ ਝੱਟ-ਪੱਟ ਕਹਿਣ ਹੀ ਲੱਗਾ ਸੀ—'ਹਿੰਦੂਤਵ ਦੇ ਵਾਧੇ ਲਈ... ਹਿੰਦੂ ਰਾਜ ਦੀ ਸਥਾਪਤੀ ਲਈ...।' ਪਰ, ਮੱਖਣ ਦੇ ਚਿਹਰੇ 'ਤੇ ਕਿਸੇ ਵੀ ਕਿਸਮ ਦਾ ਛਲ-ਕਪਟ ਨਾ ਦਿਸਣ 'ਤੇ ਉਸਨੇ ਇਵੇਂ ਦੀ ਉੱਤਰ ਬਣਤਰ ਥੋੜੀ ਕੁ ਬਦਲ ਲਈ। ਹੁਣ ਉਸਨੇ ਕਹਿਣਾ ਸੀ—'ਹਿੰਦੂ ਧਰਮ ਦੀ ਰਾਖੀ ਕਰਨ ਲਈ, ਹੋਰ ਕਾਢੇ ਲਈ...!' ਝੱਟ ਉਸਨੂੰ ਇਹ ਵਾਕ ਵੀ ਸ਼ੱਕੀ ਜਿਹਾ ਜਾਪਿਆ। ਉਸਨੂੰ ਲੱਗਾ, ਉਸ ਵੱਲ ਨੂੰ ਨਿਰੰਤਰ ਦੇਖਦੇ ਮੱਖਣ ਨੇ ਫਿਰ ਉਸਨੂੰ ਅਗਾਊਂ ਵਗਲ ਲਿਆ ਹੈ। ਉਸਨੂੰ ਬਿਨਾਂ ਝਿਜਕ ਆਖ ਦਿੱਤਾ ਹੈ—'ਹਿੰਦੂ ਧਰਮ ਦੀ ਰਾਖੀ ਕਰਨ ਲਈ ਜਾਂ ਗੈਰ-ਹਿੰਦੂ ਲੋਕਾਂ ਦਾ ਕਤਲੇਆਮ ਕਰਨ ਲਈ...।'

ਮੱਖਣ ਦੇ ਅਣਬੋਲੇ ਬੋਲਾਂ ਨੇ ਆਪਣੀ ਮਨੋਬਚਨੀ ਅੰਦਰ ਘਿਰੇ ਦੀਨ ਦਿਆਲ ਨੂੰ ਪਲ ਦੀ ਪਲ ਜਿਵੇਂ ਲਾਚਾਰ ਕਰ ਦਿੱਤਾ ਹੋਵੇ। ਉਸਦੀ ਹੋਂਦ ਸਾਹਮਣੇ ਉਸਨੂੰ ਆਪਣਾ ਆਪ ਹੀਣਾ-ਹੀਣਾ, ਛੋਟਾ-ਛੋਟਾ ਲੱਗਣ ਲੱਗ ਪਿਆ। ਤਾਂ ਵੀ ਉਸ ਅੰਦਰਲਾ ਮਹੰਤੀ ਹੱਠ ਕਿਸੇ ਵੀ ਤਰ੍ਹਾਂ ਛਿੱਥਾ ਨਾ ਪਿਆ। ਸਗੋਂ ਮੱਖਣ ਵੱਲ ਨੂੰ ਹੋਰ-ਹੋਰ ਝਾਕਦਾ ਹੋਰ ਵੀ ਤਿੱਖੀ ਜ਼ਰਬ ਖਾ ਗਿਆ। ਉਸਦੀ ਭਲੀ-ਚੰਗੀ ਸੂਰ, ਪੂਰਾ ਤੈਸ਼ ਖਾ ਕੇ ਮੱਖਣ ਵੱਲ ਨੂੰ ਉੱਲਰੀ—“ਤੂੰ ਕੀ ਲੈਣਾ ਏਸ ਗੱਲ'ਚੋਂ...! ਏਹ ਤੇਰਾ ਨਈਂ ਸਾਡਾ ਮਸਲਾ ਐ, ਸਾਡੇ ਧਰਮ ਦਾ...। ਕੀ ਨਾਂ ਲਈ ਦਾ, ਅਸੀਂ ਕਦੀ ਪੁੱਛਿਆ ਤੇਰਾ ਪੇਏ ਗਾਤਰਾ ਕਿਉਂ ਪਾਈ ਫਿਰਦਆ...! ਤ੍ਰਿਸ਼ੂਲ ਬੜੇ ਚੁਭੇ ਆ ਤੈਨੂੰ...। ਤੂੰ ਆਪਣੀ ਛੁੱਟੀ ਕੱਟ ਤੇ ਵਗਦਾ ਹੋ। ਹੋਰ ਨਾ ਸ਼ਕੈਤ ਕੁਰਆ ਬੈਈਂ...। ਕੀ ਨਾਂ ਲਈ ਦਾ, ਭਲੀ ਚੰਗੀ ਨੌਕਰੀਉਂ ਵੀ ਜਾਂਦਾ ਲੱਗੇਗਾ...।”

ਦੀਨ ਦਿਆਲ ਦੀ ਬੇ-ਕਿਰਕ ਚੋਭ, ਮੱਖਣ ਦੇ ਆਰ-ਪਾਰ ਲੰਘ ਗਈ। ਉਸਦਾ ਦਿਲ-ਸੀਨਾ, ਸਮਝ-ਸੂਝ ਸਭ ਕੁਝ ਜਿਵੇਂ ਜ਼ਖਮੀਂ ਹੋ ਗਏ ਹੋਣ। ਨਾ ਉਹ ਹੱਟੀ ਅੰਦਰ ਬੈਠਣ ਜੋਗਾ ਰਿਹਾ, ਨਾ ਉਠ ਕੇ ਚਲੇ ਜਾਣ ਦੀ ਹਿੰਮਤ ਬਚੀ। ਉਸਨੂੰ ਲੱਗਾ ਉਸ ਉਤੇ ਗਸ਼ਤ-ਡਿਊਟੀ ਕਰਦੇ 'ਤੇ ਕਿਸੇ ਘੁਸਪੈਠੀਏ ਨੇ ਚਾਣਚੱਕ ਫਾਇਰ ਖੋਲ੍ਹ ਦਿੱਤਾ ਹੈ। ਤੇ...ਤੇ ਅੱਗੋਂ ਜਵਾਬੀ ਕਾਰਵਾਈ ਕਰਨ ਲਈ ਸਾਰੀ ਟੁਕੜੀ ਸਮੇਤ ਉਸਨੇ ਥਾਂ ਸਿਰ ਪੁਜੀਸ਼ਨ ਲੈ ਲਈ ਹੈ। ਕੰਨਾਂ ਨੂੰ ਲੱਗੇ ਹੌਂਡ ਫੋਨ ਨੂੰ ਰੁਕ-ਸਿਰ ਕਰਨ ਲਈ ਉਸਦੇ ਦੋਨੋਂ ਹੱਥ ਹਰਕਤ 'ਚ ਆਏ ਹਨ। ...ਹਰਕਤ 'ਚ ਆਏ ਦੋਨੋਂ ਹੱਥ ਪਹਿਲਾਂ ਸਿਰ ਤਕ ਪੁੱਜੇ ਹਨ, ਫਿਰ ਬਗਲ-ਮੋਢੇ ਤਕ। ਪਰ...ਪਰ ਉਸਦਾ ਮੋਢਾ, ਸਿਰ, ਬਗਲ ਸਭ

ਤਾਂ ਖ਼ਾਲੀ ਸਨ! ਝੱਟ ਹੀ ਉਸਨੂੰ ਹੱਦ-ਸਰਹੱਦ ਦੀ ਥਾਂ ਆਪਣੇ ਪਿੰਡ, ਆਪਣੇ ਜੋਟੀਦਾਰ ਦੁਰਗੇ ਦੀ ਹੱਟੀ 'ਚ ਬੈਠੇ ਹੋਣ ਦਾ ਅਹਿਸਾਸ ਪਰਤ ਆਇਆ। ਹੱਟੀ ਅੰਦਰ ਉਹ ਸਿਰਫ ਤਿੰਨ ਜਣੇ ਬਾਕੀ ਸਨ—ਦੁਰਗਾ ਉਸਦੇ ਸਾਹਮਣੇ ਵਿਛੀ ਬੋਰੀ 'ਤੇ ਬੈਠਾ ਸੀ ਪੈਰਾਂ-ਭਾਰ। ਦੀਨ ਦਿਆਲ, ਤਾਇਆ ਦੀਨ ਦਿਆਲ ਸੱਜੇ ਹੱਥ ਡਿੱਠੀ ਕੁਰਸੀ 'ਤੇ। ਸਾਰੇ ਆਪਣੀ ਆਪਣੀ ਚੁੱਪ 'ਚ ਡੂੰਘੇ, ਬਹੁਤੇ ਡੂੰਘੇ ਉਤਰ ਗਏ ਸਨ।

ਤਿੰਨੋਂ ਇਕ ਦੂਜੇ ਦੇ ਵਾਕਫ਼ਕਾਰ ਹੁੰਦੇ ਹੋਏ ਵੀ ਅਜਨਬੀ ਬਣੇ ਬੈਠੇ ਸਨ। ਸਭ ਦੇ ਭਾਰੇ-ਭਰਵੇਂ ਸਾਹ ਜਿਵੇਂ ਇਕ ਦੂਜੇ ਨੂੰ ਟੋਹਣ-ਪਰਖਣ ਅੰਦਰ ਰੁੱਝੇ ਹੋਏ ਸਨ।

ਮੱਖਣ ਨੂੰ ਇਵੇਂ ਦੀ ਸਾਹ-ਘੁੱਟਵੀਂ ਸਥਿਤੀ ਹੋਰ ਵੀ ਬੇ-ਚੈਨ ਕਰ ਗਈ। ਬੇ-ਚੈਨ ਤੇ ਉਦਾਸ। ਗੁੰਮ-ਸੁੰਮ ਹੋਇਆ ਉਹ ਹੱਟੀ ਅੰਦਰੋਂ ਉਠ ਕੇ ਬਾਹਰ ਆ ਗਿਆ। ਉਸਦੇ ਲੁੜਕਦੇ-ਡੋਲਦੇ ਕਦਮ ਲਹਿੰਦੀ ਬਾਹੀ ਆਪਣੇ ਘਰ ਵੱਲ ਨੂੰ ਹੋ ਤੁਰੇ। ਘਰ ਵੱਲ ਨੂੰ ਤੁਰਦੇ ਇਹ ਵੱਡੇ ਚੁਰਾਹੇ ਤੱਕ ਪੁੱਜ ਕੇ ਫਿਰ ਰੁਕ ਗਏ। ਰੁਕਿਆ ਖੜ੍ਹਾ ਮੱਖਣ ਜਿਵੇਂ ਚੁਰਾਹੇ ਦੀ ਜੂਹ 'ਚੋਂ, ਇਸ ਦੀ ਭੁੱਬਲ-ਮਿੱਟੀ 'ਚੋਂ ਦੁਰਗੇ ਦੇ ਪੈਰਾਂ ਤੇ ਆਪਣੇ ਪੈਰਾਂ ਦੇ ਨਿਸ਼ਾਨ ਲੱਭ ਰਿਹਾ ਹੋਵੇ। ਕੌਡ-ਕਬੱਡੀ, ਖਿੱਦੋ-ਖੁੰਟੀ ਖੇਡਣ ਲਈ ਬਣਦੇ ਰਹੇ ਹੰਦਿਆਂ ਦੀ ਭਾਲ ਕਰ ਰਿਹਾ ਹੋਵੇ। ਪਰ, ਵੱਡੇ ਚੁਰਾਹੇ 'ਚ ਹੁਣ ਨਾ ਮਿੱਟੀ ਸੀ, ਨਾ ਘੱਟਾ। ਇਹ ਥਾਂ ਵੀ ਹੁਣ ਪੱਕੀ ਹੋ ਗਈ ਸੀ, ਬੰਦ-ਚਿਣਵੀਆਂ ਇੱਟਾਂ ਚਿਣ ਹੋ ਕੇ। ਪਿੰਡ ਦੀਆਂ ਸਾਰੀਆਂ ਗਲੀਆਂ ਵਾਂਗ।

ਖੜ੍ਹੇ-ਖੜ੍ਹੇ ਦੀ ਉਸਦੀ ਨਿਗਾਹ ਚੁਰਾਹੇ ਦੇ ਇਕ ਪਾਸੇ ਲੱਗੀ ਕੂੜੇ ਦੀ ਢੇਰੀ ਵੱਲ ਨੂੰ ਘੁੰਮ ਗਈ। ਆਪਣੇ ਆਪ ਅੰਦਰ ਖੁੱਭਾ ਉਹ ਇਸ ਢੇਰੀ ਦੇ ਲਾਗੇ ਜਾ ਰੁਕਿਆ। ਇਸ ਦੇ ਕੱਖ-ਪੱਤ ਵਿਚ ਕਈ ਤਰ੍ਹਾਂ ਦਾ ਕੂੜ-ਕਬਾੜ ਪਿਆ ਸੀ। ਗੰਦੀਆਂ-ਮੰਦੀਆਂ ਲੀਰਾਂ-ਟਾਕੀਆਂ, ਮੋਮੀ-ਲਫਾਢੇ, ਫਟੀਆਂ ਰਬੜੀ-ਗੋਦਾਂ, ਟੁੱਟੇ ਪਲਾਸਟਕੀ ਖਿਡਾਉਣੇ। ਚਾਣਚੱਕ ਉਸਦੀ ਨਿਗਾਹ ਬੋੜ੍ਹਾ ਕੁ ਹੇਠਾਂ ਕਰਕੇ ਦੱਬੀ ਹੋਈ ਇਕ ਪੋਟਲੀ ਜਿਹੀ 'ਤੇ ਪੈ ਗਈ। ਉੱਪਰਲਾ ਕੁਆੜ ਪੈਰ ਨਾਲ ਪਰ੍ਹਾਂ ਕਰਕੇ ਉਸਨੇ ਇਹ ਪੋਟਲੀ ਕੂੜੇ ਹੇਠੋਂ ਖਿੱਚ ਲਈ। ਇਹ ਖਿੱਦੋ ਸੀ—ਬਿਲਕੁਲ ਉਵੇਂ ਦੀ, ਜਿਸ ਨਾਲ ਦੁਰਗਾ ਤੇ ਉਹ ਖੇਡਿਆ ਕਰਦੇ ਸਨ। ਕੂੜੇ ਦਰਜ਼ੀ ਘਰੋਂ ਲਿਆਂਦੀਆਂ ਲੀਰਾਂ-ਟਾਕੀਆਂ ਘੁੱਟ-ਲਪੇਟ ਕੇ ਬਣਾਈ ਖਿੱਦੋ, ਜਿਸ ਉਤੇ ਮੱਖਣ ਦੀ ਮਾਂ ਧੰਨਤੀ ਨੇ ਸੂਤੀ ਧਾਗੇ ਨਾਲ ਮੋਟੀਆਂ ਪਿੜੀਆਂ ਪਈਆਂ ਹੁੰਦੀਆਂ ਸਨ ਤੇ ਦੁਰਗੇ ਦੀ ਮਾਂ ਬਿਮਲਾ ਦੇਵੀ ਨੇ ਰੇਸ਼ਮੀ ਧਾਗੇ ਨਾਲ ਸੰਘਣਾ ਬਾਰੀਕ ਦੋਹਰਾ-ਤਿਹਰਾ ਘੁੱਟਵਾਂ ਵਾਰ ਦਿੱਤਾ ਹੁੰਦਾ ਸੀ।

ਕੂੜੇ ਦੀ ਢੇਰੀ 'ਚੋਂ ਲੱਭੀ ਖਿੱਦੋ ਬਿਲਕੁਲ ਉਵੇਂ ਦੀ ਸੀ, ਪਰ ਇਸ ਉਤੇ ਪਈਆਂ ਇਕਹਿਰੀਆਂ ਪਿੜੀਆਂ, ਅੱਧ-ਪਚੱਧ ਟੁੱਟੀਆਂ ਪਈਆਂ ਸਨ। ਇਸ ਅੰਦਰ ਘੁੱਟ ਹੋਈਆਂ ਲੀਰਾਂ ਬਾਹਰ ਵੱਲ ਨੂੰ ਲਮਕ ਗਈਆਂ ਸਨ। ਤਾਂ ਵੀ ਮੱਖਣ ਨੂੰ ਜਿਵੇਂ ਬਹੁਤ ਵੱਡਾ ਖਜ਼ਾਨਾ ਲੱਭ ਪਿਆ ਹੋਵੇ। ਉਸ ਦਾ ਗੁੰਮਣ-ਗੁਆਚਣ ਲੱਗਾ ਅਤੀਤ ਵਾਪਸ ਪਰਤ ਆਇਆ ਹੋਵੇ। ਇਸ ਨੂੰ ਝਾੜਦਾ-ਪੁੰਝਦਾ ਉਹ ਉਨ੍ਹੀਂ ਪੈਰੀਂ ਫਿਰ ਦੁਰਗੇ

ਦੀ ਹੱਟੀ ਵੱਲ ਨੂੰ ਦੌੜ ਪਿਆ, ਦੁਰਗੇ ਨੂੰ ਉੱਚੀ-ਉੱਚੀ 'ਵਾਜ਼ਾ ਮਾਰਦਾ—“ਉਏ ਦੁਰਗਿਆ, ਦੁਰਗੇ ਉਏ...ਆਹ ਦੇਖ, ਆਹ ਦੇਖ ਕੀ ਲੱਭਾ...।”

ਹੁਣ ਨਾ ਉਸਨੂੰ ਰਾਤੀਂ ਹੈਂਡ ਫੂਨ 'ਤੇ ਸੁਣੀਆਂ ਆਵਾਜ਼ਾਂ ਚੇਤੇ ਸਨ, ਨਾ ਖੜ੍ਹਾ ਕੁ ਚਿਰ ਪਹਿਲਾਂ ਹੋਈ ਆਪਣੀ ਹੋਠੀ। ਉੱਪੜੀ ਖਿੱਚੋਂ ਨਾਲ ਪਰਚਿਆ, ਉਹ ਮੁੜ ਹੱਟੀ ਦੇ ਬੰਦ ਹੋਏ ਭਿੱਤਾਂ ਅੱਗੇ ਜਾ ਖੜ੍ਹਾ ਹੋਇਆ। ਇਸ ਵਾਰ ਹੱਟੀ ਅੰਦਰੋਂ ਉਸ ਨੂੰ ਕੋਈ ਵੀ ਆਵਾਜ਼ ਬਾਹਰ ਆਉਂਦੀ ਸੁਣਾਈ ਨਾ ਦਿੱਤੀ। ਇਸ ਵਾਰ...ਇਸ ਵਾਰ ਉਸਦੀ ਆਵਾਜ਼ ਅੰਦਰ ਤੱਕ ਪੁੱਜਣ ਲਈ ਉੱਚੀ ਉੱਚੀ ਗੂੰਜ ਰਹੀ ਸੀ—“ਉਏ ਦੁਰਗਿਆ...ਉਏ ਦੁਰਗੇ ਉਏ...ਆਹ ਦੇਖ ਕੀਈ ਆ...ਬਾਅਰ ਆ ਖੇਲ੍ਹੀਏ। ਹਾਅ ਬਾਅਰ ਲੈ ਆ ਅਪਣੇ ਹਿੱਸੇ ਦਾ ਤਿੱਜ਼ਲ...ਲਿਆ ਖੁੱਟੀ ਬਣਾ ਲਈਏ ਇਦ੍ਰੀ...ਮੈਂ ਦਿੰਨਾਂ ਮੀਟੀ, ਮੈਂ ਸੁੱਟਦਾਂ ਖਿੱਚੋ...ਤੂੰ...ਤੂੰ...।”

ਪਰ ਕਈ ਸਾਰੀਆਂ ਆਵਾਜ਼ਾਂ ਮਾਰਨ 'ਤੇ ਵੀ ਉਸ ਨੂੰ ਹੱਟੀ ਅੰਦਰੋਂ ਕੋਈ ਹੁੰਗਾਰਾ ਨਾ ਮਿਲਿਆ। ਪਰਤਵੀਂ ਆਵਾਜ਼ ਤਾਂ ਕੀ ਬੰਦ ਹੋਏ ਭਿੱਤਾਂ ਪਿੱਛੇ ਕੋਈ ਹਿੱਲ-ਜੁਲ ਤਕ ਨਾ ਹੋਈ। ਦਰਵਾਜ਼ੇ ਦੇ ਦੋਨਾਂ ਪੱਲਿਆਂ 'ਚੋਂ ਇਕ ਵੀ ਖੁੱਲ੍ਹਿਆ ਨਾ।

ਰੋਣ-ਹਾਕੇ ਹੋਏ ਦੀ ਉਸਦੀ ਭਟਕਦੀ ਨਿਗਾਹ ਦਰਵਾਜ਼ੇ ਦੇ ਉੱਪਰਲੇ ਸਰਦਲ ਵੱਲ ਨੂੰ ਘੁੰਮ ਗਈ। ਹੱਟੀ ਅੰਦਰੋਂ ਨਹੀਂ, ਬਾਹਰੋਂ ਬੰਦ ਸੀ। ਕੁੰਡਾ ਚੜ੍ਹਿਆ ਹੋਇਆ ਸੀ ਉੱਪਰਲੇ ਸੇਰੂ ਨੂੰ।

ਦੁਰਗਾ, ਦੀਨ ਦਿਆਲ ਦੋਨੋਂ ਅੰਦਰੋਂ ਉੱਠ ਕੇ ਬਾਹਰ ਚਲੇ ਗਏ ਸਨ, ਕਿਧਰੇ।

ਰੌਦਾ-ਡੁਸਕਦਾ, ਓਸੇ ਥਾਂ ਖੜ੍ਹਾ ਉਹ ਉੱਪੜੀ ਖਿੱਚੋਂ 'ਚੋਂ ਲਮਕਦੀਆਂ ਲੀਰਾਂ ਨੂੰ ਸਾਬਤ ਪਿੜੀਆਂ ਅੰਦਰ ਨੱਪਣ ਦੇ ਯਤਨ ਕਰਦਾ ਰਿਹਾ। ਇਹ, ਇਕ ਪਾਸਿਉਂ ਨੱਪ ਹੁੰਦੀਆਂ ਦੂਜੇ ਪਾਸਿਉਂ ਬਾਹਰ ਆ ਜਾਂਦੀਆਂ। ਦੂਜੇ ਪਾਸਿਉਂ ਨੱਪ ਹੁੰਦੀਆਂ ਪਹਿਲੇ ਪਾਸਿਉਂ ਫਿਰ ਬਾਹਰ ਆ ਜਾਂਦੀਆਂ। ਹਾਰ ਕੇ ਉਸਨੇ ਦੋਨਾਂ ਹੱਥਾਂ ਦੀਆਂ ਉਂਗਲੀਆਂ ਦੀ ਕਿੰਗੜੀ ਪਾ ਕੇ ਉੱਪੜੀ-ਖਿੰਡੀ ਖਿੱਚੋਂ ਦੋਨਾਂ ਤਲੀਆਂ ਵਿਚਕਾਰ ਘੁੱਟ ਲਈ। ਆਪਣੀ ਵੱਲੋਂ ਉਸਨੇ ਜਿਵੇਂ ਸਾਰੀ ਖਿੱਚੋਂ ਉੱਤੇ ਤਲੀਆਂ 'ਤੇ ਪਏ ਰੱਟਣਾਂ ਦੀਆਂ ਪਿੜੀਆਂ ਚਾੜ੍ਹ ਦਿੱਤੀਆਂ ਹੋਣ, ਖਿੱਲਰੀਆਂ-ਖਿੰਡੀਆਂ ਲੀਰਾਂ ਇਕ ਥਾਂ ਜੋੜ ਲਈਆਂ ਹੋਣ।

ਉਸ ਦਾ ਬਾਪ ਸਾਧੂ ਸਿੰਘ, ਉਸਨੂੰ ਲੱਭਦਾ ਲੱਭਦਾ ਉਸਦੀ ਪਿੱਠ ਪਿੱਛੇ ਆ ਖੜ੍ਹਿਆ। ਉਹ ਆਖ ਰਿਹਾ ਸੀ—“ਕਾਕਾ, ਪੁੱਤ ਮੱਖਣ ਸਿਆਂ...ਚੱਲ ਘਰ, ਪਰ੍ਹਾਉਣੇ ਆਏ ਆ, ਵਿਚੋਲਾ ਨਾਲ ਆ...ਚੱਲ ਮੇਰਾ ਪੁੱਤ...।”

ਲਾਲ ਸਿੰਘ ਮਾਰਕਸਵਾਦੀ ਵਿਚਾਰਧਾਰਾ ਨਾਲ ਜੁੜਿਆ ਹੋਣ ਕਰਕੇ ਬੁਨਿਆਦੀ ਤੌਰ ਉੱਤੇ ਵਿਚਾਰਧਾਰਕ ਪ੍ਰਤੀਬੱਧਤਾ ਵਾਲਾ ਕਥਾਕਾਰ ਹੈ। ਉਸਦੀ ਕਹਾਣੀ ਦੀ ਬਣਤਰ ਨੂੰ ਸਮਝਣਾ ਉਨ੍ਹਾਂ ਸਥਿਤੀਆਂ ਨੂੰ ਵੀ ਸਮਝਣਾ ਹੈ ਜਿਨ੍ਹਾਂ ਕਾਰਨ ਇਹ ਪੈਦਾ ਹੁੰਦੀ ਹੈ। ਲਾਲ ਸਿੰਘ ਐਸਾ ਕਹਾਣੀਕਾਰ ਹੈ ਜਿਹੜਾ ਕਹਾਣੀ ਦੀ ਵਿਧਾ ਨੂੰ ਗਣਿਤ-ਸ਼ਾਸਤਰੀ ਵਾਂਗ ਸਮਝਣ ਦਾ ਨਿਵੇਕਲਾ ਸੁਹਜ-ਸ਼ਾਸਤਰ ਘੜਦਾ ਹੈ। ਉਸ ਨੇ ਕਹਾਣੀ ਲਿਖਣ ਲਈ ਅਤੇ ਇਸਦੇ ਸੁਹਜ ਤੇ ਪ੍ਰਭਾਵ ਨੂੰ ਤਿਖੇਰਾ ਕਰਨ ਲਈ



ਲਾਲ ਸਿੰਘ

ਸਮਾਜੀ ਸ਼ਬਦਾਂ ਦੀ ਭਰਪੂਰ ਵਰਤੋਂ ਕੀਤੀ ਹੈ।...ਲਾਲ ਸਿੰਘ ਨੇ ਆਪਣੀ ਕਹਾਣੀ ਵਿੱਚ ਜਾਤ ਅਧਾਰਤ ਦਲਿਤ ਵਰਗ ਦੀ ਦੁਖਾਂਤਕ ਸਥਿਤੀ ਨੂੰ ਤਥਾ-ਕਥਿਤ ਜਾਤ-ਅਧਾਰਤ ਦਲਿਤ ਕਥਾ ਚਿੰਤਕ ਤੇ ਸਿਰਜਕ ਵਾਂਗ ਨਹੀਂ ਸਗੋਂ ਜਾਤੀ ਤੇ ਜਮਾਤੀ ਸਮਾਜ ਦੇ ਰਿਸ਼ਤੇ ਨੂੰ ਸਮਝਣ ਵਾਲੇ ਮਾਰਕਸੀ ਕਲਾ-ਸਿਰਜਕ ਵਾਂਗ ਪੇਸ਼ ਕੀਤਾ ਹੈ। ਉਹ ਜਿੱਥੇ ਪੰਜਾਬੀ ਦੇ ਲੋਕਯਾਨਕ ਤੇ ਸੱਭਿਆਚਾਰਕ ਕਹਾਣੀਕਾਰ ਵਜੋਂ ਪ੍ਰਮਾਣਿਤ ਹੁੰਦਾ ਹੈ ਉਥੇ ਉਹ ਸੁਭਾਵਕ ਹੀ ਜਨ-ਸਾਧਾਰਨ ਦੇ ਕਹਾਣੀਕਾਰ ਵਜੋਂ ਵੀ ਉੱਭਰਦਾ ਹੈ। ਉਸਨੇ ਪੰਜਾਬ ਦੇ ਸੱਭਿਆਚਾਰਕ ਵਰਤਾਰੇ ਵਿਚੋਂ ਆਮ ਲੋਕਾਂ ਦੇ ਆਰਥਿਕ, ਰਾਜਨੀਤਕ, ਸਮਾਜਿਕ, ਵਿਦਿਅਕ, ਸਾਹਿਤਕ, ਮਨੋਵਿਗਿਆਨਕ ਇਤਿਆਦਿ ਸਮੱਸਿਆ-ਗ੍ਰਸਤ ਪਹਿਲੂਆਂ ਨੂੰ ਦਰਸਾਉਣ ਲਈ ਇਨ੍ਹਾਂ ਨਾਲ ਸੰਬੰਧਤ ਢਾਂਚਿਆਂ ਉੱਤੇ ਵਿਅੰਗਾਤਮਕ ਸੱਟ ਮਾਰੀ ਹੈ....।

unistarbooks.com



UNISTAR BOOKS PVT. LTD.
INDIA

Chandigarh : 26-27 Top Floor, Sector 34A

Ph.: +91-172-5077427, 5077428, 5089761

Ludhiana : Punjabi Bhawan • +9198154 71219

ISBN 81-7142-820-7



9 788171 428205

Rs. 150/-Page 137